

ਬਾਰਹਮਾਹਾ ਮਾਘ

ਰਾਗ ਤੁਖਾਰੀ ਵਿਚ ਪ੍ਰਾਪਤ ਗੁਰੂ ਨਾਨਕ ਦੇਵ ਜੀ ਦੇ ਬਾਰਹਮਾਹਾ ਵਿਚੋਂ ਅਤੇ ਰਾਗ ਮਾਝ ਵਿਚ ਉਚਾਰਨ ਕੀਤੇ ਗੁਰੂ ਅਰਜਨ ਦੇਵ ਜੀ ਦੇ ਬਾਰਹਮਾਹਾ ਵਿਚੋਂ ਮਾਘ ਮਹੌਨੇ ਦਾ ਪਾਠ ਤੇ ਉਸ ਦੀ ਸਰਲ ਵਿਆਖਿਆ।

ਰਾਗ ਤੁਖਾਰੀ ਛੰਤ ਮਹਲਾ ੧
ਮਾਘ ਪੁਨੀਤ ਭਈ ਤੀਰਥ ਅੰਤਰਿ ਜਾਨਿਆ॥
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ॥
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਭੁ ਭਾਵਾ ਸਰਿ ਨਾਵਾ॥
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ॥
ਪੁਨ ਦਾਨ ਪੂਜਾ ਪਰਮੇਸਰ ਜੁਗਿ ਜੁਗਿ ਏਕੋ ਜਾਤਾ॥
ਨਾਨਕ ਮਾਘ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ॥

ਪੰਨਾ - 1109

ਪੋਹ ਦੇ ਮਹੀਨੇ ਠੰਡ, ਪਾਲਾ, ਕੱਕਰ ਖੂਬ ਪੈਂਦਾ ਹੈ, ਅਤਿ ਦੀ ਸਰਦੀ ਹੁੰਦੀ ਹੈ ਅਤੇ ਮਨੁੱਖ ਦੀ ਕਾਫ਼ੀ ਸ਼ਕਤੀ ਪਾਲੇ ਤੋਂ ਬਚਣ ਵਿਚ ਖਰਚ ਹੋ ਜਾਂਦੀ ਹੈ। ਪਰ ਜਿਹੜੇ ਪ੍ਰਾਣੀ ਨਾਮ ਦੀ ਨਿੱਘ ਮਾਣਦੇ ਹਨ, ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਪਿਆਰ ਤੇ ਮਿਲਾਪ ਦੀ ਲਗਨ ਹੁੰਦੀ ਹੈ, ਉਨ੍ਹਾਂ ਦੇ ਮਾਰਗ ਵਿਚ ਮੀਂਹ, ਝੱਖੜ, ਪਾਲਾ ਕੋਈ ਰੁਕਾਵਟ ਨਹੀਂ ਬਣਦੇ। ਫੁਰਮਾਨ ਹੈ -

ਝੱਖੜ ਝਾਣੀ ਮੀਂਹੁ ਵਰਸੈ ਭੀ ਗੁਰੁ ਦੇਖਣ ਜਾਈ॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ
ਗੁਰਸਿਖੁ ਲੰਘਿ ਗੁਰ ਪਹਿ ਜਾਈ॥
ਜਿਉ ਪਾਣੀ ਜਲ ਬਿਨੁ ਹੈ ਮਰਤਾ
ਤਿਉ ਸਿਖੁ ਗੁਰ ਬਿਨੁ ਮਰਿ ਜਾਈ॥

ਪੰਨਾ - 757

ਮਾਘ ਦਾ ਮਹੀਨਾ ਤੀਰਥਾਂ ਦੇ ਇਸ਼ਨਾਨ ਲਈ ਬੜਾ ਸ਼ੁਭ ਤੇ ਪਵਿੱਤਰ ਮੰਨਿਆ ਜਾਂਦਾ ਹੈ। ਲੋਕ ਪ੍ਰਯਾਗ ਆਦਿ ਤੀਰਥਾਂ ਤੇ ਵਿਸ਼ੇਸ਼ ਤੌਰ ਤੇ ਇਸ਼ਨਾਨ ਕਰਨ ਲਈ ਜਾਂਦੇ। ਗੁਰੂ ਮਹਾਰਾਜ ਨੇ ਬਾਹਰੀ ਰਸਮਾਂ ਰਿਵਾਜਾਂ ਅਤੇ ਕਰਮਕਾਂਡੀ ਗੀਤਾਂ ਦੀ ਥਾਂ ਅੰਦਰਲੀ ਮਨ ਦੀ ਸ਼ੁਧਤਾ ਤੇ ਵਧੇਰੇ ਬਲ ਦਿਤਾ ਹੈ। ਸਾਰੀਆਂ ਧਾਰਮਿਕ ਕਿਰਿਆਵਾਂ ਪ੍ਰਮੇਸਰ ਦੀ ਖੁਸ਼ੀ ਲੈਣ ਲਈ ਕੀਤੀਆਂ ਜਾਂਦੀਆਂ ਹਨ। ਗੁਰੂ ਜੀ ਜਪੁ ਬਾਣੀ ਵਿਚ ਫੁਰਮਾਨ ਕਰਦੇ ਹਨ -

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ॥
ਸੇਤੀ ਸਿਗਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ॥

ਪੰਨਾ - 2

ਅਰਥਾਤ ਮੈਂ ਤੀਰਥ ਉਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪ੍ਰਮਾਤਮਾ ਨੂੰ ਖੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪ੍ਰਮਾਤਮਾ ਖੁਸ਼ ਨਹੀਂ ਹੁੰਦਾ ਤਾਂ ਮੈਂ ਤੀਰਥਾਂ ਉਤੇ ਇਸ਼ਨਾਨ ਕਰਕੇ ਕੀ ਖੱਟਾਂਗਾ? ਅਕਾਲ

ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਢੁਨੀਆਂ ਮੈਂ ਵੇਖਦਾ ਹਾਂ, ਇਸ ਵਿਚ ਪ੍ਰਮਾਤਮਾ ਦੀ ਕ੍ਰਿਪਾ ਤੋਂ ਬਿਨਾਂ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ। ਜਪੁਜੀ ਦੀ ਪਉੜੀ 21 ਵਿਚ ਆਪ ਜੀ ਸਮਝਾਉਂਦੇ ਹਨ-

ਤੀਰਥੁ ਤਪੁ ਦਇਆ ਦਤੁ ਦਾਨੁ॥
ਜੇ ਕੋ ਪਾਵੈ ਤਿਲ ਕਾ ਮਾਨੁ॥
ਸਣਿਆ ਮੰਨਿਆ ਮਨਿ ਕੀਤਾ ਭਾਉ॥
ਅੰਤਰਗਤਿ ਤੀਰਥਿ ਮਲਿ ਨਾਉ॥

ਪੰਨਾ - 4

ਅਰਥਾਤ ਤੀਰਥ ਯਾਤਰਾ ਤੇ ਇਸ਼ਨਾਨ, ਤਪਾਂ ਦੀ ਸਾਧਨਾ, ਜੀਆਂ ਤੇ ਦਇਆ ਕਰਨੀ, ਦਿਤਾ ਹੋਇਆ ਦਾਨ, ਇਨ੍ਹਾਂ ਕਰਮਾਂ ਦੇ ਵੱਟੇ ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ ਪਰ ਜਿਸ ਮਨੁੱਖ ਨੇ ਅਕਾਲਪੁਰਖ ਦੇ ਨਾਮ ਵਿਚ ਸੁਰਤ ਜੋੜੀ ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ ਅਤੇ ਜਿਸ ਨੇ ਆਪਣੇ ਮਨ ਵਿਚ ਅਕਾਲਪੁਰਖ ਦਾ ਪਿਆਰ ਜਮਾਇਆ ਹੋਇਆ ਹੈ, ਉਸ ਮਨੁੱਖ ਨੇ ਮਾਨੋ ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ ਅਤੇ ਆਪਣੇ ਅੰਦਰ ਵਸ ਰਹੇ ਅਕਾਲਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ।

ਏਸੇ ਦਿਸ਼ਾਈ ਤੋਂ ਗੁਰੂ ਮਹਾਰਾਜ ਮਾਘ ਮਹੀਨੇ ਦੇ ਆਰੰਭ ਵਿਚ ਫੁਰਮਾਨ ਕਰਦੇ ਹਨ -

ਮਾਘ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ॥

ਪੰਨਾ - 1109

ਅਰਥਾਤ ਮਾਘ ਦੇ ਮਹੀਨੇ ਵਿਚ ਜਿਸ ਜੀਵ ਨੇ ਆਪਣੇ ਹਿਰਦੇ ਰੂਪੀ ਤੀਰਥ ਨੂੰ ਪਛਾਣ ਲਿਆ ਹੈ ਅਤੇ ਨਾਮ ਦੇ ਪਵਿੱਤਰ ਅੰਮ੍ਰਿਤ-ਸਰੋਵਰ ਵਿਚ ਇਸ਼ਨਾਨ ਕੀਤਾ ਹੈ, ਉਸ ਦੀ ਜਿਦ ਪੂਰਨ ਤੌਰ ਤੇ ਪਵਿੱਤਰ ਹੋ ਜਾਂਦੀ ਹੈ। ਅਸਲ ਤੀਰਥ ਇਸ਼ਨਾਨ ਪ੍ਰਮਾਤਮਾ ਦੇ ਗੁਣਾਂ ਨੂੰ ਹਿਰਦੇ ਵਿਚ ਵਸਾਉਣਾ ਅਤੇ ਉਸ ਦੇ ਚਰਨਾਂ ਵਿਚ ਲੀਨ ਹੋਣਾ ਹੈ ਜਿਸ ਨਾਲ ਪੂਰਨ ਟਿਕਾਉ ਦੀ ਸਹਿਜ ਅਵਸਥਾ ਪ੍ਰਾਪਤ ਹੋ ਕੇ ਸੱਜਣ-ਪ੍ਰਭੂ ਦਾ ਮਿਲਾਪ ਬਖਸ਼ਿਸ਼ ਹੁੰਦਾ ਹੈ।

ਮਾਘ ਦੇ ਮਹੀਨੇ ਵਿਚ ਬਹੁਤ ਭਾਰਤਵਾਸੀ ਗੰਗਾ, ਜਮਨਾ, ਸਰਸੂਤੀ ਅਤੇ ਜਿਬੇ ਇਨ੍ਹਾਂ ਨਦੀਆਂ ਦਾ ਮਿਲਾਪ ਹੁੰਦਾ ਹੈ, ਤ੍ਰਿਬੈਣੀ ਵਿਖੇ ਇਸ਼ਨਾਨ ਕਰਨ ਨੂੰ ਵੱਡਾ ਪੁਨ ਮੰਨਦੇ ਹਨ ਪਰ ਗੁਰੂ ਜੀ ਉਪਦੇਸ਼ ਕਰਦੇ ਹਨ ਕਿ ਹੋ ਸੋਹਣੇ ਪ੍ਰੀਤਮ ਪ੍ਰਭੂ! ਜੇ ਤੌਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫਤਿ-ਸਾਲਾਹ ਸੁਣ ਕੇ, ਨਾਮ ਜਪ ਕੇ ਤੈਨੂੰ

ਚੰਗਾ ਲੱਗਣ ਲਗ ਪਵਾਂ ਤਾਂ ਮਾਨੋ ਮੈਂ ਅਨੇਕ ਤੀਰਥਾਂ
ਤੇ ਇਸ਼ਨਾਨ ਕਰ ਲਿਆ (ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ
ਬੰਕੇ ਤੁਧੁ ਭਾਵਾ ਸਰਿ ਨਾਵਾ) ਪਿਆਰੇ ਪ੍ਰਭੂ ਦੇ ਚਰਨਾਂ
ਵਿਚ ਲੀਨਤਾ ਦੀ ਅਵਸਥਾ ਹੀ ਗੰਗਾ ਜਮਨਾ ਸਰਸਵਤੀ
ਤਿੰਨਾਂ ਨਦੀਆਂ ਦੇ ਮਿਲਾਪ ਦੀ ਬਾਂ ਅਰਥਾਤ ਤ੍ਰਿਬੈਣੀ ਹੈ,
ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ (ਗੰਗਾ ਜਮਨਾ
ਤਹ ਬੇਣੀ ਸੰਗਮ ਸਾਤ ਸਮੁੰਦਰ ਸਮਾਵਾ) ਨਾਮ-ਜਾਪ-
ਸਿਮਰਨ ਰਾਹੀਂ, ਪ੍ਰਭੂ ਗੁਣ-ਗਾਇਨ ਰਾਹੀਂ ਜਿਹੜਾ ਮਨੁੱਖ
ਪ੍ਰਭੂ ਪਿਆਰ ਪਾ ਲੈਂਦਾ ਹੈ, ਹਰੇਕ ਜੁਗ ਵਿਚ ਵਿਆਪਕ
ਇਕ ਪ੍ਰਮੇਸ਼ਰ ਨੂੰ ਜਾਣ ਲੈਂਦਾ ਹੈ ਮਾਨੋ ਉਸ ਨੇ ਸਭ
ਤੀਰਥਾਂ ਦੇ ਇਸ਼ਨਾਨ ਅਤੇ ਸਾਰੇ ਪੁੰਨ ਕਰਮ ਦਾਨ ਤੇ
ਪੂਜਾ ਆਦਿ ਕਰ ਲਏ (ਪੁੰਨ ਦਾਨ ਪੂਜਾ ਪਰਮੇਸ਼ਰ ਜੁਗ
ਜੁਗ ਏਕੋ ਜਾਤਾ) ਅਠਾਹਠ ਤੀਰਥਾਂ ਦੇ ਇਸ਼ਨਾਨ ਦਾ
ਮਹਾਤਮ ਵੀ ਐਸੇ ਗੁਰੂ ਪਿਆਰੇ ਨੇ ਮਾਨੋ ਪ੍ਰਾਪਤ ਕਰ
ਲਿਆ। (ਨਾਨਕ ਮਾਘ ਮਹਾ ਰਸੁ ਹਰਿ ਜਪਿ ਅਠਸਠਿ
ਤੀਰਥ ਨਾਤਾ) ਅਸਲ ਤੀਰਥ ਇਸ਼ਨਾਨ ਨਾਮ-ਸਰੋਵਰ ਦਾ
ਇਸ਼ਨਾਨ ਹੈ। ਗੁਰੂ ਨਾਨਕ ਦੇਵ ਜੀ ਦਾ ਫੁਰਮਾਨ ਹੈ -

ਤੀਰਥਿ ਨਾਵਣ ਜਾਓ ਤੀਰਥੁ ਨਾਮੁ ਹੈ॥
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ॥
ਗੁਰ ਗਿਆਨ ਸਾਚਾ ਬਾਨੁ ਤੀਰਥੁ ਦਸ ਪੁਰਥ ਸਦਾ ਦਸਾਹਰਾ॥
ਹੁਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀ ਧਰਾ॥
ਸੰਸਾਰੁ ਰੋਗੀ ਨਾਮੁ ਦਾਰੁ ਮੇਲੁ ਲਾਗੀ ਸਚ ਬਿਨਾ॥
ਗੁਰ ਵਾਕੁ ਨਿਗਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ॥

ਪੰਨਾ - 687

ਅਰਥਾਤ ਮੈਂ ਭੀ ਤੀਰਥ ਉਤੇ ਇਸ਼ਨਾਨ ਕਰਨ ਜਾਂਦਾ
ਹਾਂ ਪਰ ਮੇਰੇ ਵਾਸਤੇ ਪ੍ਰਮਾਤਮਾ ਦਾ ਨਾਮ ਹੀ ਵੱਡਾ ਤੀਰਥ
ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ ਮੇਰੇ
ਵਾਸਤੇ ਮਹਾਨ ਤੀਰਥ ਹੈ ਕਿਉਂਕਿ ਇਸ ਦੀ ਬਰਕਤ ਨਾਲ
ਮੇਰੇ ਅੰਦਰ ਪ੍ਰਮਾਤਮਾ ਨਾਲ ਛੂੰਘੀ ਸਾਂਝ ਬਣਦੀ ਹੈ।
ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ
ਕਾਇਮ ਰਹਿਣ ਵਾਲਾ ਤੀਰਥ ਅਸਥਾਨ ਹੈ, ਮੇਰੇ ਵਾਸਤੇ
ਦਸ ਪਵਿੱਤਰ ਦਿਹਾੜੇ (ਮੱਸਿਆ, ਸੰਗਰਾਂਦ, ਪੂਰਨਮਾਸੀ,
ਚਾਨਣਾ ਐਤਵਾਰ, ਸੂਰਜ ਗ੍ਰਹਿਣ, ਚੰਦ ਗ੍ਰਹਿਣ, ਦੋ
ਅਸ਼ਟਮੀਆਂ, ਦੋ ਚੌਂਦੇ) ਹਨ, ਦਸਾਹਰਾ ਹੈ, ਦਸ ਪਾਪ ਹਰਨ
ਕਰਨ ਵਾਲਾ ਦਿਨ ਹੈ, ਗੰਗਾ ਦਾ ਜਨਮ ਦਿਨ ਹੈ। ਮੈਂ ਤਾਂ
ਸਦਾ ਹੀ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ ਅਰਦਾਸ ਕਰਦਾ
ਹਾਂ, ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ।
ਸਾਰਾ ਜਗਤ ਵਿਕਾਰਾਂ ਵਿਚ ਰੋਗੀ ਹੋਇਆ ਪਿਆ ਹੈ,
ਪ੍ਰਮਾਤਮਾ ਦਾ ਨਾਮ ਹੀ ਇਨ੍ਹਾਂ ਰੋਗਾਂ ਦਾ ਇਲਾਜ ਹੈ। ਸੱਚੇ
ਨਾਮ ਤੋਂ ਬਿਨਾਂ ਮਨ ਨੂੰ ਵਿਕਾਰਾਂ ਦੀ ਮੈਲ ਲਗ ਜਾਂਦੀ ਹੈ।
ਗੁਰੂ ਦਾ ਪਵਿੱਤਰ ਸ਼ਬਦ ਮਨੁੱਖ ਨੂੰ ਸਦਾ ਆਤਮਕ ਚਾਨਣ
ਦਿੰਦਾ ਹੈ, ਇਹੀ ਸਦਾ ਰਹਿਣ ਵਾਲਾ ਤੀਰਥ ਹੈ, ਇਹੀ
ਤੀਰਥ ਇਸ਼ਨਾਨ ਹੈ।

ਗੁਰੂ ਮਾਝ ਬਾਰਹਮਾਹਾ ਮਹਲਾ 4
ਮਾਘ ਮਜਨੁ ਸੰਗਿ ਸਾਧੁਆ ਧੂੜੀ ਕਰਿ ਇਸਨਾਨੁ ॥
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
ਕਾਮਿ ਕਰੋਧਿ ਨ ਮੌਹੀਐ ਬਿਨਸੈ ਲੋਭੁ ਸੁਆਨੁ ॥
ਸੁਚੇ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਆ ਦਇਆ ਪਰਵਾਨੁ ॥
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਜਿਨਾ ਮਿਲਿਆ ਪ੍ਰਭੂ ਆਪਣਾ ਨਾਨਕ ਤਿਨ ਕਰਬਾਨੁ ॥
ਮਾਘ ਸੁਚੇ ਸੇ ਕਾਢੀਐਹਿ ਜਿਨ ਪੂਰਾ ਗੁਰੁ ਮਿਹਰਵਾਨੁ ॥

ਪੰਨਾ - 136

ਮਾਘ ਦੇ ਮਹੀਨੇ ਦਾ ਪਹਿਲਾ ਦਿਨ ਅਰਥਾਤ ਮਾਘ
ਨਾਖੜ ਵਾਲੀ ਪੂਰਨਮਾਸੀ ਵਾਲੇ ਮਹੀਨੇ ਦਾ ਪਹਿਲਾ ਦਿਨ
ਹਿੰਦੂ ਸਾਸ਼ਤਰਾਂ ਅਨੁਸਾਰ ਬੜਾ ਪਵਿੱਤਰ ਦਿਹਾੜਾ ਮੰਨਿਆ
ਗਿਆ ਹੈ। ਮਾਘੀ ਦੇ ਦਿਨ ਹਿੰਦੂ ਸੱਜਣ ਪ੍ਰਯਾਗ ਤੀਰਥ
ਤੇ ਇਸ਼ਨਾਨ ਕਰਨਾ ਬਹੁਤ ਪੁੰਨ ਸਮਝਦੇ ਹਨ ਪਰ ਗੁਰੂ
ਮਹਾਰਾਜ ਬਾਹਰੀ ਸਾਰੀਆਂ ਕ੍ਰਿਆਵਾਂ ਨੂੰ ਫੋਕਟ ਕਰਮ
ਮੰਨਦੇ ਹਨ ਕਿਉਂਕਿ ਜਿੰਨਾ ਵੀ ਕੋਈ ਵਧੇਰੇ ਤੀਰਥਾਂ ਤੇ
ਘੁੰਮਦਾ ਹੈ, ਉਨ੍ਹਾਂ ਵਧੇਰੇ ਉਹ ਹਉਮੈ-ਵਾਦੀ ਹੋ ਕੇ ਲੋਕਾਂ
ਨੂੰ ਆਪਣੀ ਤੀਰਥ ਯਾਤਰਾ ਬਾਰੇ ਦਸਦਾ ਫਿਰਦਾ ਹੈ। ਗੁਰੂ
ਮਹਾਰਾਜ ਦਾ ਫੁਰਮਾਨ ਹੈ -

ਭਹੁ ਤੀਰਥ ਭਵਿਆ ਤੇਤੋਂ ਲਵਿਆ॥ ਪੰਨਾ - 467

ਜਿਤਨਾ ਭੀ ਕੋਈ ਬਹੁਤੇ ਤੀਰਥਾਂ ਦੀ ਯਾਤਰਾ
ਕਰਦਾ ਹੈ ਉਤਨਾ ਹੀ ਬਾਂ ਬਾਂ ਤੇ ਦਸਦਾ ਫਿਰਦਾ ਹੈ (ਕਾਂ
ਵਾਂਗ ਲਉਂ ਲਉਂ ਕਰਦਾ ਹੈ) ਕਿ ਮੈਂ ਫਲਾਣੇ ਫਲਾਣੇ
ਤੀਰਥਾਂ ਦੀ ਯਾਤਰਾ ਕਰ ਆਇਆ ਹਾਂ। ਸੋ ਤੀਰਥ
ਯਾਤਰਾ ਭੀ ਲਾਭਕਾਰੀ ਹੋਣ ਦੀ ਬਾਂ ਅਹੰਕਾਰ ਦਾ ਹੀ
ਕਾਰਨ ਬਣਦੀ ਹੈ। ਇਸੇ ਪ੍ਰਸੰਗ ਵਿਚ ਮਾਘ ਦੇ ਮਹੀਨੇ
ਰਾਹੀਂ ਗੁਰੂ ਜੀ ਉਪਦੇਸ਼ ਕਰਦੇ ਹਨ ਕਿ ਹੇ ਪਾਣੀ! ਤੂੰ
ਇਸ ਮਹੀਨੇ ਵਿਚ ਤੀਰਥਾਂ ਦੇ ਇਸ਼ਨਾਨ ਕਰਨ ਦੀ ਬਾਂ
ਗੁਰਮੁਖਾਂ, ਗੁਰੂ ਪਿਆਰੇ ਸਾਧੂ ਜਨਾਂ ਦੀ ਸੰਗਤ ਕਰ, ਤੇਰੇ
ਲਈ ਏਹੀ ਤੀਰਥਾਂ ਦਾ ਇਸ਼ਨਾਨ ਹੈ, ਮਨ ਵਿਚ ਨਿਮਰਤਾ
ਲਿਆ, ਇਉਂ ਉਨ੍ਹਾਂ ਦੀ ਚਰਨ ਧੂੜ ਦਾ ਇਸ਼ਨਾਨ ਕਰ।
(ਮਾਘ ਮਜਨੁ ਸੰਗਿ ਸਾਧੁਆ ਧੂੜੀ ਕਰਿ ਇਸਨਾਨੁ) ਉਨ੍ਹਾਂ
ਗੁਰੂ ਪਿਆਰਿਆਂ ਦੀ ਸੰਗਤ ਵਿਚ ਪ੍ਰਭੂ ਦਾ ਨਾਮ ਜਪ,
ਪ੍ਰਮਾਤਮਾ ਦੀ ਸਿਫਤ ਸਾਲਾਹ ਸੁਣ ਅਤੇ ਹੋਰ ਸਭਨਾਂ ਨੂੰ
ਇਹ ਨਾਮ ਦੀ ਦਾਤ ਵੰਡ (**ਹਰਿ ਕਾ ਨਾਮੁ ਧਿਆਇ ਸੁਣਿ
ਸਭਨਾ ਨੋ ਕਰਿ ਦਾਨੁ**) ਗੁਰੂ ਰਾਮਦਾਸ ਜੀ ਗੁਰਸਿੱਖ ਦੀ
ਪਰਿਭਾਸ਼ਾ ਹੀ ਇਹੋ ਦਸਦੇ ਹਨ ਕਿ ਗੁਰਸਿੱਖ ਅੰਮ੍ਰਿਤ-
ਵੇਲੇ ਉਠ ਕੇ ਨਾਮ ਧਿਆਉਂਦਾ ਹੈ। ਆਪ ਨਾਮ ਜਪਦਾ
ਹੈ ਅਤੇ ਦੁਜਿਆਂ ਨੂੰ ਨਾਮ ਜਪਣ ਲਈ ਪ੍ਰੇਰਤ ਕਰਦਾ ਹੈ।
ਐਸੇ ਗੁਰਸਿੱਖ ਦੀ ਗੁਰੂ ਮਹਾਰਾਜ ਚਰਨ ਧੂੜ ਬਾਂਛਦੇ ਹਨ
ਅਰਥਾਤ ਬਹੁਤ ਸਤਿਕਾਰ ਦਿੰਦੇ ਹਨ -

**ਗਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥**

**ਜਨੁ ਨਾਨਕੁ ਪੁੱਜਿ ਮੰਗੇ ਤਿਸੁ ਗੁਰਸਿਖ ਕੀ
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥** ਪੰਨਾ - 305

ਇਸ ਤਰ੍ਹਾਂ ਨਾਮ-ਜਪ-ਸਿਮਰਨ ਰਾਹੀਂ ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੇਦਾ ਹੋਈ ਵਿਕਾਰਾਂ ਦੀ ਮੈਲ ਤੇਰੇ ਮਨ ਤੋਂ ਉਤਰ ਜਾਵੇਗੀ ਅਤੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਏਗਾ। (**ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ**) ਜਪੁਜੀ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦਸਦੇ ਹਨ ਕਿ ਪਾਣੀ ਦੇ ਇਸ਼ਨਾਨ ਨਾਲ ਸਰੀਰ ਦੀ ਮੈਲ ਉਤਰਦੀ ਹੈ, ਕਪਦਿਆਂ ਦੀ ਮੈਲ ਸਾਬਣ ਲਾਇਆਂ ਲਥਦੀ ਹੈ ਪਰ ਜੇ ਮਨੁੱਖ ਦੀ ਮਨ ਬੁੱਧੀ ਪਾਪਾਂ ਨਾਲ ਮਲੀਨ ਹੋ ਜਾਵੇ ਤਾਂ ਉਹ ਪਾਪਾਂ ਦੀ ਮੈਲ ਅਕਾਲਪੁਰਖ ਦੇ ਨਾਮ-ਪਿਆਰ ਨਾਲ ਧੋਤੀ ਜਾਂਦੀ ਹੈ -

**ਭਰੀਐ ਹਥੁ ਪੇਰੁ ਤਨੁ ਦੇਹ॥
ਪਾਣੀ ਧੋਤੇ ਉਤਰਸੁ ਖੇਹ॥
ਮੁਤ ਪਲੀਤੀ ਕਪੜੁ ਹੋਇ॥
ਦੇ ਸਾਬੂਣੁ ਲਈਐ ਓਹੁ ਧੋਇ॥
ਭਰੀਐ ਮਤਿ ਪਾਪਾ ਕੈ ਸੰਗਿ॥
ਓਹੁ ਧੋਪੈ ਨਾਵੈ ਕੈ ਰੰਗਿ॥
ਪੁੰਜੀ ਪਾਪੀ ਆਖਣੁ ਨਹਿ॥
ਕਰਿ ਕਰਿ ਕਰਣਾ ਲਿਖਿ ਲੈ ਜਾਹੁ॥** ਪੰਨਾ - 4

ਤੀਰਥਾਂ ਦੇ ਇਸ਼ਨਾਨ ਨਾਲ ਸਰੀਰ ਭਾਵੇਂ ਧੋਤਾ ਜਾਵੇ ਪਰ ਮਨ ਦੇ ਵਿਕਾਰ ਨਹੀਂ ਧੋਤੇ ਜਾਂਦੇ। ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਜਿਵੇਂ ਕਿਵੇਂ ਕਾਇਮ ਰਹਿੰਦੇ ਹਨ। ਪਰ ਨਾਮ ਸਿਮਰਨ ਦੀ ਬਰਕਤਿ ਨਾਲ ਕਾਮ, ਕ੍ਰੋਧ ਵਿਚ ਨਹੀਂ ਫਸੀਦਾ, ਲੋਭ ਕੁੱਤਾ (ਲੋਭੁ ਸੁਆਨੁ) ਵੀ ਭੌਂਕਣੇ ਹਟ ਜਾਂਦਾ ਹੈ ਅਰਥਾਤ ਲੋਭ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ, ਇਹ ਭਟਕਣਾ ਵੀ ਨਾਮ ਸਿਮਰਨ ਨਾਲ ਮੁੱਕ ਜਾਂਦੀ ਹੈ। (ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ) ਪ੍ਰਭੂ ਦੀ ਸ਼ਰਨ ਵਿਚ ਜਾਣ ਨਾਲ, ਨਾਮ ਸਿਮਰਨ ਦੇ ਅਭਿਆਸ ਰਾਹੀਂ ਸਾਰੇ ਵਿਸ਼ੇ-ਵਿਕਾਰ ਨਿਅੰਤਰਣ ਵਿਚ ਆ ਜਾਂਦੇ ਹਨ। ਫੁਰਮਾਨ ਹੈ -

**ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸੀ ਜਾਇ ਅਹੰਮੇਵ॥
ਨਾਨਕ ਪ੍ਰਭ ਸਰਣਾਗਜੀ ਕਰਿ ਪ੍ਰਸਾਦੁ ਗੁਰਦੇਵ॥** ਪੰਨਾ - 269

ਨਾਮ-ਸਿਮਰਨ ਦੇ ਸੱਚੇ ਮਾਰਗ ਤੇ ਤੁਰਿਆਂ ਜਗਤ ਭੀ ਸੋਭਾ ਕਰਦਾ ਹੈ। (ਸੁਰੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨ) ਨਾਮ-ਸਿਮਰਨ ਵਾਲੇ ਪਾਣੀ ਨੂੰ ਧਾਰਮਿਕ ਕਰਮ ਕਾਂਡਾਂ ਤੇ ਰਸਮੀ ਕ੍ਰਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਠਾਹਠ ਤੀਰਥਾਂ ਦੇ ਇਸ਼ਨਾਨ ਸਾਰੇ ਪੁੰਜ ਕਰਮ, ਜੀਵਾਂ ਉਤੇ ਦਇਆ ਕਰਨੀ, ਜੋ ਉਚੀ ਧਾਰਮਿਕ

ਕਿਰਿਆ ਮੰਨੀ ਜਾਂਦੀ ਹੈ, ਇਹ ਸਭ ਕੁਝ ਨਾਮ-ਸਿਮਰਨ ਦੇ ਵਿਚ ਹੀ ਆ ਜਾਂਦਾ ਹੈ। (**ਅਠਸਤਿ ਤੀਰਥ ਸਗਲ ਪੁੰਜ ਜੀਆ ਦਇਆ ਪਰਵਾਨੁ**) ਨਾਮ-ਸਿਮਰਨ ਵੀ ਉਸ ਦੀ ਦਾਤ ਹੈ। ਜਿਸ ਉਪਰ ਉਸ ਦੀ ਕ੍ਰਿਪਾ ਹੁੰਦੀ ਹੈ, ਉਸ ਨੂੰ ਹੀ ਇਹ ਬਖਸ਼ਿਸ਼ ਪ੍ਰਾਪਤ ਹੁੰਦੀ ਹੈ।

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ॥

ਪੰਨਾ - 83

ਇਹੁ ਪਿਰਮ ਪਿਆਲਾ ਖਸਮ ਕਾ ਜੇ ਭਾਵੈ ਤੇ ਦੇਇ॥

ਪੰਨਾ - 947

ਪ੍ਰਮਾਤਮਾ ਕ੍ਰਿਪਾ ਕਰਕੇ ਜਿਸ ਮਨੁੱਖ ਨੂੰ ਸਿਮਰਨ ਦੀ ਦਾਤ ਦਿੰਦਾ ਹੈ, ਉਹ ਮਨੁੱਖ ਹੀ ਅਸਲ ਅਰਥਾਂ ਵਿਚ ਸਿਆਣਾ ਕਿਹਾ ਜਾ ਸਕਦਾ ਹੈ ਕਿਉਂਕਿ ਉਸ ਨੇ ਜੀਵਨ ਦੇ ਸਹੀ ਲਕਸ਼ ਅਤੇ ਸਹੀ ਰਸਤੇ ਦੀ ਪਛਾਣ ਕਰ ਲਈ ਹੁੰਦੀ ਹੈ (**ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ**) ਗੁਰੂ ਜੀ ਐਸੇ ਗੁਰੂ ਪਿਆਰੇ, ਗੁਰਸਿੱਖਾਂ, ਗੁਰਮੁਖਾਂ ਹਗੀ ਜਨਾਂ ਤੋਂ ਸਦਕੇ ਜਾਂਦੇ ਹਨ ਜਿਨ੍ਹਾਂ ਨੂੰ ਨਾਮ ਸਿਮਰਨ ਰਾਹੀਂ ਪਿਆਰੇ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ (**ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ**) ਗੁਰੂ ਜੀ ਉਪਦੇਸ਼ ਕਰਦੇ ਕਹਿੰਦੇ ਹਨ ਕਿ ਮਾਘ ਮਹੀਨੇ ਵਿਚ ਸਿਰਫ ਉਹੀ ਬੰਦੇ ਸੁੱਚੇ ਆਖੇ ਜਾ ਸਕਦੇ ਹਨ ਜਿਨ੍ਹਾਂ ਉਤੇ ਪੁਰਾ ਸਤਿਗੁਰੂ ਦਇਆਵਾਨ ਹੋ ਕੇ ਸਿਮਰਨ ਦੀ ਦਾਤ ਬਖਸ਼ਿਸ਼ ਕਰਦਾ ਹੈ।

ਮਾਘ ਸੁਰੇ ਸੇ ਕਾਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ॥

ਪੰਨਾ - 136

**ਮਹਾਪੁਰਸ਼ਾਂ ਦੀ ਪੁਸਤਕ ‘ਹੋਵੈ ਅਨੰਦ ਘਣਾ’ ਵਿਚ
ਮਾਘ ਮਹੀਨੇ ਸਬੰਧੀ ਪ੍ਰਾਪਤ ਮਹਾਪੁਰਸ਼ਾਂ ਦੇ ਅਨਮੋਲ ਬਰਨ**

ਸਾਡੇ ਭਾਰਤ ਵਰਸ ਵਿਚ ਅਠਾਹਠ ਤੀਰਥ ਗਿਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਇਸ਼ਨਾਨ ਦਾ ਬਹੁਤ ਹੀ ਅਧਿਕ ਫਲ ਦੱਸਿਆ ਜਾਂਦਾ ਰਿਹਾ ਹੈ। ਇਨ੍ਹਾਂ ਤੀਰਥਾਂ ਉਤੇ ਕੀਤੇ ਹੋਏ ਪਾਪ ਲਹਿ ਜਾਂਦੇ ਸਨ। ਭਾਰਤ ਵਰਸ ਦੇ ਦਰਿਆਵਾਂ ਦਾ ਪਾਣੀ ਬਹੁਤ ਹੀ ਪਵਿੱਤਰ ਸੀ। ਇਨ੍ਹਾਂ ਸਾਰੇ ਦਰਿਆਵਾਂ ਦੀ ਆਦਿ ਸਰੋਤ ਨੇੜੇ ਵੱਡੇ-ਵੱਡੇ ਰਿਸੀਆਂ ਮੁਨੀਆਂ, ਅਵਤਾਰਾਂ ਨੇ ਤਪ ਕੀਤੇ ਹੋਏ ਹਨ ਜਿਸ ਕਰਕੇ ਇਨ੍ਹਾਂ ਦਰਿਆਵਾਂ ਦੀ ਪਵਿੱਤਰਤਾ ਹੋਰ ਵੀ ਵਧ ਜਾਂਦੀ ਹੈ। ਪਾਣੀ ਬਹੁਤ ਨਿਖਰਿਆ ਹੋਇਆ ਚਲਦਾ ਸੀ ਅਤੇ ਕਿੰਨੇ ਰੋਗਾਂ ਦਾ ਨਾਸ਼ ਇਸ਼ਨਾਨ ਕਰਕੇ ਹੋ ਜਾਇਆ ਕਰਦਾ ਸੀ। ਇਨ੍ਹਾਂ ਦੇ ਕਿਨਾਰੇ ਉਪਰ ਬਹੁਤ ਸਾਰੇ ਤੀਰਥ ਸਬਾਪਤ ਹਨ ਜਿਵੇਂ ਗੰਗਾ ਦੇ ਕਿਨਾਰੇ ਤੇ ਰਿਸੀਕੇਸ਼, ਹਰਿਦੁਆਰ, ਇਲਾਹਿਬਾਦ ਆਦਿ ਤੀਰਥ ਹਨ। ਇਨ੍ਹਾਂ ਵਿਚ ਇਸ਼ਨਾਨ ਦੇ ਦਿਨ ਮੁਕੱਰਰ ਹੋਏ ਸਨ ਉਨ੍ਹਾਂ ਦਿਨਾਂ ਵਿਚ ਇਸ਼ਨਾਨ ਕਰਨ ਲਈ ਹੁੰਮ-ਹੁਮਾ ਕੇ ਗ੍ਰਿਹਸਤੀ ਅਤੇ ਸਾਧੂ

ਪਹੁੰਚਦੇ ਸਨ। ਗ੍ਰਿਹਸਤੀ ਲੋਕ ਇਸ਼ਨਾਨ ਕਰਦੇ ਸਨ, ਦਾਨ ਦਿੰਦੇ ਸਨ, ਸ਼ੇਤਰਾਂ (ਲੰਗਰਾਂ) ਵਾਸਤੇ ਮਾਇਆ ਅਰਪਣ ਕਰਦੇ ਸਨ, ਅਤੇ ਇਨ੍ਹਾਂ ਦੀ ਪਵਿੱਤਰਤਾ ਦਾ ਕਾਰਨ ਦੇਵਤਿਆਂ ਦੇ ਨਾਲ ਜੁੜਿਆ ਹੋਇਆ ਸੀ ਜਿਵੇਂ ਕਿ ਗੰਗਾ ਦਾ ਮੁੱਖ ਸੌਤ ਸ਼ਿਵ ਜੀ ਮਹਾਰਾਜਾ ਨੂੰ ਮੰਨਿਆ ਜਾਂਦਾ ਹੈ। ਦਰਿਆਵਾਂ ਨੂੰ ਸਾਫ-ਸੂਬਰਾ ਰੱਖਿਆ ਜਾਂਦਾ ਸੀ ਕਿਸੇ ਕਿਸਮ ਦੀ ਸਿੱਧੀ ਮੈਲ ਇਸ ਵਿਚ ਬਰਦਾਸ਼ਤ ਨਹੀਂ ਕੀਤੀ ਜਾਂਦੀ ਸੀ। ਸੋ ਲੋਕਾਂ ਦੇ ਨਿਸ਼ਚੇ ਬਹੁਤ ਗਹਿਰੇ ਸਨ ਅਤੇ ਬਹੁਤ ਸ਼ਰਧਾ ਭਾਵਨਾ ਨਾਲ ਤੀਰਥਾਂ ਨਾਲ ਜੁੜੇ ਹੋਏ ਸਨ। ਆਪਣੇ ਕਾਰੋਬਾਰ ਸੰਕੋਚਦੇ ਹੋਏ ਬਹੁਤ ਸਾਰੇ ਪ੍ਰੇਮੀ ਤਾਂ ਹਰ ਸਾਲ ਹੀ ਇਸ਼ਨਾਨ ਕਰਨ ਵਾਸਤੇ ਜਾਇਆ ਕਰਦੇ ਸਨ। ਉਨ੍ਹਾਂ ਤੀਰਥਾਂ ਉੱਤੇ ਜੋ ਮਹਾਨ ਫਲਦਾਇਕ, ਫਲਦਾਤੀ ਸਾਧੂ ਦੀ ਸੰਗਤ ਹੋਇਆ ਕਰਦੀ ਸੀ, ਤੱਤ ਬੇਤੇ ਮਹਾਂਪੁਰਸ਼ ਆਪਣੀਆਂ ਸਾਰੀਆਂ ਜਮਾਤਾਂ ਸਮੇਤ ਆਪਣੇ ਸੰਪਰਦਾਇਕ ਪ੍ਰੇਮੀਆਂ ਸਹਿਤ ਹੁੰਮ-ਹੁਮਾ ਕੇ ਤੀਰਥਾਂ ਉਪਰ ਜਾਂਦੇ ਸਨ ਅਤੇ ਇਕਾਂਤ ਥਾਂ ਵੇਖ ਕੇ ਸਤਿਸੰਗ ਕਰਿਆ ਕਰਦੇ ਸਨ ਅਤੇ ਦੇਸ਼ ਵਾਸੀਆਂ ਨੂੰ ‘ਆਤਮ ਮਾਰਗ’ ਅਤੇ ਵਿਵਹਾਰਿਕ ਸਿਖਿਆਵਾਂ ਦਿਆ ਕਰਦੇ ਸਨ। ਉਨ੍ਹਾਂ ਦਿਨਾਂ ਵਿਚ ਹੀ ਬਹੁਤ ਸਾਰੇ ਜਗਿਆਸ਼ਾਅਂ ਨੂੰ ਨਾਮ ਦੀ ਦਾਤ ਵੰਡਿਆ ਕਰਦੇ ਸਨ। ਇਸੇ ਤਰ੍ਹਾਂ ਦੇ ਨਾਲ ਇਕ ਫਲ ਤਾਂ ਤੀਰਥ ਦੇ ਇਸ਼ਨਾਨ ਕਰਨ ਕਰਕੇ ਮਿਲਿਆ ਕਰਦਾ ਸੀ ਅਤੇ ਚਾਰ ਫਲ ਮਹਾਂਪੁਰਸ਼ਾਂ ਦੇ ਬਚਨ ਸੁਣਨ ਕਰਕੇ ਪ੍ਰਾਪਤ ਹੋਇਆ ਕਰਦੇ ਸਨ ਜਿਨ੍ਹਾਂ ਵਿਚ ਦਲਿੱਦਰ ਦੂਰ ਹੈ ਕੇ ਵਾਹਿਗੁਰੂ ਦੀ ਬਖ਼ਸ਼ਿਸ਼ ਹੋਣ ਨਾਲ ਪੈਸੇ ਟਕੇ ਦੀ ਸੁਖਾਲ ਹੋ ਜਾਇਆ ਕਰਦੀ ਸੀ ਅਤੇ ਵਾਸ਼ਨਾਵਾਂ ਪੂਰੀਆਂ ਹੋ ਜਾਂਦੀਆਂ ਸਨ। ਜੀਵਨ ਵਿਚ ਪ੍ਰਵਿਰਤੀ ਹੋ ਜਾਇਆ ਕਰਦੀ ਸੀ ਅਤੇ ਧਾਰਮਿਕ ਗੁਣ - ਖਿਆ, ਅਹਿਸਾ, ਦਇਆ, ਮ੍ਰਿਦ (ਮਿੱਠੇ ਬਚਨ), ਸਤਿ ਬਚਨ, ਤਪ, ਦਾਨ, ਸੀਲ, ਸੌਚ, ਸੰਤੋਖ, ਈਰਖਾ ਰਹਿਤ ਅਤੇ ਵੈਰ ਭਾਵ ਰਹਿਤ ਜੀਵਨ ਪ੍ਰਾਪਤ ਹੋ ਕੇ ਧਰਮ ਦੀ ਪ੍ਰਾਪਤੀ ਹੋ ਜਾਇਆ ਕਰਦੀ ਸੀ। ਬੰਦਰੀ ਕਰਨ ਲਈ ਬਹੁਤ ਉਤਸ਼ਾਹ ਮਿਲਿਆ ਕਰਦਾ ਸੀ। ਸਤਿ ਦਾ ਜੀਵਨ ਜਿਉਂ ਕੇ ਮਹਾਂਪੁਰਸ਼ਾਂ ਦੇ ਤੱਤ ਬਚਨ ਕਮਾ ਕੇ ਸੋਖ਼ਸ਼ ਦੀ ਪ੍ਰਾਪਤੀ ਦਾ ਸਾਧਨ ਤੀਰਥਾਂ ਤੇ ਕੀਤੇ ਸਤਿਸੰਗ ਹੋਇਆ ਕਰਦੇ ਸਨ। ਇਸ ਕਰਕੇ ਸਤਿਜੁਗਾ, ਤ੍ਰੇਤਾ, ਦੁਆਪਰ ਦੇ ਲੰਮੇ ਸਮੇਂ ਲਈ ਇਨ੍ਹਾਂ ਤੀਰਥਾਂ ਦੀ ਮਹਾਨਤਾ ਬਣੀ ਰਹੀ ਪਰ ਕਲਜੁਗ ਆਉਂਦੇ ਸਾਰ ਆਦਮੀ ਦੀ ਬੁੱਧੀ, ਸੋਚ, ਵਰਤ-ਵਿਹਰ ਆਪਣੀ ਉਚਤਾ ਤੋਂ ਤਿਲੁਕ ਕੇ ਰਸਾਤਲ ਵਲ ਨੂੰ ਰਿੜ੍ਹ ਪਿਆ। ਆਦਮੀ ਦੇ ਜੀਵਨ ਵਿਚ ਬੇਅੰਤ ਔਗੁਣ ਪ੍ਰਵੇਸ਼ ਕਰ ਗਏ, ਨਾਸਤਿਕਤਾ ਫੈਲ ਗਈ। ਕਈ ਨਾਸਤਿਕ ਮਤਿ ਉਭਰ ਕੇ ਸਮਾਜ ਵਿਚ ਪ੍ਰਵਿਰਤ ਹੋ ਗਏ। ਜਗਿਆਸੂਡਾਵਾਂਡੇਲ ਹੋ ਗਿਆ ਪਰ ਫੇਰ ਵੀ ਲੰਮੇ-ਸਮੇਂ ਤੱਕ ਤੀਰਥਾਂ ਦੇ ਇਸ਼ਨਾਨ ਭਾਰਤ ਵਾਸੀਆਂ ਨੂੰ ਆਕਰਸ਼ਤ ਕਰਦੇ ਰਹੇ।

ਸਮੇਂ ਬਦਲੇ, ਤੀਰਥਾਂ ਉਪਰ ਪਾਬੰਡ ਦਾ ਜਾਲ ਫੈਲ ਗਿਆ ਅਤੇ ਤੀਰਥ ਮਨੁੱਖਾਂ ਦੀ ਮਨੋਵਿਰਤੀ ਨਾਲ ਮੈਲੇ ਹੋ ਗਏ। ਤੀਰਥ ਪ੍ਰਭੂ ਪਾਸ ਪੁਕਾਰ ਕਰਨ ਲੱਗੇ ਕਿ ਹੇ ਪ੍ਰਭੂ! ਸਾਡੇ ਉੱਤੇ ਕ੍ਰਿਪਾ ਕਰ, ਅਸਾਡੇ ਵਿਚ ਐਨੀ ਮੈਲ ਭਰ ਗਈ ਹੈ ਕਿ ਅਸਾਡਾ ਲਿਆ ਹੋਇਆ ਵਰਦਾਨ ਦਿਲ ਦੀ ਮੈਲ ਨਹੀਂ ਉਤਾਰ ਸਕਦਾ। ਆਪਣਾ ਬਖ਼ਸ਼ਿਆ ਹੋਇਆ, ਪ੍ਰਵਾਨ ਕੀਤਾ ਹੋਇਆ ਸਾਧੂ ਭੇਜ ਜੋ ਅਸਾਡੇ ਵਿਚ ਇਸ਼ਨਾਨ ਕਰੇ ਅਤੇ ਅਸਾਡੀ ਮੈਲ ਦੂਰ ਕਰਕੇ ਅਸਾਨੂੰ ਫੇਰ ਜੀਵਨ ਬਖਸ਼ੇ। ਗੁਰੂ ਮਹਾਰਾਜਾ ਜੀ ਫੁਰਮਾਨ ਕਰਦੇ ਹਨ -

**ਗੰਗਾ ਜਮੁਨਾ ਗੋਦਾਵਰੀ ਸਰਸੁਤੀ
ਤੇ ਕਰਹਿ ਉਦਮੁ ਧਰਿ ਸਾਧੂ ਕੀ ਤਾਈ॥
ਕਿਲਵਿਖ ਸੇਲੁ ਭਰੈ ਪਰੇ ਹਮਰੈ ਵਿਚਿ
ਹਮਰੀ ਮੇਲੁ ਸਾਧੂ ਕੀ ਧੂਰਿ ਗਵਾਈ॥
ਤੀਰਥਿ ਅਠਸਠਿ ਮਜਨੁ ਨਾਈ॥
ਸਤਸੰਗਤਿ ਕੀ ਧੂਰਿ ਪਰੀ ਉਡਿ ਨੇੜੀ॥
ਸਭ ਦੁਰਮਤਿ ਸੇਲੁ ਗਵਾਈ॥**

ਪੰਨਾ - 1263

ਸਮੇਂ ਬਦਲੇ, ਕਲਜੁਗ ਦੇ ਵੇਗ ਨੇ ਸ਼ੇਸ਼ਟ ਬੁੱਧੀ ਦੀ ਥਾਂ ਕਬੁੱਧੀ ਨੂੰ ਜਨਮ ਦਿਤਾ। ਹਰ ਜੀਵਨ ਵਿਚ ਕੂੜ ਦਾ ਵਰਤਾਰਾ ਹੋ ਗਿਆ। ਜੀਵਨ ਦੇ ਹਰ ਪੱਖ ਵਿਚ; ਕੀ ਸਮਾਜਿਕ, ਕੀ ਧਾਰਮਿਕ, ਕੀ ਆਰਥਿਕ, ਕੀ ਕਰਮ ਕਰਾਉਣ ਵਾਲਾ ਪੰਡਤ ਵਰਗ, ਸਭਨਾਂ ਵਿਚ ਕੂੜ ਦਾ ਵਰਤਾਰਾ ਹੋ ਗਿਆ-

**ਸਚਿ ਕਾਲੁ ਕੁੜੁ ਵਰਤਿਆ ਕਲਿ ਕਾਲਖ ਬੇਤਾਲ॥
ਬੀਉ ਬੀਜਿ ਪਤਿ ਲੈ ਗਏ ਅਥ ਕਿਉ ਉਗਵੈ ਦਾਲਿ॥**

ਪੰਨਾ - 468

ਮਹਾਤਮਾਵਾਂ ਵਿਚ ਪਾਬੰਡ ਪ੍ਰਧਾਨ ਹੋ ਗਿਆ। ਵਾਹਿਗੁਰੂ ਜੀ ਦੀ ਲਿਵ ਵਿਚੋਂ ਨਿਕਲ ਕੇ ਮਾਇਆ ਦਾ ਪਿਆਰ ਅਧਿਕ ਦਿਖਾਈ ਦੇਣ ਲੱਗਿਆ। ਤੀਰਥ ਵੀ ਵਿਰਲਾਪ ਕਰ ਰਹੇ ਸਨ, ਸਾਧੂ ਦੀ ਚਰਨ ਛੋਹ ਦੀ ਮੰਗ ਕਰ ਰਹੇ ਸਨ। ਅਜਕੱਲ ਤਾਂ ਇਥੋਂ ਤੱਕ ਹਾਲਤ ਨਿਘਾਰ ਵਿਚ ਆ ਗਿਆ ਕਿ ਤੀਰਥਾਂ ਦੇ ਦੇਵਤੇ ਆਪਣੇ ਅਸਥਾਨ ਛੱਡ ਕੇ ਦੇਵ ਲੋਕਾਂ ਨੂੰ ਪਧਾਰ ਗਏ ਅਤੇ ਬਿਸ਼ਟ ਬੁੱਧੀ ਵਾਲਿਆਂ ਨੇ ਭਾਵਨਾਵਾਂ ਦੀ ਕਦਰ ਨਾ ਕਰਦੇ ਹੋਏ ਸ਼ਹਿਰਾਂ ਦਾ ਗੰਦ-ਮੰਦ ਇਨ੍ਹਾਂ ਪਵਿੱਤਰ ਦਰਿਆਵਾਂ ਵਿਚ ਪਾ ਦਿਤਾ। ਹੁਣ ਤੀਰਥ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਗੁਰੂ ਮਹਾਰਾਜਾ ਜੀ ਨੇ ਇਸ ਭਵਿੱਖ ਵਿਚ ਆਉਣ ਵਾਲੇ ਪਤਨ ਨੂੰ ਵਾਚਿਆ, ਸਾਰੇ ਹਾਲਾਤ ਨੂੰ ਵਾਚਿਆ ਅਤੇ ਜੀਵਾਂ ਦੇ ਉਧਾਰ ਵਾਸਤੇ ਫੁਰਮਾਨ ਕੀਤਾ ਕਿ ਸਭ ਤੋਂ ਵੱਡਾ ਤੀਰਥ ਪ੍ਰਭੂ ਦਾ ਨਾਮ ਜਪਣਾ, ਨੌਧਾ ਭਗਤੀ ਕਰਨੀ, ਕੀਰਤਨ ਕਰਨਾ, ਗੁਰੂ ਦੀ ਸੇਵਾ ਕਰਨੀ ਹੈ ਅਤੇ ਸੱਚਾ ਇਸ਼ਨਾਨ ਕਰਨ ਦੀ ਜਾਚ ਦਸਦਿਆਂ ਫੁਰਮਾਇਆ ਕਿ ਜਦੋਂ ਤੱਕ ਮਨ ਮੈਲਾ ਹੈ ਕੇਵਲ ਤਨ ਦੇ ਧੋਣ ਨਾਲ

ਮਨ ਦੀ ਮੈਲ ਨਹੀਂ ਲਹਿ ਸਕਦੀ।

ਮਨਿ ਮੈਲੈ ਸਭੁ ਕਿਛੁ ਮੇਲਾ ਤਨਿ ਧੋਤੇ ਮਨੁ ਹਛਾ ਨ ਹੋਇ॥
ਪੰਨਾ - 558

ਜਿੰਨੀ ਦੇਰ ਤੱਕ ਮਨ ਦੇ ਅੰਦਰ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ; ਪੰਜ ਚੌਰ ਖੁੜਦੁੱਮ ਮਚਾ ਰਹੇ ਹਨ; ਪੰਜ ਵਿਸ਼ੇ, ਇਸ ਜੀਵ ਨੂੰ ਮੂਰਛਤ ਕਰ ਰਹੇ ਹਨ; ਸ਼ਬਦ, ਸਪਰਸ਼, ਰੂਪ, ਰਸ, ਗੰਧ ਆਪਣੇ ਪ੍ਰਭਾਵ ਪਾ ਰਹੇ ਹਨ ਅਤੇ ਰਾਜ, ਮਾਲ, ਰੂਪ, ਜਾਤ, ਜੋਬਨ, ਠੱਗ ਇਸ ਜੀਵ ਨੂੰ ਠੱਗ ਕੇ ਨਾਮ ਵਲੋਂ ਭੁਲਾ ਰਹੇ ਹਨ, ਉਸ ਸਮੇਂ ਤੱਕ ਈਰਖਾ, ਨਿੰਦਿਆ, ਚੁਗਲੀ, ਵਿਭਚਾਰ, ਲਾਲਚ, ਅਭਿਮਾਨ ਤੇ ਅਨੇਕ ਵਾਸ਼ਨਵਾਂ ਦੀ ਮੈਲ ਤਹਿ ਦਰ ਤਹਿ ਮਨ ਉਤੇ ਲਗਦੀ ਹੀ ਚਲੀ ਜਾਂਦੀ ਹੈ। ਕੇਵਲ ਸਰੀਰ ਧੋਣ ਨਾਲ ਕਿਵੇਂ ਪਵਿੱਤਰਤਾ ਆਵੇਗੀ? ਫੁਰਮਾਨ ਹੈ-

ਮਨਿ ਮੈਲੈ ਸਭੁ ਕਿਛੁ ਮੇਲਾ ਤਨਿ ਧੋਤੇ ਮਨੁ ਹਛਾ ਨ ਹੋਇ॥
ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੁਝੈ ਕੋਇ॥
ਪੰਨਾ - 558

ਗੁਰੂ ਮਹਾਰਾਜ ਜੀ ਨੇ ਅੱਗੇ ਫੁਰਮਾਨ ਕੀਤਾ ਕਿ ਹੇ ਮੇਰੇ ਮਨ! ਤੂੰ ਪ੍ਰਭੂ ਦਾ ਨਾਮ ਜਪ ਕਿਉਂਕਿ ਪ੍ਰਭੂ ਦਾ ਨਾਮ ਸਾਰੀਆਂ ਮੈਲਾਂ ਨੂੰ ਕੱਟਣ ਨੂੰ ਸਮਰੱਥ ਹੈ -

ਭਰੀਐ ਮਤਿ ਪਾਪਾ ਕੈ ਸੰਗਿ॥
ਓਹ ਧੋਪੈ ਨਾਵੈ ਕੈ ਰੰਗਿ॥
ਪੰਨਾ - 4

ਨਾਮ ਦੀ ਪ੍ਰਾਪਤੀ ਪੂਰੇ ਸਤਿਗੁਰੂ ਤੋਂ ਹੁੰਦੀ ਹੈ -

ਜਪਿ ਮਨਿ ਮੇਰੇ ਤੂੰ ਏਕੋ ਨਾਮ੍ਨਾ॥
ਸਤਿਗੁਰਿ ਦੀਆ ਮੌ ਕਉ ਏਹੁ ਨਿਧਾਨੁ॥
ਪੰਨਾ - 558

ਸਿੱਧਾਂ ਦੇ 84 ਆਸਣਾਂ ਦਾ ਅਭਿਆਸ ਕਰਨ ਨਾਲ ਮਨ ਦੀ ਮੈਲ ਨਹੀਂ ਉਤਰਦੀ। ਇਸ ਮਨ ਨੂੰ ਖਰਾਬੀਆਂ ਤੋਂ ਬਚਾਉਣ ਦਾ ਜੇ ਇਕੋ ਇਕ ਸਾਧਨ ਹੈ ਤਾਂ ਉਹ ਹੈ ਕਿ ਸਤਿਗੁਰੂ ਦੀ ਸ਼ਰਨ ਵਿਚ ਤਨ ਮਨ ਧਨ ਅਰਪਣ ਕਰਕੇ ਆ ਜਾਵੇ। ਸਤਿਗੁਰੂ ਨੂੰ ਮਿਲ ਕੇ ਉਨ੍ਹਾਂ ਦੇ ਉਪਦੇਸ਼ ਦੀ ਕਮਾਈ ਕਰਕੇ, ਉਨ੍ਹਾਂ ਦੀ ਦਿਆਲਤਾ ਭਰੀ ਦ੍ਰਿਸ਼ਟੀ ਅਤੇ ਦਰਸ਼ਨ ਦਾ ਭਾਗੀ ਬਣਦਾ ਹੋਇਆ ਆਪਣੀ ਬਿਰਤੀ ਨੂੰ ਸੰਸਾਰ ਵਲੋਂ ਉਲਟੀ ਕਰ ਲਵੇਗਾ ਅਤੇ ਸੁਭਾਅ ਬਦਲ ਜਾਵੇਗਾ। ਨੇਕੀ ਦਾ ਚਸ਼ਮਾ ਆਪ ਮੁਹਾਰੇ ਸਹਿਜ ਸੁਭਾਅ ਅੰਦਰੋਂ ਵਗ ਤੁਰੇਗਾ। ਜਦੋਂ ਸਤਿਗੁਰੂ ਨੂੰ ਮਿਲ ਕੇ ਆਪਣੀ ਹਉਮੈ ਦੇ ਜਾਲ ਵਿਚੋਂ ਛੁੱਟ ਕੇ ਗੁਰੂ ਦੇ ਘਰ ਆਤਮ ਰੂਪ ਹੋ ਕੇ ਜੀਵੇਗਾ ਤਾਂ ਸਾਰੀਆਂ ਮੈਲਾਂ ਕਿਤੇ ਦੂਰ ਹੀ ਰਹਿ ਜਾਣਗੀਆਂ। ਸੋ ਮਨ ਦੀ ਮੈਲ ਦੂਰ ਕਰਨ ਲਈ ਤੀਰਥਾਂ ਦਾ ਇਸ਼ਨਾਨ ਕਿਸੇ ਤਰ੍ਹਾਂ ਵੀ ਸਮਰੱਥ ਨਹੀਂ ਹੈ -

ਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ॥
ਪੰਨਾ - 558

ਆਪ ਸੰਕੇਤ ਕਰਦੇ ਹਨ -

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ॥
ਤੀਰਥੁ ਸਥਦ ਬੀਚਾਰੁ ਅੰਤਰਿ ਗਿਆਨੁ ਹੈ॥
ਗਰ ਗਿਆਨੁ ਸਾਚਾ ਬਾਨੁ ਤੀਰਥ ਦਸ ਪੁਰਥ ਸਦਾ ਦਸਾਹਰਾ॥
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭੁ ਧਰਣੀਧਰਾ॥
ਸੰਸਾਰੁ ਰੋਗੀ ਨਾਮੁ ਦਾਰੁ ਮੈਲੁ ਲਾਗੈ ਸਚ ਬਿਨਾ॥
ਗਰ ਵਾਕੁ ਨਿਗਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ॥
ਪੰਨਾ - 687

ਜਦੋਂ ਇਹ ਜੀਵ ਨੂੰ ਅੰਦਰਲੇ ਤੀਰਥ ਦੀ ਸੋਝੀ ਹੋ ਜਾਂਦੀ ਹੈ, ਸਤਿਗੁਰੂ ਇਸਨੂੰ ਆਤਮ ਤੀਰਥ ਵਿਚ ਇਸ਼ਨਾਨ ਕਰਨ ਦੀ ਸੋਝੀ ਦੇ ਦਿੰਦੇ ਹਨ ਤਾਂ ਇਹ ਮਹਾਂ ਪਵਿੱਤਰ ਹੈ ਜਾਂਦਾ ਹੈ ਅਤੇ ਵਾਹਿਗੁਰੂ ਜੀ ਦੀ ਪ੍ਰਾਪਤੀ, ਅੰਦਰਲੀ ਸੁੱਚ ਹੋਣ ਤੇ ਮਿਲਦੀ ਹੈ -

ਸੁਚਿ ਹੋਵੈ ਤਾ ਸਚੁ ਪਾਈਐ॥
ਪੰਨਾ - 472

ਗੁਰੂ ਮਹਾਰਾਜ ਜੀ ਅੰਦਰਲੇ ਤੀਰਥ ਦਾ ਗਿਆਨ ਦਿੰਦੇ ਹਨ ਅਤੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕਰਨ ਦੀ ਜਾਚ ਸਿਖਾ ਦਿੰਦੇ ਹਨ। ਸੋ ਇਹ ਅੰਮ੍ਰਿਤਸਰ ਤੀਰਥ ਸਭ ਤੋਂ ਸੇਸ਼ਟ ਤੀਰਥ ਹੈ ਜੋ ਹਰ ਪ੍ਰਾਣੀ ਨੂੰ ਪ੍ਰਾਪਤ ਹੋ ਸਕਦਾ ਹੈ -

ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ॥
ਮੈਲੁ ਗਈ ਮਨੁ ਨਿਗਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ॥
ਪੰਨਾ - 587

ਇਹ ਅੰਮ੍ਰਿਤਸਰ ਤੀਰਥ ਆਤਮ ਸ਼ਾਖਸ਼ਾਤ ਦੀ ਅਵਸਥਾ ਹੈ ਜਿਸੋਂ ਵਿਚ ਇਸ਼ਨਾਨ ਕਰਨਾ ਗੁਰਸਿਖਾਂ ਲਈ ਜ਼ਰੂਰੀ ਕਰ ਦਿਤਾ ਗਿਆ ਹੈ -

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥
ਉਦਮੁ ਕਰੇ ਭਲਕੇ ਪਰਭਾਤੀ
ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ॥
ਪੰਨਾ - 305

ਸੋ ਤੀਰਥ, ਜਿਥੇ ਸਾਧੂ ਚਰਨ ਰੱਖ ਦਿੰਦੇ ਹਨ ਉਥੇ ਹੀ ਬਣ ਜਾਇਆ ਕਰਦਾ ਹੈ ਅਤੇ ਬੈਕੁੰਠ ਉਸ ਥਾਂ ਦੇ ਉਤੇ ਪ੍ਰਗਟ ਹੋ ਜਾਇਆ ਕਰਦਾ ਹੈ -

ਅਠਸਠਿ ਤੀਰਥ ਜਹ ਸਾਧ ਪਗ ਪਰਹਿ॥
ਤਹ ਬੈਕੁੰਠ ਜਹ ਨਾਮੁ ਉਚਰਹਿ॥
ਪੰਨਾ - 890

ਕਬੀਰ ਸਾਹਿਬ ਜੀ ਨੇ ਇਨ੍ਹਾਂ ਮਹਾਨ ਸਿਧਾਂਤਾਂ ਨੂੰ ਇਕ ਜੁਗਤ ਨਾਲ ਪ੍ਰਗਟ ਕੀਤਾ। ਜਦੋਂ ਬਹੁਤ ਸਾਰੇ ਸ਼ਰਧਾਲੂਆਂ ਅਤੇ ਸਾਧੂਆਂ ਨੇ ਆ ਕੇ ਕਬੀਰ ਸਾਹਿਬ ਨੂੰ ਕਿਹਾ ਕਿ ਮਹਾਰਾਜ! ਆਪ ਤੀਰਥਾਂ ਦਾ ਇਸ਼ਨਾਨ ਨਹੀਂ ਕਰਦੇ? ਤਾਂ ਸਹਿਜ ਸੁਭਾਅ ਕਬੀਰ ਸਾਹਿਬ ਜੀ ਨੇ ਕਿਹਾ ਕਿ ਤੀਰਥ ਉਪਰ ਕੇਵਲ ਮਜਨ ਕਰਨ ਨਾਲ ਮੇਰੇ ਉਤੇ ਕੀ ਅਸਰ ਹੋਵੇਗਾ? ਉਨ੍ਹਾਂ ਨੇ ਕਿਹਾ, ਮਹਾਰਾਜ! ਤੀਰਥ ਦੇ ਜਲ ਵਿਚ ਇਸ਼ਨਾਨ ਕਰਨ ਨਾਲ ਪਾਪਾਂ ਦਾ ਨਾਸ਼ ਹੋ ਜਾਂਦਾ ਹੈ। ਵਿਕਾਰ ਖਤਮ ਹੋ ਜਾਂਦੇ ਹਨ ਅਤੇ ਬਹੁਤ ਪੁੰਨ ਫਲ ਪ੍ਰਾਪਤ ਹੁੰਦਾ ਹੈ। ਤਾਂ ਕਬੀਰ ਜੀ ਨੇ ਇਕ ਕੌੜੀ ਤੂੰਬੀ

ਦੇ ਕੇ ਕਿਹਾ ਕਿ ਤੁਸੀਂ ਇਸ ਤੂੰਬੀ ਦਾ ਇਸ਼ਨਾਨ ਚੰਗੀ ਤਰ੍ਹਾਂ ਮਲ-ਮਲ ਕੇ ਹਰ ਤੀਰਥ ਵਿਚ ਕਰਾਉਣਾ, ਤੁਹਾਡੇ ਕਹਿਣ ਦੇ ਮੁਤਾਬਿਕ ਇਸ ਜਲ ਦਾ ਸੁਭਾਅ ਇਹਦੇ ਉਪਰ ਹੋਵੇਗਾ, ਇਸਦਾ ਕੌੜਾ ਸੁਭਾਅ ਬਦਲ ਜਾਵੇਗਾ, ਇਹ ਮੈਨੂੰ ਚਾਹੀਦੀ ਹੈ, ਮੈਂ ਇਸ ਦੀ ਤੂੰਬੀ ਬਣਾਵਾਂਗਾ। ਸਾਧੂਆਂ ਨੂੰ ਤੂੰਬੀ ਲੈ ਕੇ ਇਸ਼ਨਾਨ ਕਰਾਇਆ। ਸਾਰੇ ਤੀਰਥਾਂ ਤੇ ਇਸ਼ਨਾਨ ਕਰਾ ਕੇ ਜਦੋਂ ਵਾਪਸ ਆਏ ਤਾਂ ਉਨ੍ਹਾਂ ਨੇ ਤੂੰਬੀ ਕਬੀਰ ਸਾਹਿਬ ਜੀ ਨੂੰ ਦਿਤੀ ਤਾਂ ਕਬੀਰ ਸਾਹਿਬ ਜੀ ਨੇ ਕਿਹਾ ਕਿ ਭਾਈ! ਇਹਦੀ ਕੁੱਝਤਣ ਦੂਰ ਹੋ ਗਈ ਹੋਵੇਗੀ, ਚਲੋ ਇਸਦਾ ਪ੍ਰਸ਼ਾਦ ਬਣਾ ਕੇ ਇਹੀ ਵੰਡ ਲੈਂਦੇ ਹਾਂ। ਜਦੋਂ ਪ੍ਰਸ਼ਾਦ ਦੇ ਰੂਪ ਵਿਚ ਛੋਟਾ-ਛੋਟਾ ਟੁਕੜਾ ਹਰੇਕ ਨੂੰ ਮਿਲਿਆ ਤਾਂ ਉਨ੍ਹਾਂ ਨੇ ਕਿਹਾ, “ਛਕੋ ਭਾਈ!” ਜਦੋਂ ਮੰਹ ਲਾਇਆ ਤਾਂ ਉਹ ਬਹੁਤ ਹੀ ਕੌੜੀ ਜ਼ਹਿਰ ਵਰਗੀ ਹੈ, ਕੋਈ ਖਾਵੇ ਨਾ। ਕਹਿਣ ਲੱਗੇ, “ਆਪ ਪ੍ਰਸ਼ਾਦ ਨਹੀਂ ਛਕਦੇ।” ਉਹ ਕਹਿਣ ਲੱਗੇ, ਮਹਾਰਾਜ! ਇਹ ਤਾਂ ਕੌੜੀ ਹੈ। ਕਬੀਰ ਸਾਹਿਬ ਨੇ ਕਿਹਾ, ਜਿਵੇਂ ਇਹ ਕੌੜੀ ਰਹਿ ਗਈ ਹੈ ਇਸੇ ਤਰ੍ਹਾਂ ਜਿਨ੍ਹਾਂ ਦੇ ਅੰਦਰ ਨਾਸਤਿਕਤਾ, ਅਸਰਧਾ, ਵਿਚਾਰ, ਕੁੱਝਤਣ, ਬੇਮੁਖਤਾਈ, ਮਨਮੁਖਤਾਈ ਹੈ, ਉਨ੍ਹਾਂ ਦੇ ਉਪਰ ਕੇਵਲ ਪਾਣੀ ਨਾਲ ਇਸ਼ਨਾਨ ਕਰਕੇ ਕੋਈ ਅਸਰ ਨਹੀਂ ਹੋਇਆ ਕਰਦਾ। ਇਹ ਇਸ਼ਨਾਨ ਕੇਵਲ ਸਰੀਰਕ ਪਵਿੱਤਰਤਾ ਵਾਸਤੇ ਹੋਇਆ ਕਰਦਾ ਹੈ ਪਰ ਆਤਮਿਕ ਜੀਵਨ ਨਾਲ ਇਨ੍ਹਾਂ ਦਾ ਬਹੁਤਾ ਸਬੰਧ ਨਹੀਂ ਹੋਇਆ ਕਰਦਾ। ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

ਨਾਵਣ ਚਲੇ ਤੀਰਥੀ ਮਨਿ ਥੋਟੈ ਤਨਿ ਚੋਰ॥
ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਐਸੁ ਹੋਰ॥
ਬਹੁਰਿ ਧੋਤੀ ਤੁਮੜੀ ਅੰਦਰਿ ਵਿਸੁ ਨਿਕੋਰ॥
ਸਾਧ ਭਲੇ ਅਣਨਾਤਿਆ ਚੋਰ ਸਿ ਚੋਰ ਚੋਰ॥

ਪੰਨਾ - 789

ਤੀਰਥੀ ਨਾਇ ਨ ਉਤਰਸਿ ਮੇਲੁ॥
ਕਰਮ ਧਰਮ ਸਭਿ ਹਉਮੈ ਛੈਲੁ॥
ਲੋਕ ਪਚਾਰੈ ਗਤਿ ਨਹੀਂ ਹੋਇ॥
ਨਾਮ ਬਿਹੁਣੇ ਚਲਸਹਿ ਗੋਇ॥

ਪੰਨਾ - 890

ਗੁਰਬਾਣੀ ਦੇ ਪ੍ਰਕਾਸ਼ ਵਿਚ ਗੁਰੂ ਮਹਾਰਾਜ ਜੀ ਨੇ ਅਸਾਡੇ ਲਈ ਸੱਚੇ ਤੀਰਥ ਤੇ ਇਸ਼ਨਾਨ ਕਰਨ ਦੀ ਜਾਚ ਦੱਸੀ ਹੈ। ਪ੍ਰਮੇਸ਼ਰ ਦੇ ਪਿਆਰੇ, ਤੱਤ ਬੇਤੇ, ਬ੍ਰਹਮਗਿਆਨੀ, ਅਭੇਦ ਅਵਸਥਾ ਵਾਲੇ ਗੁਰਸਿੱਖ ਦੀ ਅਨੈਂਹੀ ਪਵਿੱਤਰਤਾ ਦਰਸਾਈ ਗਈ ਹੈ ਕਿ ਜਿਥੇ ਉਹ ਚਰਨ ਧਰ ਦੇਵੇ ਉਸ ਥਾਂ ਦੀ ਮਹਾਨਤਾ ਕ੍ਰੋੜਾਂ ਗੰਗਾ ਤੋਂ ਵੀ ਵੱਧ ਹੋਇਆ ਕਰਦੀ ਹੈ -

ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ
ਜਨ ਕੇ ਚਰਨ ਤੀਰਥ ਕੋਟਿ ਗੰਗਾ॥
ਜਨ ਕੀ ਧੂਰਿ ਕੌਇ ਮਜਨੁ ਨਾਨਕ
ਜਨਮ ਜਨਮ ਕੇ ਹਰੇ ਕਲੰਗਾ॥

ਪੰਨਾ - 828

ਸੋ ਜਲ ਦੇ ਇਸ਼ਨਾਨ ਨਾਲ ਕਿਸੇ ਉਤਮ ਗਤੀ ਨੂੰ ਪ੍ਰਾਪਤ ਕਰ ਲੈਣਾ ਇਕ ਅਸੱਤਿ ਮਨੋਤ ਹੈ। ਉਤਮ ਗਤੀ ਕੇਵਲ ਨਾਮ ਦੀ ਕਮਾਈ ਕਰਕੇ, ਅਗਿਆਨਤਾ ਦਾ ਨਾਸ਼ ਹੋਣ ਉਪਰੰਤ ਹੋਇਆ ਕਰਦੀ ਹੈ -

ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ॥
ਜੇਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ॥

ਪੰਨਾ - 484

ਸੋ ਇਸ ਮਹੀਨੇ ਦਾ ਜੋ ਉਪਦੇਸ਼ ਸਾਨੂੰ ਗੁਰੂ ਮਹਾਰਾਜ ਜੀ ਤੋਂ ਪ੍ਰਾਪਤ ਹੋ ਰਿਹਾ ਹੈ, ਉਹ ਵਾਹਿਗੁਰੂ ਦੇ ਨਾਮ ਦੇ ਜਲ ਵਿਚ ਨਿਰਮਲ ਮਨ ਹੋ ਕੇ ਇਸ਼ਨਾਨ ਕਰਨਾ ਹੈ -

ਗਰੀ ਜਲ ਨਿਗਲੁ ਮਨ ਇਸਨਾਨੀ ਮਜਨੁ ਸਤਿਗੁਰੂ ਭਾਈ॥
ਪੁਰਗਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ॥

ਪੰਨਾ - 505

ਹਰੀ ਦਾ ਨਾਮ ਨਿਰਮਲ ਜਲ, ਤੇ ਸਤਿਗੁਰੂ ਇਸ਼ਨਾਨ ਕਰਾਉਣ ਵਾਲੇ ਹਨ। ਹਰੀ ਦੇ ਦਾਸਾਂ ਦੀ ਸੰਗਤ ਕਰਕੇ ਫੇਰ ਜਨਮ ਮਰਨ ਤੋਂ ਛੁਟਕਾਰਾ ਹੋ ਜਾਂਦਾ ਹੈ, ਹਰੀ ਦੇ ਰੂਪ ਵਿਚ ਸਾਡੀ ਆਤਮਾ ਅਭੇਦ ਹੋ ਜਾਂਦੀ ਹੈ।

ਨਾਮ ਦੇ ਇਸ਼ਨਾਨ ਦੀ ਪ੍ਰੇੜਤਾ ਕਰਦੇ ਹੋਏ ਆਪ ਭੁਗਮਾਉਂਦੇ ਹਨ -

ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੇਲਾ ਤਨੁ ਹੋਇ॥
ਗਿਆਨਿ ਮਹਾ ਗਸਿ ਨਾਈਐ ਭਾਈ ਮਨੁ ਤਨੁ ਨਿਗਲੁ ਹੋਇ॥

ਪੰਨਾ - 637

ਸੋ ਗੁਰੂ ਮਹਾਰਾਜ ਜੀ ਦਾ ਆਦੇਸ਼ ਹੈ -

ਮਾਘ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ॥

ਪੰਨਾ - 136

ਸਾਧੂਆਂ ਦੀ ਸੰਗਤ ਵਿਚ ਰਹਿ ਕੇ ਅਤੇ ਉਨ੍ਹਾਂ ਦੇ ਤੱਤ ਬਚਨਾਂ ਨੂੰ ਸਰਵਣ ਕਰਕੇ, ਮੰਨਣ ਕਰਕੇ ਅਤੇ ਨਿਧਿਆਸਣ ਗਹੀਂ ਤੱਤ ਪਦ ਦੀ ਪ੍ਰਾਪਤੀ ਕਰਕੇ ਸਫਲ ਨਹਾਉਣਾ ਹੈ। ਵਾਹਿਗੁਰ ਦਾ ਨਾਮ ਆਪ ਜਪਣਾ ਹੈ ਅਤੇ ਜਦੋਂ ਆਤਮ ਪ੍ਰਾਪਤੀ ਹੋ ਗਈ, ਦੂਸਰਿਆਂ ਨੂੰ ਵੀ ਜਪਾਉਣਾ ਹੈ-

ਗਰੀ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ॥

ਪੰਨਾ - 136

ਇਸ ਦੀ ਪਦਵੀ ਬਹੁਤ ਉਚੀ ਹੋਇਆ ਕਰਦੀ ਹੈ ਜੋ ਆਪ ਨਾਮ ਜਪਦਾ ਹੈ ਅਤੇ ਦੂਸਰਿਆਂ ਨੂੰ ਜਪਾਉਂਦਾ ਹੈ -

ਜਨੁ ਨਾਨਕੁ ਧੁੜੀ ਮੰਗੀ ਤਿਸੁ ਗੁਰਸਿੱਖ ਕੀ

ਜੋ ਆਪਿ ਜਪੀ ਅਵਰਹ ਨਾਮੁ ਜਪਾਵੈ॥

ਪੰਨਾ - 306

ਗੁਰਸਿੱਖ ਦਾ ਇਕੋ-ਇਕ ਪ੍ਰਮੁੱਖ ਮੰਤਵ ਅਤੇ ਸਾਧਨ ਨਾਮ ਜਪਣਾ ਹੈ। ਹਰੀ ਦਾ ਕੀਰਤਨ ਕਰਨਾ, ਹਰੀ ਦੇ ਗੁਣਾਂ ਦੀ ਵਿਚਾਰ ਕਰਨੀ, ਉਸਦੀ ਬੇਅੰਤਤਾਈ ਵਿਚ ਲੀਨ ਹੋਣਾ, ਪ੍ਰਭੂ ਰੂਪ ਗੁਰੂ ਦੇ ਧਿਆਨ ਵਿਚ ਮਹਿਵ ਹੋਣਾ

ਅਤੇ ਮਨੋ ਮਨ ਤਰੱਕੀ ਕਰਕੇ ਆਤਮ ਚਿੰਤਨ ਦੀ ਅਵਸਥਾ ਵਿਚ ਪਹੁੰਚਣਾ; ਇਹ ਆਤਮ ਮਾਰਗ ਵਿਚ ਨਾਮ ਦੀਆਂ ਪਉੜੀਆਂ ਹਨ। ਸੋ ਐਸੇ ਨਾਮ ਦੀ ਘਾਲ ਕਮਾਈ ਕਰਨ ਵਾਲਾ ਆਪ ਛੁਟ ਜਾਂਦਾ ਹੈ ਅਤੇ ਲੱਖਾਂ ਕੀ, ਕ੍ਰੋੜਾਂ ਨੂੰ ਤਾਰ ਦਿੰਦਾ ਹੈ -

ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ॥
ਪੰਨਾ - 608

ਸੋ ਮਹਾਰਾਜ ਜੀ ਦਾ ਹੁਕਮ ਹੈ -

ਗਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ॥
ਪੰਨਾ - 136

ਅੰਤਸ਼ਕਰਣ ਵਿਚ ਜੋ ਜਨਮਾਂ-ਜਨਮਾਂਤਰਾਂ ਦੀ ਮੈਲ ਲੱਗੀ ਹੋਈ ਹੈ ਅਤੇ ਮਨ ਕਾਲਾ ਸਿਆਹ ਹੋ ਗਿਆ ਹੈ, ਜੋ ਨਾਮ ਤੋਂ ਬਹੁਰ ਹੋਰ ਕਿਸੇ ਸਾਧਨ ਨਾਲ ਇਹ ਮੈਲ ਨਹੀਂ ਉਤਰਦੀ, ਫੋਕੇ ਸਾਧਨ ਹੋਰ ਤੈਹਾਂ ਇਸ ਮਨ ਉਪਰ ਅੰਦਰਲੀ ਮੈਲ ਕਾਰਨ ਲਾਈ ਜਾਂਦੇ ਹਨ। ਪਰ ਜਦੋਂ ਸਾਧੂਆਂ ਦੀ ਸੰਗਤ ਵਿਚ ਇਸ਼ਨਾਨ ਕੀਤਾ ਤਾਂ ਮਨ ਉਪਰੋਂ ਹਉਮੈ ਦੀ ਮੈਲ, ਨਾਮ ਕਮਾਈ ਕਰਕੇ ਲਹਿ ਜਾਂਦੀ ਹੈ -

ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ॥
ਖੰਨਲੀ ਧੌਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ॥
ਪੰਨਾ - 651

ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ॥
ਪੰਨਾ - 136

ਜਦੋਂ ਸਾਧੂਆਂ ਦੀ ਸੰਗਤ ਮਿਲ ਗਈ, ਉਨ੍ਹਾਂ ਤੋਂ ਪ੍ਰਾਪਤ ਤੱਤ ਬਚਨਾਂ ਦੀ ਕਮਾਈ ਕੀਤੀ ਤਾਂ ਕਾਮ ਵਰਗੇ ਮਹਾਨ ਸ਼ਤਰੂ ਅਤੇ ਕ੍ਰੋਧ ਵਰਗੇ ਦੁੰਦਰ ਸ਼ਤਰੂ ਇਸ ਜੀਵ ਨੂੰ ਮੋਹ ਨਹੀਂ ਸਕਦੇ। ਲੋਭ ਦਾ ਖਾਤਮਾ ਹੈ ਜਾਂਦਾ ਹੈ ਕਿਉਂਕਿ ਸੰਤਾਂ ਦੀ ਸੰਗਤ ਕਰਕੇ ਅਤੇ ਨਾਮ ਦੀ ਕਮਾਈ ਕਰਕੇ ਦਿਬ ਨੇਤਰ ਖੁਲ੍ਹ ਗਏ, ਹਰ ਥਾਂ ਉਪਰ ਇਕੋ ਜੋਤ-

ਜਿਮੀ ਜਮਾਨ ਕੇ ਬਿਖੈ ਸਮਸਤਿ ਏਕ ਜੋਤ ਹੈ॥
ਨ ਘਾਟ ਹੈ ਨ ਬਾਢ ਹੈ ਨਾ ਘਾਟਿ ਬਾਢ ਹੋਤ ਹੈ॥
(ਅਕਾਲ ਉਸਤਤਿ)

ਨਜ਼ਰ ਆਉਂਦੀ ਹੈ। ਦੂਸਰਾ ਕੋਈ ਦਿਸਦਾ ਨਹੀਂ ਫੇਰ ਇਨ੍ਹਾਂ ਆਸੂਗੀ ਸੰਪੂਦਾ ਦੇ ਭਿਆਨਕ ਸ਼ਤਰੂਆਂ ਦਾ, ਸਤਿਸੰਗ ਦੇ ਪ੍ਰਭਾਵ ਕਰਕੇ ਕੋਈ ਅਸਰ ਨਹੀਂ ਹੁੰਦਾ। ਜਦੋਂ ਅਸੀਂ ਆਤਮ ਮਾਰਗ ਦੇ ਸੱਚੇ ਰਸਤੇ ਉਤੇ ਆਪਣੀ ਜੀਵਨ ਨਈਆ ਨੂੰ ਪਾਵਾਂਗੇ ਤਾਂ ਜੀਵ ਦੇ ਅੰਦਰ ਦੈਵੀ ਸੰਪੂਦਾ ਦਾ ਉਭਾਰ ਵਧਦਾ ਹੀ ਜਾਵੇਗਾ। ਜਦੋਂ ਇਸ ਦਾ ਜੀਵ ਭਾਵ ਖਤਮ ਹੋ ਕੇ ਜੀਵਨ ਮੁਕਤ ਅਵਸਥਾ ਦੀ ਪ੍ਰਾਪਤੀ ਹੋ ਗਈ ਤਾਂ ਸਾਰਾ ਹੀ ਸੰਸਾਰ ਇਥੇ ਧੰਨ-ਧੰਨ ਕਰੇਗਾ ਅਤੇ ਦਰਗਾਹ ਵਿਚ ਵੀ ਦੇਵ ਲੋਕਾਂ ਵਿਚ ਧੰਨ-ਧੰਨ ਦੇ ਅਵਾਜ਼ੇ ਆਉਣਗੇ -

ਸਰੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ॥

ਪੰਨਾ - 136

ਧੰਨਿ ਧੰਨਿ ਕਰੈ ਸਭੁ ਕੋਇ॥
ਮੁਖ ਉਜਲ ਹਰਿ ਦਰਗਹ ਸੋਇ॥

ਪੰਨਾ - 283

68 ਤੀਰਥਾਂ ਦਾ ਫਲ ਉਸਨੂੰ ਪ੍ਰਾਪਤ ਹੋ ਜਾਂਦਾ ਹੈ ਜੋ ਜੀਵਾਂ ਉਪਰ ਦਿਇਆ ਕਰਦੇ ਹਨ। ਮਹਾਰਾਜ ਜੀ ਦਾ ਫੁਰਮਾਨ ਹੈ ਕਿ ਕਿਸੇ ਜੀਵ ਨੂੰ ਦੁੱਖ ਨਾ ਦੇਹ। ਸਾਰੇ ਸੰਸਾਰ ਦਾ ਭਲਾ ਮਨਾ, ਇਸ ਤਰ੍ਹਾਂ ਕਰਨ ਨਾਲ ਪਤਿ ਦੇ ਨਾਲ ਤੂੰ ਗੁਰੂ ਲੋਕ ਵਿਚ ਜਾਵੇਗਾ -

ਦੁਖੁ ਨ ਦੇਈ ਕਿਸੇ ਜੀਅ ਪਤਿ ਸਿਉ ਘਰਿ ਜਾਵਉ॥
ਪੰਨਾ - 322

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਜਿਸਨੂੰ ਸੱਚ ਦੀ ਪ੍ਰਾਪਤੀ ਹੋ ਗਈ, ਉਹ ਸਾਰੇ ਜੀਵਾਂ ਤੇ ਦਿਇਆ ਕਰਕੇ ਪੁੰਨ ਦਾਨ ਕਰਦਾ ਹੈ। ਜਿਵੇਂ ਕਿ ਅੰਨ ਦਾਨ, ਵਸਤਰ ਦਾਨ, ਹਰੀ ਦੇ ਜਸ ਦਾ ਦਾਨ ਅਤੇ ਸਭ ਤੋਂ ਉਤਮ ਨਾਮ ਦਾਨ ਹੋਇਆ ਕਰਦਾ ਹੈ। ਸੋ ਦਿਇਆ ਧਾਰਨ ਕਰਨ ਨਾਲ 68 ਤੀਰਥਾਂ ਦੇ ਇਸ਼ਨਾਨ ਦਾ ਫਲ ਪ੍ਰਾਪਤ ਹੋ ਜਾਇਆ ਕਰਦਾ ਹੈ -

ਅਠਸਤਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ॥
ਪੰਨਾ - 136

ਜਿਸ ਨੂੰ ਵਾਹਿਗੁਰੂ ਜੀ ਦਿਇਆ ਕਰਕੇ ਆਪਣੇ ਸਾਧੂਆਂ ਦੀ ਸੰਗਤ ਬਖਸ਼ਦੇ ਹਨ, ਸਮਰੱਥ ਗੁਰੂ ਦੀ ਚਰਨ ਸ਼ਰਨ ਭੇਜਦੇ ਹਨ, ਉਹ ਗੁਰੂ ਤੋਂ ਨਾਮ ਪ੍ਰਾਪਤ ਕਰਕੇ ਉਸਦੀ ਕਮਾਈ ਕਰਦਾ ਹੈ, ਉਹ ਪੁਰਖ ਸੁਜਾਨ ਹੈ -

ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ॥
ਪੰਨਾ - 136

ਕੁਰਬਾਨ ਜਾਂਦੇ ਹਾਂ ਉਨ੍ਹਾਂ ਪੁਰਸ਼ਾਂ ਤੋਂ, ਜਿਨ੍ਹਾਂ ਨੇ ਸਾਧੂ ਦੀ ਸੰਗਤ ਕਰਕੇ ਨਾਮ ਦੀ ਕਮਾਈ ਕੀਤੀ। ਅੰਦਰਲੀ ਖੋਜ ਕਰਕੇ ਆਤਮ ਮੰਡਲ ਵਿਚ ਪ੍ਰਵੇਸ਼ ਕਰਕੇ, ਉਨਮਨੀ ਮੰਡਲ ਵਿਚ ਪਹੁੰਚ ਕੇ ਆਪਣੀ ਆਤਮਾ ਨੂੰ ਵਾਹਿਗੁਰੂ ਜੀ ਵਿਚ ਅਭੇਦ ਕੀਤਾ -

ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ॥
ਪੰਨਾ - 136

ਜਿਨ੍ਹਾਂ ਉਪਰ ਪੁਰਾ ਗੁਰੂ ਮਿਹਰਵਾਨ ਹੋ ਗਿਆ, ਉਹ ਪੁਰਖ ਪਵਿੱਤਰ ਗਿਣੈ ਜਾਂਦੇ ਹਨ। ਸੋ ਇਸ ਉਪਦੇਸ਼ ਤੋਂ ਗੁਰੂ ਮਹਾਰਾਜ ਜੀ ਨੇ ਅਸਾਨੂੰ ਮਾਘ ਦੇ ਮਹੀਨੇ ਦੇ ਇਸ਼ਨਾਨ ਬਾਰੇ ਗਿਆਤ ਕਰਾਇਆ ਅਤੇ ਦਰਿਆਵਾਂ ਤੇ ਜਾ ਕੇ ਦੂਰ-ਦੂਰ ਜਲ ਕੇ ਮਜਨ ਤੋਂ ਸੱਚ ਦੇ ਮਜਨ ਦੀ ਜਾਚ ਦਿਤੀ -

ਮਾਘ ਸੁਚੇ ਸੇ ਕਾਂਢੀਅਹਿ ਜਿਨ ਪੁਰਾ ਗੁਰੂ ਮਿਹਰਵਾਨੁ॥
ਪੰਨਾ - 136



ਸੰਪਾਦਕੀ

ਡਾ. ਜਗਜੀਤ ਸਿੰਘ

‘ਆਤਮ ਮਾਰਗ’ ਦੇ ਸਮੂਹ ਸੁਹਿਰਦ ਪਾਠਕਾਂ ਅਤੇ ਪ੍ਰੇਮੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਅਤੇ ਨਵੇਂ ਸਾਲ ਦੀ ਬਹੁਤ ਬਹੁਤ ਵਧਾਈ ਹੋਵੇ। ਮਿਸ਼ਨ ਦੇ ਸਮੂਹ ਸਟਾਫ ਵਲੋਂ ਆਪ ਜੀ ਨੂੰ ਸ਼ੁਭ ਕਾਮਨਾਵਾਂ। ਨਵੇਂ ਸਾਲ ਵਿਚ ਆਪ ਜੀ ਵਧੋ ਫੁਲੋਂ। ਸਾਡੀ ਅਰਦਾਸ ਹੈ, ਆਪ ਜੀ ਨੂੰ ਨਵੇਂ ਸਾਲ ਵਿਚ ਵਾਹਿਗੁਰੂ ਨਾਮ ਚਿਤ ਆਵੇ, ਚਿਤ ਆਵਨ ਕਾ ਸਦਕਾ ਸਰਬ ਸੁਖ ਪ੍ਰਾਪਤ ਹੋਣ। ਨਵੇਂ ਸਾਲ ਵਿਚ ਅਸੀਂ ਪਿਛਲਾ ਲੇਖਾ ਜੋਖਾ ਕਰਦੇ ਹਾਂ, ਕੀ ਖੱਟਿਆ, ਕੀ ਗਵਾਇਆ ਹੈ ਅਤੇ ਆਉਣ ਵਾਲੇ ਸਮੇਂ ਲਈ ਯੋਜਨਾ ਬਣਾਉਂਦੇ ਹਾਂ, ਕੁਝ ਨਵੇਂ ਟੀਚੇ ਮਿਥਦੇ ਹਾਂ, ਨਵਾਂ ਉਤਸ਼ਾਹ ਪ੍ਰਾਪਤ ਕਰਦੇ ਹਾਂ ਅਤੇ ਉਸ ਤੇ ਚੱਲਣ ਲਈ ਪੇਰਨਾ ਲੈਂਦੇ ਹਨ। ਸਾਨੂੰ ਮਿਥੇ ਟੀਚਿਆਂ ਵਿਚੋਂ ਕਿੰਨਿਆਂ ਦੀ ਪ੍ਰਾਪਤੀ ਹੁੰਦੀ ਹੈ? ਇਹ ਸਾਡੇ ਮਨ ਦੀ ਦਿੜ੍ਹਤਾ ਤੇ ਨਿਰਭਰ ਹੈ। ਜਦੋਂ ਅਸੀਂ ਸੋਚ ਸਮਝ ਕੇ ਕੋਈ ਫੈਸਲਾ ਲੈਂਦੇ ਹਾਂ, ਬੁਧੀ ਦੇ ਨਾਲ ਮਨ ਨੂੰ ਵੀ ਸ਼ਾਮਲ ਕਰਦੇ ਹਾਂ ਤਾਂ ਕੀਤੇ ਫੈਸਲੇ ਤੇ ਚੱਲਣਾ ਸੱਖਾ ਹੁੰਦਾ ਹੈ। ਉਦਾਹਰਣ ਵਜੋਂ ਅਸੀਂ ਗੁਰਮਤਿ ਦੇ ਧਾਰਨੀ ਗੁਰੂ ਜੀ ਦੇ ਉਪਦੇਸ਼ ‘ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿਨਾਮੁ ਧਿਆਵੈ’ (ਪੰਨਾ-305) ਨੂੰ ਹੀ ਨਵੇਂ ਸਾਲ ਵਿਚ ਅਪਨਾਉਣ ਦਾ ਇਗਾਦਾ ਬਣਾ ਲੈਂਦੇ ਹਾਂ ਤਾਂ ਮਨ ਬੁਧੀ ਦੇ ਸਹਿਯੋਗ ਨਾਲ ਇਹ ਫੈਸਲਾ ਹੋਵੇਗਾ ਕਿ ਨਵੇਂ ਸਾਲ ਵਿਚ ਅੰਮ੍ਰਿਤ ਵੇਲੇ ਕਿੰਨੇ ਵਜੇ ਉਠਣਾ ਸ਼ੁਰੂ ਕਰਨਾ ਹੈ। 3, 4 ਜਾਂ ਪੰਜ ਵਜੇ। ਜੇ ਰਾਤ ਨੂੰ ਸਮੇਂ ਸਿਰ ਸੌਣਾ ਮੁਸ਼ਕਲ ਹੈ, ਹਾਲਾਤ ਐਸੇ ਨਹੀਂ ਅਤੇ ਦਿਨ ਨੂੰ ਵੀ ਆਰਾਮ ਨਹੀਂ ਮਿਲਣਾ ਤਾਂ ਇਹ ਸਮਾਂ ਭਾਵੇਂ ਚਾਰ ਜਾਂ ਪੰਜ ਵਜੇ ਦਾ ਹੋਵੇ ਪਰ ਇਕ ਵਾਰੀ ਫੈਸਲਾ ਲੈ ਕੇ ਪੱਕੀ ਤਰ੍ਹਾਂ ਪਹਿਰਾ ਦੇਣ ਦੀ ਲੋੜ ਹੈ। ਤਿਵੇਂ ਹੀ ਸਵੇਰੇ ਅੰਮ੍ਰਿਤ ਵੇਲੇ ਨਾਮ ਜਪਣਾ ਹੈ। ਇਹ ਭਾਵੇਂ 20-30 ਮਿੰਟ ਹੋਵੇ, ਚਾਹੇ 1-2 ਘੰਟੇ, ਹਾਲਾਤ ਅਨੁਸਾਰ ਨਿਰਣਾ ਲਵੇ ਅਤੇ ਪਹਿਰਾ ਦਿਉ, ਦਿੜ੍ਹ ਰੋ। ਇੱਜ ਹੀ ਹੋਰ ਫੈਸਲੇ ਹਨ, ਕ੍ਰੋਧ ਨਹੀਂ ਕਰਨਾ, ਮਿੱਠਾ ਬੋਲਣਾ ਹੈ, ਵਿੱਕਾ ਨਹੀਂ ਬੋਲਣਾ। ਕਿੰਨੀ ਸੌਖੀ ਤੇ ਸਿੱਧੀ ਗੱਲ ਹੈ ਪਰ ਕਠਿਨ ਹੈ। ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਤੋਂ ਬਚਣ ਦਾ ਇਕ ਬੜਾ ਸੌਖਾ ਤਰੀਕਾ ਇਹ ਹੈ ਕਿ ਗੁਰੂ ਦੀ ਸ਼ਰਨ ਵਿਚ ਚਲੇ ਜਾਈਏ, ਪੂਰੀ ਸ਼ਰਨਾਗਤੀ ਵਿਚ ਅਤੇ ਹਰ ਸਮੇਂ ਬੋਲ ਕੇ ਅਰਦਾਸ ਕਰਦੇ ਰਹੀਏ -

**ਕਾਮ ਕ੍ਰੋਧ ਅਕੁ ਲੋਭ ਮੋਹ ਬਿਨਸਿ ਜਾਇ ਅਹੰਮੇਵ॥
ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ॥**
ਪੰਨਾ - 269

ਨਵੇਂ ਸਾਲ ਵਿਚ ਗੁਰੂ ਨੂੰ ਅੰਗ ਸੰਗ ਜਾਣ ਕੇ

ਸੰਸਾਰ ਵਿਚ ਵਿਚਰੀਏ। ਗੁਰੂ ਬੋਹੜੀ ਕਰੇਗਾ। ਉਸ ਦੀ ਨਦਰ ਵਿਚ ਲੱਖ ਖੁਸ਼ੀਆਂ ਪਾਤਸ਼ਾਹੀਆਂ ਹਨ।

ਦੇਸ ਪ੍ਰਦੇਸ ਹਰ ਥਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੇ ਪਿਆਰ ਸਤਿਗੁਰ ਅਤੇ ਚਾਅ ਨਾਲ ਮਨਾਇਆ ਜਾ ਰਿਹਾ ਹੈ। ਸਾਨੂੰ ਸਭਨਾਂ ਨੂੰ ਐਸੇ ਮਹਾਨ ਤਪਸਵੀ ਸੰਤ ਸਿਪਾਹੀ ਜਰਨੈਲ ਸਰਬੰਸ ਦਾਨੀ ਦੇ ਸਿੱਖ ਹੋਣ ਦਾ ਮਾਣ ਪ੍ਰਾਪਤ ਹੈ ਜਿਨ੍ਹਾਂ ਦਾ ਜੀਵਨ ਚੜ੍ਹਦੀ ਕਲਾ ਤੇ ਕੁਰਬਾਨੀਆਂ ਨਾਲ ਭਰਪੂਰ ਹੈ। ਪ੍ਰਕਾਸ਼ ਸਮੇਂ ਹੀ ਪੀਰ ਭੀਖਣਸ਼ਾਹ ਨੇ ਆਪ ਜੀ ਦੀ ਰੂਹਾਨੀਅਤ ਪਛਾਣ ਲਈ ਸੀ ਤੇ ਲੰਮਾ ਪੈਂਡਾ ਤਹਿ ਕਰਕੇ ਦਰਸ਼ਨਾਂ ਨੂੰ ਪੁਜਿਆ। ਆਪ ਸਰਬ ਮਨੁੱਖਤਾ ਦੇ ਸਾਂਝੇ ਰਹਿਬਰ ਸਨ ਜਿਨ੍ਹਾਂ ਨੇ ਉਸ ਸਮੇਂ ‘ਦੇਹੁਰਾ ਮਸੀਤ’ ਅਤੇ ‘ਪੂਜਾ, ਨਿਮਾਜ਼’ ਨੂੰ ਇਕ ਸਮਾਨ ਦਰਸਾਇਆ ਜਦੋਂ ਹਿੰਦੂ ਮੁਸਲਮਾਨਾਂ ਵਿਚ ਕੱਟੜਵਾਦੀਆਂ ਦਾ ਜ਼ੋਰ ਸੀ। ਅੱਜ ਵੀ ਸਾਡਾ ਦੇਸ ਮਜ਼ਬੀ ਜਨੂੰਨ ਦੀ ਜਦ ਵਿਚ ਹੈ ਅਤੇ ਥਾਂ ਥਾਂ ਨਿਰਦੇਸ਼ ਲੋਕਾਂ ਦਾ ਘਾਣ ਹੋ ਰਿਹਾ ਹੈ। ਲੋੜ ਹੈ ਗੁਰੂ ਜੀ ਦੇ ਉਪਦੇਸ਼ ‘ਮਾਨਸ ਕੀ ਜਾਤਿ ਸਭੈ ਏਕੇ ਹੀ ਪਹਿਚਾਨਵੇਂ’ ਨੂੰ ਘਰ ਘਰ ਪਰਚਾਰਿਆ ਜਾਵੇ ਤਾਕਿ ਮਜ਼ਬੀ ਕੱਟੜਵਾਦ ਦਾ ਪ੍ਰਦੂਸ਼ਨ ਦੂਰ ਹੋ ਸਕੇ। ਗੁਰੂ ਜੀ ਦੇ ਜੀਵਨ ਆਦਰਸ਼ਾਂ ਨੂੰ ਸਮਰਪਿਤ ਦੋ ਲੇਖ ਆਪ ਜੀ ਦਾ ਸੇਵਾ ਵਿਚ ਹਾਜ਼ਰ ਹਨ। ‘ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ’ ਵਿਚ ਮਹਾਂਪੁਰਸ਼ਾਂ ਨੇ ਇਕ ਵਿਸ਼ੇਸ਼ ਪੱਖ ਤੋਂ ਰੋਸ਼ਨੀ ਪਾਈ ਹੈ ਕਿ ਭਾਵੇਂ ਗੁਰੂ ਮਹਾਰਾਜ ਜੀ ਦੇ ਪਿਤਾ ਗੁਰੂ ਤੇਗ ਬਹਾਦਰ ਜੀ ਅਤੇ ਪੜਦਾਦਾ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਨ ਵਾਲੇ ਮੁਸਲਮਾਨ ਹਾਕਮ ਸਨ, ਭਾਵੇਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਕਾਰਨ ਵੀ ਮੁਗਲ ਹਕਮਗਨ ਸਨ ਫਿਰ ਵੀ ਗੁਰੂ ਜੀ ਦੇ ਮਿਸ਼ਨ ਲਈ ਕੁਰਬਾਨ ਹੋਣ ਵਾਲਿਆਂ ਵਿਚ ਕਾਫ਼ੀ ਗਿਣਤੀ ਵਿਚ ‘ਪੀਰ ਬੁਧੁਸ਼ਾਹ’ ਵਰਗੇ ਮੁਸਲਮਾਨ ਸਨ ਕਿਉਂਕਿ ਗੁਰੂ ਜੀ ਕਿਸੇ ਵਿਸ਼ੇਸ਼ ਮੱਤ, ਫਿਰਕੇ ਜਾਂ ਮਜ਼ਬ ਵਿਰੁੱਧ ਨਹੀਂ ਸਨ, ਸਗੋਂ ਉਨ੍ਹਾਂ ਦਾ ਯੁੱਧ ਧਰਮ ਯੁੱਧ ਸੀ ਜੋ ਸੱਚ, ਨੇਕੀ, ਨਿਆਂ, ਮਨੁੱਖੀ ਹੱਕਾਂ ਦੀ ਬਰਾਬਰੀ ਅਤੇ ਆਜ਼ਾਦੀ ਲਈ ਅਤੇ ਨਿਮਾਣੇ ਨਿਤਾਣੇ ਕਮਜ਼ੋਰ ਵਰਗ ਦੇ ਉਬਾਨ ਹਿਤ ਲਾਵਿਆ ਜਾ ਰਿਹਾ ਸੀ ਜਿਸ ਵਿਚ ਸਭਨਾਂ ਦੀ ਭਲਾਈ ਸੀ। ਪੀਤਮ ਸਿੰਘ ਸਫੀਰ ਦੇ ਲੇਖ ਵਿਚ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਝਾਤ ਪਾਈ ਗਈ ਹੈ। ਪ੍ਰੋ. ਗੁਰਦੇਵ ਸਿੰਘ ਜੀ ਨੇ ਏਸੇ ਪ੍ਰਸੰਗ ਵਿਚ ਚਾਲੀ ਮੁਕਤਿਆਂ ਦੀ ਸ਼ਹੀਦੀ ਬਾਰੇ ਲਿਖਿਆ ਹੈ।

ਮਹਾਂਪੁਰਸ਼ਾਂ ਦੀ ਰਚਨਾ ‘ਅਬਿਨਾਸ਼ੀ ਜੋਤ’ ਪਿਛਲੇ ਕਈ ਮਹੀਨਿਆਂ ਤੋਂ ਲੜੀਵਾਰ ਆਪ ਜੀ ਪੜ੍ਹ ਰਹੇ ਹੋ। ਇਸ ਦੀ (ਬਾਕੀ ਪੰਨਾ 44 ਤੋਂ)

ਬਿਨੁ ਗੁਰ ਮੁਕਤਿ ਨ ਹੋਵਈ

ਸੰਤ ਵਰਿਆਮ ਸਿੰਘ ਜੀ
ਉਤਾਰਾ ਕਰਤਾ - ਬੀਬੀ ਦੇਵਿੰਦਰ ਕੌਰ

ਸ਼ਾਨ

ਸਤਿਨਾਮ ਸ੍ਰੀ ਵਾਹਿਗੁਰੂ,
ਧੰਨ ਸ੍ਰੀ ਗੁਰ ਨਾਨਕ ਦੇਵ ਜੀ ਮਹਾਰਾਜਾ!

ਛੱਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ॥
ਛੱਲਨ ਤੇ ਰਖਹੁ ਪ੍ਰਭੁ ਨਾਨਕ ਦੇ ਕਰਿ ਹਥ॥

ਪੰਨਾ - 256

ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ॥
ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ॥

ਪੰਨਾ - 289

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ
ਰਚੇ ਤਰੇ ਭਗਤ ਰਸਾਲੇ॥ ਪੰਨਾ - 9

ਸਾਧ ਸੰਗਤ ਜੀ, ਗੱਜ ਕੇ ਬੋਲੋ ਸਤਿਨਾਮ ਸ੍ਰੀ ਵਾਹਿਗੁਰੂ। ਆਪ ਵਿਚਾਰਾਂ ਸਰਵਣ ਕਰ ਰਹੇ ਸੀ। ਥੋੜ੍ਹੇ ਦੇਰ ਵਾਸਤੇ ਆਪਦੇ ਕੋਲ ਬੇਨਤੀ ਕਰਨੀ ਹੈ। ਛੋਟੀ ਜਿਹੀ ਬੇਨਤੀ ਵੱਡੀ ਕਰਕੇ ਸਮਝਣਾ। ਕਲਜੁਗ ਦੇ ਸਮੇਂ ਦੇ ਅੰਦਰ ਪਤਾ ਨਹੀਂ ਲਗਦਾ ਕਿ ਮੈਂ ਕੀ ਕਰਾਂ ਜਿਸ ਨਾਲ ਪ੍ਰਭੁ ਮਿਲ ਜਾਵੇ, ਕਿਸੇ ਤਰ੍ਹਾਂ ਦੇ ਨਾਲ ਦਰਸ਼ਨ ਹੋ ਜਾਣ। ਬਹੁਤ ਭਟਕਣਾ ਹੈ, ਬਹੁਤ ਦੁਖ ਹੈ; ਜਿਸ ਨੂੰ ਵੀ ਦੇਖੋ, ਦੁਖੀ ਹੀ ਦੁਖੀ ਨਜ਼ਰ ਆਉਂਦਾ ਹੈ। ਕਿਸੇ ਨੂੰ ਕੋਈ ਦੁਖ ਹੈ। ਕਿਸੇ ਨੂੰ ਕੋਈ ਦੁਖ ਹੈ, ਪੈਸੇ ਵਾਲਾ ਵੀ ਰੋਂਦਾ ਹੈ, ਜਿਸ ਕੋਲ ਨਹੀਂ ਹੈ, ਉਹ ਵੀ ਰੋਂਦਾ ਹੈ। ਪੁਤਰਾਂ ਵਾਲਾ ਵੀ ਰੋਂਦਾ ਹੈ, ਜਿਸ ਨੂੰ ਨਹੀਂ ਪ੍ਰਾਪਤ, ਉਹ ਵੀ ਰੋਂਦਾ ਹੈ। ਜਿਸ ਨੂੰ ਮਾਣ ਮਿਲਿਆ ਹੋਇਆ ਹੈ, ਉਹ ਵੀ ਰੋਂਦਾ ਹੈ, ਜਿਸ ਨੂੰ ਮਾਣ ਨਹੀਂ ਮਿਲਿਆ ਉਹ ਵੀ ਰੋਂਦਾ ਹੈ। ਜਿਸ ਨੂੰ ਸ਼ਕਤੀ ਦੀ ਕੁਰਸੀ ਮਿਲ ਗਈ ਉਹ ਵੀ ਰੋਂਦਾ ਹੈ, ਜਿਸ ਨੂੰ ਨਹੀਂ ਮਿਲੀ ਉਹ ਵੀ ਰੋਂਦਾ ਹੈ। ਸੰਸਾਰ ਦੇ ਅੰਦਰ ਰੋਣਾ ਹੀ ਰੋਣਾ ਪਿਆ ਹੋਇਆ ਹੈ। ਮਹਾਰਾਜ ਨੇ ਤਾਂ ਇਸ ਤਰ੍ਹਾਂ ਫੁਰਮਾਨ ਕੀਤਾ ਹੈ -

ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ
ਕੋਈ ਹਰਿਆ ਬੁਟੁ ਰਹਿਓ ਗੀ॥ ਪੰਨਾ - 384

ਸੰਸਾਰ ਵਿਚ ਐਸੀ ਅੱਗ ਲਗੀ ਹੋਈ ਹੈ ਜਿਸ ਨੇ ਸਾਰਾ ਸੰਸਾਰ ਜਾਲ ਦਿੱਤਾ ਹੈ, ਕੋਈ ਕੋਈ ਬੂਟਾ ਹੈ ਜੋ ਹਰਿਆ ਰਹਿ ਗਿਆ ਹੈ। ਕੋਈ ਕੋਈ ਚਿਹਰਾ ਹੈ ਜਿਥੇ ਮੁਸਕਰਾਹਟ ਹੈ, ਨਹੀਂ ਤਾਂ ਰੋਣਾ ਹੀ ਰੋਣਾ, ਸ਼ਿਕਵੇ ਹੀ ਸ਼ਿਕਵੇ ਆਦਮੀ ਦੇ ਪੱਲੇ ਪਏ ਹੋਏ ਹਨ। ਮਹਾਰਾਜ ਨੇ ਤਾਂ ਐਸਾ ਫੁਰਮਾਨ ਕਰ ਦਿਤਾ ਕਿ ਇਸ ਸੰਸਾਰ ਦੇ ਅੰਦਰ ਦੇਖਿਆ, ਭਾਲਿਆ, ਘੋਖ ਕੀਤੀ ਪਰ ਕੋਈ ਨਜ਼ਰ ਨਹੀਂ ਆਇਆ। ਵੱਡਿਆਂ ਵੱਡਿਆਂ ਨੂੰ ਦੇਖਿਆ, ਸਵਰਗ ਦੇ

ਇੰਦਰ ਨੂੰ ਦੇਖਿਆ, ਉਹ ਸਵਰਗ ਦੇ ਦੇਵਤਾ-

ਗੋਤਮ ਨਾਰਿ ਅਹਲਿਆ ਤਿਸਨੇ ਰੇਖਿ ਇੰਦ੍ਰ ਲੋਭਾਣਾ।
ਭਾਈ ਗੁਰਦਾਸ ਜੀ ਦੀ ਵਾਰ 10/18

ਸਵਰਗ ਦਾ ਮਾਲਕ ਇੰਦਰ ਵਰਗਾ ਰਾਜਾ, ਉਸ ਨੂੰ ਪਤਾ ਲੱਗਿਆ ਕਿ ਮਾਤ ਲੋਕ ਵਿਚ ਗੋਤਮ ਰਿਸ਼ੀ ਦੀ ਪਤਨੀ ਅਹਲਿਆ ਏਨੀ ਸੁੰਦਰ ਹੈ ਕਿ ਉਸ ਦੇ ਮੁਕਾਬਲੇ ਤੇ ਮੇਰੀਆਂ ਅਪਛਰਾਵਾਂ ਵੀ ਸੋਹਣੀਆਂ ਨਹੀਂ ਹਨ। ਸਵਰਗ ਨੂੰ ਛੱਡ ਕੇ ਕਾਮ ਦੇ ਵਸ ਆਇਆ ਹੋਇਆ ਗਲਤ ਕਰਮ ਕਰਦਾ ਹੈ। ਗੋਤਮ ਨੇ ਸ਼ਰਾਪ ਦੇ ਦਿਤਾ ਕਿ ਤੇਰੇ ਸਰੀਰ ਤੇ ਇਕ ਹਜ਼ਾਰ ਭੱਗਾਂ ਦਾ ਨਿਸ਼ਾਨ ਹੋ ਜਾਵੇਗਾ। ਸਾਧੂ ਦਾ ਬਚਨ ਕਦੀ ਵੀ ਨਹੀਂ ਟਲਦਾ, ਉਸਦਾ ਬਚਨ ਅਟੱਲ ਹੋ ਗਿਆ। ਉਸੇ ਵਕਤ ਉਸ ਦਾ ਸਰੀਰ ਹਜ਼ਾਰ ਥਾਂ ਤੋਂ ਫਟ ਗਿਆ। ਇੰਦਰ ਆਪਣੇ ਸਰੀਰ ਨੂੰ ਦੇਖ ਕੇ ਰੋਹਿ ਰਿਹਾ ਹੈ। ਕਮਲ ਫੁਲਾਂ ਦਾ ਇਕ ਟੋਭਾ ਸੀ, ਉਹਦੇ ਵਿਚ ਛੁਪ ਗਿਆ, ਮੂੰਹ ਨਹੀਂ ਦਿਖਾਉਂਦਾ। ਨਾ ਮੂੰਹ ਸਾਫ਼ ਹੈ, ਨਾ ਸਰੀਰ ਸਾਫ਼ ਹੈ, ਨਾ ਹੱਥ ਸਾਫ਼ ਹਨ। ਮਹਾਰਾਜ ਫੁਰਮਾਨ ਕਰਦੇ ਹਨ -

ਸਹਸਰ ਦਾਨ ਦੇ ਇੰਦ੍ਰ ਰੋਆਇਆ॥

ਪਰਸ ਰਾਮੁ ਰੋਵੈ ਘਰਿ ਆਇਆ॥

ਅਜੈ ਸੁ ਰੋਵੈ ਭੀਖਿਆ ਖਾਇ॥

ਐਸੀ ਦਰਗਰ ਮਿਲੈ ਸਜਾਇ॥

ਪੰਨਾ - 953

ਸੋ ਇਸ ਤਰ੍ਹਾਂ ਸਾਰੇ ਹੀ ਸੰਸਾਰ ਦਾ ਹਾਲ ਹੈ। ਰਾਵਣ ਦਾ ਜ਼ਿਕਰ ਕੀਤਾ, ਰਾਮ ਚੰਦਰ ਜੀ ਦਾ ਜ਼ਿਕਰ ਕੀਤਾ।

ਰੋਵੈ ਰਾਮੁ ਨਿਕਾਲਾ ਭਇਆ॥

ਸੀਤਾ ਲਖਮਣੁ ਵਿਛੁੜਿ ਗਇਆ॥

ਰੋਵੈ ਦਹਸਿਰੁ ਲੰਕ ਗਵਾਇ॥

ਜਿਨਿ ਸੀਤਾ ਆਦੀ ਛੁਤ੍ਰੁ ਵਾਇ॥

ਰੋਵਹਿ ਪਾਂਡਵ ਭਏ ਮਜ਼ੂਰ॥

ਜਿਨ ਕੈ ਸੁਆਮੀ ਰਹਤ ਹਦੂਰਿ॥

ਰੋਵੈ ਜਨਮੇਜਾ ਖੁਇ ਗਇਆ॥

ਏਕੀ ਕਾਰਣਿ ਪਾਪੀ ਭਇਆ॥

ਪੰਨਾ - 953

ਇਸ ਤਰ੍ਹਾਂ ਮਹਾਰਾਜ ਬਹੁਤਿਆਂ ਬਾਰੇ ਕਹਿੰਦੇ ਹਨ, ਅਖੀਰ ਤੇ ਮਹਾਰਾਜ ਫੁਰਮਾਨ ਕਰਦੇ ਹਨ -

ਧਰਨਾ - ਦੁਖੀਆ ਸਭ ਸੰਸਾਰ, ਨਾਨਕ ਦੁਖੀਆ,

ਨਾਨਕ ਦੁਖੀਆ -2, 2.

ਦੁਖੀਆ ਸਭ ਸੰਸਾਰ, ਨਾਨਕ ਦੁਖੀਆ,

ਨਾਨਕ ਦੁਖੀਆ -4.

ਬਾਲੀ ਰੋਵੈ ਨਹਿ ਭਤਾਰੁ ॥

ਨਾਨਕ ਦੁਖੀਆ ਸਭੁ ਸੰਸਾਰੁ ॥

ਪੰਨਾ - 953

ਸਾਰਾ ਸੰਸਾਰ ਦੁਖੀ ਹੈ, ਮਹਾਰਾਜ ਕਹਿੰਦੇ ਕੋਈ ਹਰਾ ਬੂਟਾ
ਰਹਿ ਗਿਆ -

ਦਾਵਾ ਅਗਨਿ ਬਹੁਤ ਤ੍ਰਿਣ ਜਾਲੇ

ਕੋਈ ਹਰਿਆ ਬੁਟੁ ਰਹਿਓ ਗੀ ॥

ਪੰਨਾ - 384

ਮਹਾਰਾਜ ਕਹਿੰਦੇ, ਸੰਸਾਰ ਵਿਚ ਕੋਈ ਹੀ ਬੰਦਾ ਸੁਖੀ
ਹੈ। ਉਹ ਕੌਣ ਹੈ?

ਮੰਨੇ ਨਾਉ ਸੋਈ ਜਿਣਿ ਜਾਇ ॥

ਅਉਗੀ ਕਰਮ ਨ ਲੇਖੈ ਜਾਇ ॥

ਪੰਨਾ - 954

ਜਿਸਦਾ ਵਿਸ਼ਵਾਸ ਨਾਮ ਤੇ ਆ ਗਿਆ, ਜਿਸ ਨੇ
ਨਾਮ ਨੂੰ ਮੰਨ ਲਿਆ। ਪਹਿਲਾਂ ਨਾਮ ਨੂੰ ਸੁਣਿਆ ਜਾਂਦਾ
ਹੈ, ਫੇਰ ਨਾਮ ਨੂੰ ਮੰਨਿਆ ਜਾਂਦਾ ਹੈ, ਫੇਰ ਨਾਮ ਨੂੰ ਮੰਨ
ਕੇ ਉਸਦੀ ਕਮਾਈ ਕੀਤੀ ਜਾਂਦੀ ਹੈ, ਫੇਰ ਪ੍ਰਾਪਤੀ ਦੇ ਘਰ
ਵਿਚ ਪਹੁੰਚਦਾ ਹੈ। ਸੋ ਇਹ ਚਾਰ ਚੀਜ਼ਾਂ ਹਨ, ਇਹਨਾਂ
ਤੋਂ ਬਾਅਦ ਇਕ ਬਹੁਤ ਵੱਡੇ ਇਮਤਿਹਾਨ ਵਿਚੋਂ ਲੰਘਣਾ
ਪੈਂਦਾ ਹੈ। ਮਾਇਆ ਮੰਡਲ ਵਿਚੋਂ ਨਿਕਲਣ ਵਾਸਤੇ ਸਾਰੇ
ਜੀਵਨ ਦਾ ਰੂਪ ਬਦਲਣਾ ਪੈਂਦਾ ਹੈ। ਪਹਿਲੀ ਚੀਜ਼
ਵੈਰਾਗ ਹੁੰਦੀ ਹੈ। ਇਕ ਰਾਗ ਹੈ ਇਕ ਵੈਰਾਗ ਹੈ। ਅਸੀਂ
ਵੈਰਾਗ ਨੂੰ ਇਹ ਸਮਝਦੇ ਹਾਂ ਕਿ ਬਸ ਰੋਈ ਜਾਣਾ। ਬੰਦਾ
ਬਹੁਤ ਰੋਂਦਾ ਹੈ ਤੇ ਦੂਜੇ ਸਮਝਦੇ ਹਨ ਕਿ ਇਹ ਵੈਰਾਗੀ
ਹੋ ਗਿਆ ਹੈ। ਵੈਰਾਗੀ ਕੋਈ ਏਸ ਤਰ੍ਹਾਂ ਨਹੀਂ ਹੋਇਆ
ਕਰਦਾ, ਉਸਦੇ ਅੰਦਰ ਤਾਂ ਕੋਈ ਦੁਖ ਹੁੰਦਾ ਹੈ, ਉਸ ਬੰਦੇ
ਦੇ ਅੰਦਰ ਕੋਈ ਬਿਮਾਰੀ ਹੈ, ਉਹ ਰੋਈ ਜਾਂਦਾ ਹੈ। ਉਸਦੇ
ਅੰਦਰ ਕੋਈ ਐਸੀ ਭਾਵਨਾ ਹੈ, ਅਤੇ ਅਸੀਂ ਗਲ ਨਾਲ
ਇਹ ਸਮਝ ਬੈਠਦੇ ਹਾਂ ਕਿ ਇਹ ਵੈਰਾਗੀ ਹੋ ਗਿਆ ਹੈ।
ਵੈਰਾਗ ਤਾਂ ਹੋਰ ਚੀਜ਼ ਹੁੰਦੀ ਹੈ। ਇਕ ਰਾਗ ਹੈ। ਜਿਸਦਾ
ਮਤਲਬ ਹੈ ਕਿ ਕਿਸੇ ਚੀਜ਼ ਨੂੰ ਪਕੜ ਲੈਣਾ, ਦੂਜਾ ਹੁੰਦਾ
ਹੈ ਵੈਰਾਗ ਕਿ ਕਿਸੇ ਚੀਜ਼ ਦੀ ਪਕੜ ਵਿਚ ਨਾ ਆਉਣਾ।
ਮਨ ਤੇ ਕੋਈ ਅਸਰ ਹੋਣ ਹੀ ਨਾ ਦੇਣਾ। ਡਿਊਟੀ ਦੇਣੀ,
ਧੀਆਂ ਪੁਤਰ ਹਨ, ਮਾਂ ਬਾਪ ਹਨ, ਯਥਾਸ਼ਕਤ ਆਪਣੀ
ਡਿਊਟੀ ਦੇ ਕੇ, ਆਪਣਾ ਫਰਜ ਪੂਰਾ ਕਰਨਾ, ਜ਼ਮੀਨ
ਜਾਇਦਾਦ, ਪੈਸਾ ਧੰਨ, ਨੌਕਰੀਆਂ ਚਾਕਰੀਆਂ, ਵਣਜ
ਵਾਪਾਰ ਸਭ ਕੁਝ ਹੈ; ਇਕ ਤਾਂ ਉਹ ਹਨ ਜਿਹੜੇ ਇਸ
ਵਿਚ ਭੁਲ ਜਾਂਦੇ ਹਨ ਯਾਨੀ ਇਹਨਾਂ ਚੀਜ਼ਾਂ ਵਿਚ ਭੁਲ
ਜਾਂਦੇ ਹਨ, ਬਾਹਰ ਨਹੀਂ ਨਿਕਲ ਸਕਦੇ। ਇਕ ਉਹ ਹਨ
ਜਿਹੜੇ ਕਰਦੇ ਤਾਂ ਸਭ ਕੁਝ ਹਨ ਪਰ ਵਿਚ ਨਹੀਂ ਭੁਲਦੇ,
ਨਾਮ ਦੀ ਯਾਦ ਦੇ ਬਲ ਨਾਲ ਬਚੇ ਰਹਿੰਦੇ ਹਨ। ਇੜ
ਸਮਝ ਲਓ ਕਿ ਕਿਸੇ ਸਰੋਵਰ ਵਿਚ ਨਹਾ ਰਹੇ ਹਨ,
ਇਸ਼ਨਾਨ ਕਰ ਰਹੇ ਹਨ। ਸਿਆਣੇ ਪ੍ਰਮੀਆਂ ਨੇ ਉਥੇ ਲੋਹੇ
ਦੇ ਸੰਗਲ ਲਗਾ ਦਿੱਤੇ ਕਿ ਇਸ਼ਨਾਨ ਕਰਨ ਵਾਲੇ ਪੌੜੀਆਂ
ਤੋਂ ਕਿਧਰੇ ਤਿਲੁਕ ਨਾ ਜਾਣ। ਜੇ ਇਸ਼ਨਾਨ ਕਰਨਾ ਹੈ

ਤਾਂ ਸੰਗਲ ਫੜ ਕੇ ਕਰੋ, ਜੇਕਰ ਤਿਲੁਕ ਵੀ ਗਏ ਤਾਂ
ਬਾਹਰ ਆਉਣ ਦਾ ਸਾਧਨ ਹੈ। ਇਕ ਉਹ ਹਨ ਜਿਹੜੇ
ਪਾਣੀ ਵਿਚ ਵੜ ਗਏ ਤਾਂ ਭੁਲ ਗਏ। ਇਕ ਉਹ ਹਨ
ਜਿਹੜੇ ਸੰਸਾਰ ਵਿਚ ਭੁਲ ਗਏ। ਉਹਨਾਂ ਨੂੰ ਪਤਾ ਹੀ
ਨਹੀਂ ਲਗਦਾ ਕਿ ਸੰਸਾਰ ਤੋਂ ਅਗੇ ਕੋਈ ਹੋਰ ਗਲ ਵੀ
ਹੈ। ਜੋ ਕੰਮ ਬਾਪ, ਦਾਦੇ, ਲਕੜਦਾਦੇ ਕਰਦੇ ਰਹੇ, ਉਹੀ
ਕੰਮ ਬੱਚੇ ਕਰਦੇ ਹਨ। ਪਹਿਲਾਂ ਪੜਾਈ ਲਿਖਾਈ, ਫਿਰ
ਵਿਆਹ ਕਰਾ ਲਿਆ, ਅਗੋਂ ਬੱਚੇ ਹੋ ਗਏ, ਫਿਰ ਪਾਲਣੇ
ਸ਼ੁਰੂ ਕਰ ਦਿੱਤੇ, ਬਚੇ ਵਿਆਹ ਦਿੱਤੇ ਫੇਰ ਆਪਣੀ ਤਾਕਤ
ਉਹਨਾਂ ਕੌਲ ਚਲੀ ਗਈ। ਫਿਰ ਕਿਸੇ ਡਿਊਟੀ ਤੇ, ਕਿਸੇ
ਖੂੰਹ ਤੇ ਬੈਠ ਕੇ ਗੁਜ਼ਾਰਾ ਕੀਤਾ। ਤਾਕਤ ਖੋਈ ਗਈ, ਚਾਹੇ
ਬੀਬੀ ਹੈ, ਮਾਲਕ ਸੀ ਘਰ ਦੀ, ਨੂੰਹ ਆ ਗਈ। ਆਪਣੀ
ਮਾਲਕੀ ਜਾਂਦੀ ਰਹੀ। ਜੇ ਬਿਮਾਰ ਹੋ ਗਿਆ, ਕੋਈ ਨਹੀਂ
ਸਾਂਭਦਾ ਕਿਉਂਕਿ ਉਸ ਬੰਦੇ ਦੀ ਕੋਈ ਦੁਨਿਆਵੀ ਕੀਮਤ
ਨਹੀਂ ਰਹੀ। ਮਾਂ ਬਾਪ ਨਾਲ ਪਿਆਰ ਘਟ ਹੀ ਕਰਦੇ ਹਨ
ਕਿਉਂਕਿ ਹੁਣ ਉਹ ਆਪਣੇ ਬਚਿਆਂ ਨਾਲ ਪਿਆਰ ਕਰਦੇ
ਹਨ। ਉਸਨੇ ਵੀ ਆਪਣੇ ਬਚਿਆਂ ਨਾਲ ਪਿਆਰ ਕੀਤਾ
ਸੀ। ਉਪਰ ਨੂੰ ਨਹੀਂ ਜਾਂਦਾ। ਹਰ ਬੰਦਾ ਉਸੇ ਕੰਮ ਨੂੰ ਕਰਨ
ਵਾਸਤੇ ਫੇਰ ਫਾਸਿਆ ਰਹਿੰਦਾ ਹੈ। ਪੈਸੇ ਕਮਾਉਂਦਾ ਹੈ,
ਕੋਠੀਆਂ ਬਣਾਉਂਦਾ ਹੈ, ਸਾਰੀ ਜਿੰਦਗੀ ਇਸ ਤਰ੍ਹਾਂ ਹੀ
ਬਰਬਾਦ ਕਰ ਦੇਂਦਾ ਹੈ। ਸੰਸਾਰ ਵਿਚ ਕਹਿੰਦਾ ਫਿਰਦਾ ਹੈ
— ਮੇਰੀ ਫਲਾਣੇ ਸ਼ਹਿਰ ਵਿਚ ਕੋਠੀ, ਫਲਾਣੇ ਸ਼ਹਿਰ ਵਿਚ
ਟਰਾਂਸਪੋਰਟ ਦਾ ਬਿਜ਼ਨਸ ਹੈ, ਮੇਰੇ ਮੁੰਡੇ ਅਮਰੀਕਾ ਵਿਚ
ਰਹਿੰਦੇ ਹਨ। ਅਖੀਰ ਤੇ ਸੰਸਾਰ ਤੋਂ ਚਲਾ ਜਾਂਦਾ ਹੈ। ਜਿਸ
ਨੂੰ ਮੇਰਾ ਮੇਰਾ ਕਹਿੰਦਾ ਰਿਹਾ ਜੀਵਨ ਭਰ, ਉਹ ਕੁਝ ਵੀ
ਨਾਲ ਨਹੀਂ ਜਾਂਦਾ।

ਜਿਸ ਨੂੰ ਸੰਸਾਰ ਤੋਂ ਜਾਣ ਦਾ ਅਨੁਭਵ ਹੁੰਦਾ ਹੈ,
ਉਸ ਨੂੰ ਪਤਾ ਹੁੰਦਾ ਹੈ ਕਿ ਇਹ ਸੰਸਾਰ ਤਾਂ ਕੁਝ ਵੀ
ਨਹੀਂ ਹੈ, ਕਿਸੇ ਤਰੀਕੇ ਨਾਲ ਕੋਈ ਚੀਜ਼ ਨਾਲ ਨਹੀਂ ਜਾ
ਸਕਦੀ। ਇਕ ਸੰਸਾਰ ਵਿਚ ਭੁਲ ਕੇ ਜਿੰਦਗੀ ਬਰਬਾਦ
ਕਰਕੇ ਚਲੇ ਜਾਂਦਾ ਹੈ। ਇਕ ਉਹ ਹਨ ਜੋ ਬਚਿਆਂ ਨੂੰ ਵੀ
ਪਾਲਦੇ ਹਨ, ਯਥਾਸ਼ਕਤ ਕਮਾਈ ਵੀ ਕਰਦੇ ਹਨ। ਪਰ
ਯਾਦ ਰਖਦੇ ਹਨ ਕਿ ਮੈਂ ਐਨਾ ਵੀ ਨਾ ਭੁੱਖ ਜਾਵਾਂ
ਮਾਇਆ ਦੇ ਜਾਲ ਵਿਚ ਕਿ ਮੈਂ ਭੁਲ ਹੀ ਜਾਵਾਂ ਕਿ ਮੈਂ
ਸੰਸਾਰ ਵਿਚ ਕੀ ਕਰਨ ਆਇਆ ਹਾਂ। ਜਿਸ ਨੂੰ ਇਹ
ਭੁਲ ਗਿਆ, ਉਹ ਭਾਵੇਂ ਬਾਦਸ਼ਾਹ ਹੈ, ਉਹ ਕੁਝ ਵੀ ਨਹੀਂ
ਹੈ। ਜਿਸ ਨੂੰ ਨਹੀਂ ਭੁਲਿਆ, ਉਹ ਭਾਵੇਂ ਗਰੀਬ ਹੈ ਪਰ-

ਗਜ਼ਾ ਸਗਲੀ ਸਿਸ਼ਟਾਂ ਕਾ ਹਰਿ ਨਾਮਿ ਮਨੁ ਛਿੰਨਾ॥

ਪੰਨਾ - 707

ਉਹ ਸਾਰੇ ਸੰਸਾਰ ਦਾ ਗਜ਼ਾ ਹੈ। ਦੁਖ ਇਸ ਕਰਕੇ ਹੈ
ਕਿਉਂਕਿ ਮਨੁਖ ਉਸ ਪਰਮ ਹਸਤੀ ਨੂੰ ਭੁਲੀ ਬੈਠਾ ਹੈ ਜਿਸ ਨੇ
ਸਾਰੇ ਸੰਸਾਰ ਨੂੰ ਖੇਡ ਵਿਚ ਲਾਇਆ ਹੋਇਆ ਹੈ ਜੋ ਸਾਰੇ

ਸੰਸਾਰ ਨੂੰ ਚਲਾ ਰਿਹਾ ਹੈ। ਜਿਸ ਨੂੰ ਏਸ ਗਲ ਦਾ ਗਿਆਨ ਹੋ ਗਿਆ, ਉਹ ਫਸਦਾ ਨਹੀਂ ਇਸ ਸੰਸਾਰ ਵਿਚ ਉਹ ਤਾਂ ਮੈਨੋਜਰ ਬਣ ਕੇ ਡਿਊਟੀ ਦੇਂਦਾ ਹੈ ਉਹ ਫਸਦਾ ਨਹੀਂ, ਨਫ਼ਾ ਨੁਕਸਾਨ ਮਾਲਕ ਦਾ ਸਮਝਦਾ ਹੈ। ਉਹ ਤਾਂ ਤਨਖਾਹ ਲੈਂਦਾ ਹੈ, ਉਸ ਨੂੰ ਕੋਈ ਅਫਸੋਸ ਨਹੀਂ ਹੈ, ਨਾ ਉਹਦੇ ਉਤੇ ਕੋਈ ਇਲਜ਼ਾਮ ਆਵੇ। ਜੇ ਫਸਲ ਖਰਾਬ ਹੋ ਗਈ, ਨੌਕਰ ਨੂੰ ਕੋਈ ਦੁਖ ਨਹੀਂ, ਉਸ ਨੇ ਤਾਂ ਤਨਖਾਹ ਲੈਣੀ ਹੈ। ਸੋ ਫਸਿਆ ਹੋਇਆ ਤਾਂ ਮਾਲਕ ਹੈ, ਉਸ ਨੂੰ ਅਫਸੋਸ ਹੁੰਦਾ ਹੈ ਕਿ ਮੇਰੀ ਫਸਲ ਖਰਾਬ ਹੋ ਗਈ, ਮੇਰਾ ਇਹ ਕੰਮ ਵੀ ਖਰਾਬ ਹੋ ਗਿਆ। ਜੋ ਫਸੇ ਹੋਏ ਹਨ ਉਸ ਨੂੰ ਤਾਂ ਰਾਗ ਕਹਿੰਦੇ ਹਨ। ਇਕ ਉਹ ਹਨ ਜੋ ਬਿਲਕੁਲ ਪਾਸੇ ਰਹਿੰਦੇ ਹਨ, ਕੇਵਲ ਸੰਸਾਰ ਵਿਚ ਡਿਊਟੀਆਂ ਦਿੰਦੇ ਹਨ, ਖੁਦ ਨਹੀਂ ਫਸਦੇ, ਕਿਸੇ ਚੀਜ਼ ਵਿਚ ਨਹੀਂ ਫਸਦੇ, ਉਹ ਬੈਰਾਗੀ ਹੁੰਦੇ ਹਨ, ਉਹ ਰੋਇਆ ਨਹੀਂ ਕਰਦੇ। ਜੋ ਵੈਰਾਗੀ ਪੁਰਸ਼ ਹੁੰਦਾ ਹੈ, ਸਭ ਕੁਝ ਛਡ ਦੇਂਦਾ ਹੈ। ਫੈਸਲਾ ਕਰ ਲੈਂਦਾ ਹੈ ਕਿ ਸੰਸਾਰ ਤਾਂ ਮਿਥਿਆ ਹੈ, ਜੇ ਸੰਸਾਰ ਵਿਚ ਲਗ ਗਿਆ ਤਾਂ ਬਹੁਤ ਨੀਵੀਂ ਗਤੀ ਨੂੰ ਪ੍ਰਾਪਤ ਹੋਵਾਂਗਾ। ਉਹ ਲੋਕ ਇਹ ਸੋਚ ਲੈਂਦੇ ਹਨ ਕਿ ਪੁਤਰ ਵੀ ਪਰਮੇਸ਼ਰ ਦੇ ਹਨ, ਕਾਰੋਬਾਰ ਵੀ ਪਰਮੇਸ਼ਰ ਦਾ ਹੈ, ਸਭ ਕੁਝ ਵਾਹਿਗੁਰੂ ਦਾ ਦਿਤਾ ਹੋਇਆ ਹੈ। ਮੇਰਾ ਤਾਂ ਕੁਝ ਵੀ ਨਹੀਂ ਹੈ, ਇਹ ਸਰੀਰ ਵੀ ਏਥੋਂ ਹੀ ਮਿਲਿਆ ਹੈ -

ਮੇਨਾਹੀ ਪ੍ਰਭ ਸਭ ਕਿਛੁ ਤੇਰਾ॥ ਪੰਨਾ - 827

ਜਿਹੜੇ ਇਸ ਤਰ੍ਹਾਂ ਜੀਵਨ ਬਤੀਤ ਕਰਦੇ ਹਨ ਇਹ ਪਹਿਲੀ ਸ਼੍ਰਤ ਹੈ ਕਿ ਆਦਮੀ ਵੈਰਾਗ ਵਿਚ ਆਵੇ। ਉਹਨਾਂ ਪ੍ਰਮੀਆਂ ਨੂੰ ਸੰਤਾਂ ਦੀ ਸੰਗਤ ਕਰਕੇ ਪਤਾ ਲਗ ਜਾਂਦਾ ਹੈ ਕਿ ਇਕ ਐਸਾ ਆਤਮਕ ਰਸ ਹੈ, ਇਕ ਐਸਾ ਅਨੰਦ ਹੈ ਜਿਸਦਾ ਮੁਕਾਬਲਾ ਕੋਈ ਵੀ ਰਸ ਨਹੀਂ ਕਰ ਸਕਦਾ। ਉਹ ਰਸ, ਤਾਂ ਆਉਂਦਾ ਹੈ ਜੇਕਰ ਸੰਸਾਰ ਦੇ ਬਾਕੀ ਰਸ ਛਡੇ ਜਾਣ। ਪੁਤਰਾਂ ਦਾ ਰਸ ਹੈ, ਬੜਾ ਰਸ ਆਉਂਦਾ ਹੈ ਕਿ ਮੇਰੇ ਪੁਤਰ ਐਨਾ ਪੜ੍ਹੇ ਹਨ, ਵੱਡੇ ਵੱਡੇ ਅਫਸਰ ਬਣੇ ਹਨ, ਮਾਇਆ ਦਾ ਰਸ ਕਿ ਐਨਾ ਧਨ ਮੇਰਾ ਬੈਕਾਂ ਵਿਚ ਪਿਆ ਹੈ, ਐਨੀ ਜ਼ਿਆਦਾ ਮੇਰੀ ਜਾਇਦਾਦ ਹੈ। ਭੋਗਾਂ ਦਾ ਰਸ, ਖਾਣ ਦਾ ਰਸ, ਮਕਾਨਾਂ ਦਾ ਰਸ, ਬੇਅੰਤ ਰਸ ਹਨ। ਮਹਾਰਾਜ ਕਹਿੰਦੇ ਹਨ -

ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ॥

ਪੰਨਾ - 15

ਪ੍ਰਮੀਆਂ! ਤੂੰ ਨਾਮ ਕਿਥੋਂ ਭਾਲਦਾ ਹੈਂ? ਰਸਾਂ ਨੂੰ ਤਾਂ ਤੂੰ ਛਡਦਾ ਹੀ ਨਹੀਂ। ਜੇਕਰ ਗੁਰਦੁਆਰੇ ਵੀ ਆ ਗਿਆ, ਤਾਂ ਵੀ ਖਾਣ ਦਾ ਰਸ ਨਹੀਂ ਛਡਦਾ, ਫੇਰ ਮਾਣ ਦਾ ਰਸ ਨਹੀਂ ਛਡਦਾ, ਸੋਚਦਾ ਹੈ ਕਿ ਲੋਕੀ ਆ ਕੇ ਮੈਨੂੰ ਮੱਥਾ ਟੇਕਣ। ਇਹ ਵੀ ਰਸ ਹੈ, ਵਾਹ ਵਾਹ ਦਾ ਰਸ ਹੈ। ਸੋ ਇਨ੍ਹਾਂ ਰਸਾਂ ਵਿਚ ਨਾਮ ਤਾਂ ਭੁਲ ਹੀ ਗਿਆ। ਇਹ ਸਾਰੇ ਰਸ ਇਕ ਕਾਂ ਦੀ 'ਵਿਠ' ਦੇ ਸਮਾਨ ਹਨ - ਏਥੋਂ ਦੇ ਰਸ,

ਸਵਰਗ ਲੋਕ ਦੇ ਰਸ, ਬ੍ਰਹਮ ਲੋਕ ਦੇ ਰਸ। ਅਨੇਕਾਂ ਭੋਗ, ਇਹ ਸਭ ਰਸ ਛਡ ਕੇ ਜਦੋਂ ਪਰਮੇਸ਼ਰ ਦੇ ਨਾਮ ਵਲ ਆਉਂਦਾ ਹੈ ਤਾਂ ਉਸਨੂੰ ਵੈਰਾਗ ਕਹਿੰਦੇ ਹਨ। ਇਸ ਤੋਂ ਘਟ ਵੈਰਾਗ ਨਹੀਂ ਹੋਇਆ ਕਰਦਾ। ਰੋ ਲਿਆ, ਖਿਆਲ ਆ ਗਿਆ ਕਿਸੇ ਨੇ ਬੜੀ ਸੋਹਣੀ ਮਨੋਰੰਜਕ ਸਾਖੀ ਸੁਣਾ ਦਿਤੀ ਜਾਂ ਕੋਈ ਵੈਰਾਗ ਦੀ ਸੁਣਾ ਦਿਤੀ ਜਾਂ ਆਪਣਾ ਦੁਖ ਯਾਦ ਆ ਗਿਆ ਜਾਂ ਉਹਦੇ ਵਿਚ ਲੀਨ ਹੋ ਕੇ ਰੋਣ ਲਗ ਪਿਆ। ਲੋਕ ਸੋਚਣ ਕਿ ਇਹ ਤਾਂ ਬੈਰਾਗੀ ਪੁਰਸ਼ ਹੈ। ਪਰ ਉਥੋਂ ਜਾਣ ਤੋਂ ਬਾਅਦ ਫਿਰ ਦੁਨਿਆਵੀ ਚੀਜ਼ਾਂ ਵਿਚ ਗਲਤਾਨ ਹੋ ਗਿਆ, ਇਹ ਵੈਰਾਗੀ ਪੁਰਸ਼ ਨਹੀਂ ਹੁੰਦਾ। ਵੈਰਾਗ ਤਾਂ ਧਰੂ ਨੂੰ ਹੋਇਆ ਸੀ। ਸਭ ਕੁਝ ਛੱਡ ਕੇ ਤੁਰ ਪਿਆ ਸੀ।

ਬਾਹਰਿ ਚਲਿਆ ਕਰਣਿ ਤਪੁ ਮਨ ਬੈਰਾਗੀ ਹੋਇ ਅਤੀਤਾ।

ਭਾਈ ਗੁਰਦਾਸ ਜੀ ਦੀ ਵਾਰ 10/1

ਸਭ ਕਾਸੇ ਤੋਂ ਮਨ ਹਟਾ ਲਿਆ ਕਿ ਮੈਨੂੰ ਕੁਝ ਨਹੀਂ ਚਾਹੀਦਾ। ਜੇਕਰ ਪਰਮੇਸ਼ਰ ਦੇ ਨਾਮ ਵਿਚ ਐਨੀ ਸ਼ਕਤੀ ਹੈ ਤਾਂ ਮੈਂ ਪਰਮੇਸ਼ਰ ਦਾ ਨਾਮ ਹੀ ਜਪਾਂਗਾ। ਧਰੂ ਦਾ ਪਿਤਾ ਉਸਨੂੰ ਰਾਜ ਵੀ ਦੇਂਦਾ ਸੀ ਪਰ ਧਰੂ ਨੇ ਕਿਹਾ ਕਿ ਹੁਣ ਮੈਨੂੰ ਰਾਜ ਦੀ ਲੋੜ ਨਹੀਂ।

ਰਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ॥

ਪੰਨਾ - 534

ਪਰਮੇਸ਼ਰ ਨੇ ਆ ਕੇ ਦਰਸ਼ਨ ਦਿਤੇ, ਕਹਿੰਦੇ ਧਰੂ ਤੈਨੂੰ ਮੁਕਤੀ ਦਿੰਦੇ ਹਾਂ। ਧਰੂ ਕਹਿਣ ਲਗ ਕਿ ਮੈਨੂੰ ਮੁਕਤੀ ਨਹੀਂ ਚਾਹੀਦੀ, ਸਿਰਫ ਤੇਰਾ ਪਿਆਰ ਚਾਹੀਦਾ ਹੈ। ਮੈਂ ਤਾਂ ਜੀਵਨ ਹੀ ਪਿਆਰ ਵਾਲਾ ਬਣਾ ਲਿਆ ਹੈ ਕਿਉਂਕਿ ਮੈਨੂੰ ਪਤਾ ਲਗ ਗਿਆ ਕਿ ਪਿਆਰ ਤੋਂ ਉਪਰ ਹੋਰ ਕੋਈ ਚੀਜ਼ ਨਹੀਂ। ਇਹ ਕੇਵਲ ਪਿਆਰ ਹੀ ਹੈ ਜਿਹੜਾ ਜੀਵ ਨੂੰ ਰਬ ਬਣਾ ਦਿੰਦਾ ਹੈ। ਸੋ ਧਰੂ ਬੈਰਾਗੀ ਹੋਇਆ ਸੀ।

ਅਗਲਾ ਹੁੰਦਾ ਹੈ ਵਿਵੇਕ। ਸਮਝਦਾਰ ਬੰਦੇ ਵਿਵੇਕ ਨੂੰ ਸਮਝ ਲੈਂਦੇ ਹਨ ਕਿ ਏਥੋਂ ਰਹਿਣ ਵਾਲੀਆਂ ਚੀਜ਼ਾਂ ਕਿਹੜੀਆਂ ਹਨ ਤੇ ਨਾਲ ਜਾਣ ਵਾਲੀਆਂ ਚੀਜ਼ਾਂ ਕਿਹੜੀਆਂ ਹਨ। ਸਾਧ ਸੰਗਤ ਜੀ! ਨਾਲ ਰਹਿਣ ਵਾਲਾ ਤਾਂ ਕੇਵਲ ਇਕੋ ਪਰਮੇਸ਼ਰ ਦਾ ਨਾਮ ਹੈ, ਨਾਮ ਤੋਂ ਇਲਾਵਾ ਸਾਰੀਆਂ ਚੀਜ਼ਾਂ ਝੂਠੀਆਂ ਹਨ, ਝੂਠੀਆਂ ਦਾ ਤਿਆਗ ਕਰਨਾ ਵਿਵੇਕ ਕਹਾਉਂਦਾ ਹੈ। ਸਚੀ ਚੀਜ਼ ਨਾਲ ਪਿਆਰ ਕਰਨਾ ਵਿਵੇਕ ਕਹਾਉਂਦਾ ਹੈ। ਪਿਆਰ ਕਰਨ ਵਾਲੇ ਦੇ ਮਨ ਵਿਚ ਕੋਈ ਸ਼ਕ ਨਹੀਂ ਰਹਿੰਦਾ, ਉਹ ਕੇਵਲ ਪਰਮੇਸ਼ਰ ਨੂੰ ਪਿਆਰ ਕਰਦਾ ਹੈ ਕਿ ਇਹ ਸੋਚ ਹੈ, ਬਾਕੀ ਚੀਜ਼ਾਂ ਬਦਲ ਜਾਂਦੀਆਂ ਹਨ। ਜੇ ਸਰੀਰ ਨਾਲ ਪਿਆਰ ਕਰੇ, ਇਸਨੇ ਤਾਂ ਰਹਿਣਾ ਨਹੀਂ। ਜੇ ਨਹੀਂ ਖਤਮ ਹੁੰਦਾ ਤਾਂ ਪਰਮੇਸ਼ਰ ਦਾ ਨਾਮ ਨਹੀਂ ਖਤਮ ਹੁੰਦਾ, ਉਹ ਨਾਲ ਰਹਿੰਦਾ ਹੈ।

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਹੁੜਿ ਜਨਮਿ ਨ ਆਵਾ॥
ਪੰਨਾ - 795

ਉਹਦੇ ਨਾਲ ਪਿਆਰ ਪਾ ਲੈਂਦਾ ਹੈ ਕਿ ਪਰਮੇਸ਼ਰ ਸੱਤ ਹੈ, ਪਰਮੇਸ਼ਰ ਦਾ ਨਾਮ ਸੱਤ ਹੈ। ਨਾਮ ਤੇ ਨਾਮੀ ਵਿਚ ਕੋਈ ਭੇਦ ਨਹੀਂ ਹੁੰਦਾ, ਇਕ ਹੀ ਰੂਪ ਹੁੰਦੇ ਹਨ। ਸੋ ਏਸ ਤੋਂ ਅਗੇ ਹੁੰਦਾ ਹੈ ਕਿ ਉਸਦੇ ਮਨ ਵਿਚ ਤੀਬਰ ਇੱਛਾ ਹੁੰਦੀ ਹੈ ਕਿ ਮੈਂ ਸੰਸਾਰੀ ਨਹੀਂ ਬਨਣਾ, ਰੂਹਾਨੀ ਬਣਨਾ ਹੈ। ਮੈਂ ਪਰਮੇਸ਼ਰ ਨੂੰ ਮਿਲਣਾ ਹੈ। ਇਸ ਤੋਂ ਉਤੇ ਮੇਰਾ ਕੋਈ ਟੀਚਾ ਨਹੀਂ ਹੈ। ਛੋਟੇ ਛੋਟੇ ਟੀਚੇ ਕਿ ਮੈਂ ਇੰਜੀਨੀਅਰ ਬਣਨਾ ਹੈ, ਮੈਂ ਸੰਤ ਬਣਨਾ ਹੈ, ਇਹ ਤਾਂ ਕੁਝ ਵੀ ਨਹੀਂ ਹਨ। ਸੰਤ ਪਖੜ ਨਾਲ ਤਾਂ ਬਣ ਜਾਏਂਗਾ, ਕਪੜੇ ਪਾ ਲਵੇਂਗਾ, ਪਰ ਸੰਤ ਦਾ ਅਸਲੀ ਜੋ ਦਰਜਾ ਹੈ ਉਹ ਇਹ ਹੈ ਕਿ ਉਸਨੂੰ ਕਦੇ ਨਾਮ ਨਹੀਂ ਭੁਲਦਾ, ਭਾਵੇਂ ਉਹ ਸੁਤਾ ਹੈ, ਭਾਵੇਂ ਜਾਗਦਾ ਹੈ, ਮਹਾਰਾਜਾ ਨੇ ਫੁਰਮਾਇਆ ਹੈ -

ਜਿਨਾ ਸਾਸਿ ਗਿਰਾਸਿ ਨ ਵਿਸਰੈ ਗਰਿ ਨਾਮਾਂ ਮਨਿ ਮੰਤੁ॥
ਧੰਨੁ ਸਿ ਸੇਈ ਨਾਨਕਾ ਪੁਰਨੁ ਸੋਈ ਸੰਤੁ॥

ਪੰਨਾ - 319

ਨਾਮ ਕੀ ਹੈ? ਇਸ ਨੂੰ ਸਮਝਣ ਵਾਸਤੇ ਸਾਰੀ ਜਿੰਦਗੀ ਲਗ ਜਾਂਦੀ ਹੈ, ਸਮਝਾਇਆ ਹੋਇਆ ਦਸਿਆ ਨਹੀਂ ਜਾ ਸਕਦਾ ਕਿਉਂਕਿ ਇਹ ਚੀਜ਼ ਉਸਨੇ ਦੇਖੀ ਨਹੀਂ। ਜਿਸ ਤਰ੍ਹਾਂ ਇਕ ਅੰਨ੍ਹਾ ਹੈ, ਜਾਂ ਟਾਪੂ ਦੇ ਨੇੜੇ ਕੁਝ ਅੰਨ੍ਹੇ ਬੈਠੇ ਹਨ ਤੇ ਕੋਈ ਨੇੜਰਾਂ ਵਾਲਾ ਉਨ੍ਹਾਂ ਵਿਚ ਚਲਾ ਜਾਏ ਤੇ ਕਹੇ ਕਿ ਸਾਮੁਣੇ ਪੇੜ ਤੇ ਇਕ ਨੀਲੇ ਰੰਗ ਦਾ ਮੌਰ ਬੈਠਾ ਹੈ ਅਤੇ ਦਰਖਤ ਦੇ ਹੇਠਾਂ ਲਾਲ ਰੰਗ ਦੇ ਫਲ ਗਿਰੇ ਪਏ ਹਨ, ਅੰਨ੍ਹੇ ਸੁਜਾਖੇ ਨੂੰ ਪੁਛਦੇ ਨੇ ਕਿ ਤੈਨੂੰ ਕਿਵੇਂ ਪਤਾ ਲਗਾ ਕਿ ਮੌਰ ਬੈਠਾ ਹੈ। ਕਹਿਣ ਲੱਗਾ ਕਿ ਮੈਂ ਦੇਖਦਾ ਹਾਂ। ਅੰਨ੍ਹੇ ਪੁਛਣ ਲੱਗੇ, ਦੇਖਣਾ ਕੀ ਹੁੰਦਾ ਹੈ? ਹੁਣ ਜ਼ੋਰ ਲਾ ਲਓ ਜਿਨਾਂ ਜੀਅ ਕਰਦਾ ਹੈ ਉਹਨਾਂ ਨੂੰ ਸਮਝਾਉਣ ਦਾ। ਜਿਹਨਾਂ ਦੇ ਨੇੜਰ ਹੀ ਨਹੀਂ ਹਨ ਉਹ ਵਿਚਾਰੇ ਕੀ ਕਹਿ ਸਕਦੇ ਹਨ। ਇਸੇ ਤਰ੍ਹਾਂ ਨਾਮ ਬਾਰੇ ਦਸਿਆ ਨਹੀਂ ਜਾਂਦਾ, ਕੇਵਲ ਅਨੁਭਵ ਹੀ ਕਰਾਇਆ ਜਾਂਦਾ ਹੈ। ਨਾਮ ਦੇ ਵੀ ਦਰਜੇ ਹੋਇਆ ਕਰਦੇ ਹਨ। ਪਹਿਲਾਂ ਅਸੀਂ ਵਾਹਿਗੁਰ ਵਾਹਿਗੁਰ ਕਰਦੇ ਹਾਂ। ਪੰਜ ਪਿਆਰਿਆਂ ਤੋਂ ਗੁਰ ਮੰਤਰ ਲੈਂਦੇ ਹਾਂ, ਹੌਲੀ ਹੌਲੀ ਜਪਦੇ ਜਪਦੇ ਅਸੀਂ ਰਸਨਾਂ ਤੋਂ ਸਵਾਸ ਤੇ ਚਲੇ ਜਾਂਦੇ ਹਾਂ। ਸਵਾਸ ਤੋਂ ਅਸੀਂ ਹਿਰਦੇ ਵਿਚ ਚਲੇ ਜਾਂਦੇ ਹਾਂ। ਫਿਰ ਨਾਭੀ ਵਿਚ ਜਾਂਦੇ ਹਾਂ। ਫਿਰ ਅਸੀਂ ਆਗਿਆ ਚੱਕਰ ਵਿਚ ਪਹੁੰਚ ਜਾਂਦੇ ਹਾਂ। ਉਸ ਵੇਲੇ ਸਾਡੇ ਮਨ ਦੇ ਅੰਦਰ ਇਕਾਗਰਤਾ ਆ ਜਾਂਦੀ ਹੈ। ਉਥੇ ਸਾਨੂੰ ਬਹੁਤ ਕੁਝ ਸੁਣਦਾ ਹੈ, ਸਨਾਟਾ ਸੁਣਦਾ ਹੈ। ਚਿਤ ਇਕਾਗਰ ਹੋ ਗਿਆ, ਮਨ ਫੁਰਨੇ ਕਰਨ ਤੋਂ ਹਟ ਗਿਆ। ਉਸ ਵੇਲੇ ਬਹੁਤ ਮਿਹਨਤ ਦੇ ਨਾਲ, ਸੰਤਾਂ ਦੀ ਸੰਗਤ ਦੇ

ਨਾਲ, ਸੇਵਾ ਤੇ ਸਿਮਰਨ ਦੇ ਨਾਲ ਜੀਵਨ ਦੀ ਸੋਧ ਕਰਕੇ ਅੰਦਰ ਸਾਨੂੰ ਇਕ ਧੁਨੀ ਸੁਣਦੀ ਹੈ। ਉਹ ਪਹਿਲਾਂ ਹੋਰ ਤਰ੍ਹਾਂ ਦੀ ਹੁੰਦੀ ਹੈ। ਫਿਰ ਉਸ ਤੋਂ ਬਾਅਦ ਧੁਨੀ ਬਦਲਦੀ ਜਾਂਦੀ ਹੈ। ਜਿਉਂ ਜਿਉਂ ਅਸੀਂ ਗਹਿਰੇ ਹੁੰਦੇ ਜਾਂਦੇ ਹਾਂ। ਤਿਉਂ ਤਿਉਂ ਉਹ ਧੁਨੀ ਗਹਿਰੀ ਹੁੰਦੀ ਚਲੀ ਜਾਂਦੀ ਹੈ ਤੇ ਅੰਨੰਦ ਆਉਂਦਾ ਜਾਂਦਾ ਹੈ। ਜੀਵਨ ਪ੍ਰਾਪਤ ਹੋਣ ਲਗ ਜਾਂਦਾ ਹੈ। ਮਰੇ ਹੋਏ ਆਦਮੀ ਨੂੰ ਜੀਵਨ ਮਿਲਣਾ ਸ਼ੁਰੂ ਹੋ ਜਾਂਦਾ ਹੈ ਕਿਉਂਕਿ ਉਹਦੇ ਤੋਂ ਅੰਮ੍ਰਿਤ ਦਾ ਛਿਟਾ ਪੈ ਗਿਆ। ਅੰਮ੍ਰਿਤ ਤਾਂ ਪਰਮੇਸ਼ਰ ਦਾ ਨਾਮ ਹੈ। ਜੋ ਨਾਮ ਦੀ ਧੁਨੀ ਅੰਦਰ ਸੁਣਾਈ ਦਿੰਦੀ ਹੈ, ਉਹ ਨਾਂ ਤਾਂ ਕਿਧਰੇ ਲਿਖੀ ਜਾਂਦੀ ਹੈ, ਨਾ ਕਿਸੇ ਨੂੰ ਦਸੀ ਜਾਂਦੀ ਹੈ। ਉਸ ਨੂੰ ‘ਦਿਵ’ ਧੁਨੀ ਕਹਿੰਦੇ ਹਨ। ਉਹ ਦਿਵ ਧੁਨੀ ਨਾਮ ਦੀ ਸ਼ੁਰੂਆਤ ਹੈ। ਜਿਉਂ ਜਿਉਂ ਛੂੰਘੀ ਹੋਈ ਜਾਂਦੀ ਹੈ, ਤਿਉਂ ਤਿਉਂ ਆਦਮੀ ਉਨਾਂ ਹੀ ਗਹਿਰਾ ਚਲਿਆ ਜਾਂਦਾ ਹੈ। ਅਖੀਰ ਐਸੀ ਅਵਸਥਾ ਆਉਂਦੀ ਹੈ, ਜਿਥੇ ਧੁਨੀ ਵੀ ਖਤਮ ਹੋ ਜਾਂਦੀ ਹੈ, ਉਥੇ ਅਫੁਰ ਅਵਸਥਾ ਹੈ, ਉਥੇ ਜਾਗਰਿਤ ਹੈ, ਉਹ ਜਾਗਰਤ ਪਰਮੇਸ਼ਰ ਦੀ ਅਵਸਥਾ ਹੈ। ਉਥੇ ਨਾ ਜਾਗਰਤ ਦਾ ਹਾਲ ਦਸਿਆ ਜਾਂਦਾ ਹੈ, ਨਾ ਧੁਨੀ ਦਾ। ਧੁਨੀ ਦਾ ਕੁਝ ਕੁਝ ਅੰਦਾਜਾ ਲਾ ਸਕਦੇ ਹਾਂ ਕਿ ਜਿਵੇਂ ਘੜਿਆਲ ਵਜਦਾ ਹੈ ਧੁਨੀ ਦੀ ਐਸੀ ਆਵਾਜ਼ ਆਉਂਦੀ ਹੈ। ਇਹੋ ਜਿਹਾ ਸ਼ਬਦ ਸੁਣਾਈ ਦਿੰਦਾ ਹੈ ਜਿਸ ਤਰ੍ਹਾਂ ਦੀ ਸਿਤਾਰ ਵਜਦੀ ਹੈ, ਐਸਾ ਸ਼ਬਦ ਹੁੰਦਾ ਹੈ, ਜੈਸੀ ਬੰਸਰੀ ਵਜਦੀ ਹੈ। ਕੋਈ ਕਹਿੰਦਾ ਬੀਨ ਵਰਗੀ ਸੁਣਾਈ ਦਿੰਦੀ ਹੈ। ਕੋਈ ਕਹਿੰਦਾ ਮਿਰਦੰਗ ਵਰਗੀ ਸੁਣਾਈ ਦਿੰਦੀ ਹੈ। ਅੰਦਾਜਾ ਤਾਂ ਲਗਾ ਲਵਾਂਗੇ ਪਰ ਇਹ ਲਿਵ ਧੁਨੀ ਹੋਰ ਹੈ। ਜਿਸਨੇ ਇਹ ਜਾਣੀ ਹੈ ਉਸ ਨੂੰ ਤਾਂ ਪ੍ਰਗਟ ਹੋ ਗਈ, ਫਿਰ ਤਾਂ ਉਹ ਜਿਤ ਗਿਆ ਕਿਉਂਕਿ ਪਰਮੇਸ਼ਰ ਨੂੰ ਜਾਣ ਦਾ ਰਸਤਾ ਕੀਰਤਨ ਹੈ। ਕੀਰਤਨ ਹਗੀ ਦਾ ਜਸ ਹੈ। ਦੋ ਬੰਦੇ ਗਾਊਂਦੇ ਹਨ। ਇਕ ਤਾਂ ਉਹ ਹਨ ਜੋ ਪੈਸੇ ਲੈ ਕੇ ਗਾਊਂਦੇ ਹਨ ਉਸ ਨੂੰ ਤਾਂ ਤੁਸੀਂ ਬਿਲਕੁਲ ਛਡ ਦਿਓ ਕਿ ਇਹ ਤਾਂ ਐਵੇਂ ਹੀ ਹੈ, ਹੀਰਿਆਂ ਨੂੰ ਕੌਂਡੀਆਂ ਦੇ ਭਾਅ ਵੇਚ ਰਿਹਾ ਹੈ।

ਅਸਲੀ ਤਾਂ ਉਹ ਗਾਊਂਦਾ ਹੈ ਜਿਹੜਾ ਹਿਰਦੇ ਵਿਚੋਂ ਗਾਊਂਦਾ ਹੈ। ਗਾਊਣਾ ਆਦਮੀ ਦੇ ਜੀਉਂਦੇ ਹੋਣ ਦੀ ਨਿਸ਼ਾਨੀ ਹੈ। ਬੁਝਿਆ ਹੋਇਆ ਬੰਦਾ ਨਹੀਂ ਗਾਇਆ ਕਰਦਾ। ਜਪੁਜੀ ਸਾਹਿਬ ਵਿਚ ਇਕ ਸਵਾਲ ਕੀਤਾ ਗਿਆ ਹੈ -

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ॥
ਪੰਨਾ - 6

ਦੋ ਸਵਾਲ ਕੀਤੇ ਗਏ ਹਨ। ਉਹ ਕਿਹੋ ਜਿਹਾ ਦਰ ਹੈ, ਕਿਹੋ ਜਿਹਾ ਘਰ ਹੈ। ਜਿਥੇ ਬੈਠ ਕੇ ਤੂੰ ਸਾਰਿਆਂ ਨੂੰ ਸੰਭਾਲਦਾ ਹੈਂ? ਸਾਨੂੰ ਬਹੁਤ ਸ਼ਸ਼ੋਧੰਜ ਵਿਚ ਨਹੀਂ ਰਹਿਣ

ਦਿਤਾ ਕਿ ਹੁਣ ਮਹਾਰਾਜ ਕੀ ਕਹਿਣਗੇ ? ਉਸਦੇ ਨਾਲ ਹੀ
ਨਾਲ ਮਹਾਰਾਜ ਨੇ ਸ਼ੁਰੂ ਕਰ ਦਿਤਾ -

ਵਾਜੇ ਨਾਦ ਅਨੇਕ ਅਸੰਖ ਕੇਤੇ ਵਾਵਣਹਾਰੇ॥

ਪੰਨਾ - 6

ਸੋਝੀ ਦੇ ਦਿਤੀ ਕਿ ਉਸ ਦਰ ਦੀ ਡਿਊੜੀ ਦੇ ਅਗੇ
ਕੀਰਤਨ ਹੋ ਰਿਹਾ ਹੈ ਅਤੇ ਉਹ ਕੀਰਤਨ ਪਉਣ ਵੀ ਕਰ
ਰਹੀ ਹੈ, ਪਾਣੀ ਵੀ ਕਰ ਰਿਹਾ ਹੈ, ਬਸੰਤਰ ਵੀ ਕਰ ਰਿਹਾ
ਹੈ, ਦੇਵਤੇ ਈਸ਼ਵਰ, ਬ੍ਰਹਮਾ, ਇੰਦਰ, ਚਿਤਰਗੁਪਤ, ਖੰਡ
ਬ੍ਰਹਮੰਡ ਸਾਰੇ ਕੀਰਤਨ ਕਰ ਰਹੇ ਹਨ। ਉਹ ਰਸਤਾ
ਕੀਰਤਨ ਵਿਚੋਂ ਹੋ ਕੇ ਜਾਂਦਾ ਹੈ। ਜੇ ਤਾਂ ਹਿਰਦੇ ਵਿਚ
ਹਰੀ ਦਾ ਜਸ ਪ੍ਰਗਟ ਹੋ ਗਿਆ, ਫੇਰ ਤਾਂ ਉਸ ਰਸਤੇ ਤੇ
ਚਲ ਪਿਆ। ਮਹਾਰਾਜ ਨਾਲ ਦੀ ਨਾਲ ਕਹਿੰਦੇ ਹਨ ਕਿ
ਗਾਉਂਦੇ ਓਹੀ ਹਨ ਜਿਹੜੇ ਤੈਨੂੰ ਭਾਅ ਜਾਣ, ਬਾਕੀ ਨਹੀਂ
ਗਾਉਂਦੇ, ਬਾਕੀ ਤਾਂ ਮੁਰਝਾਈ ਹੋਈ ਦੁਨੀਆਂ ਹੈ। ਜਦੋਂ
ਆਦਮੀ ਦੇ ਅੰਦਰੋਂ ਗਾਉਣਾ ਤੇ ਨਚਣਾ ਨਿਕਲ ਜਾਵੇ ਤਾਂ
ਸਮਝੋ ਕਿ ਇਹ ਬੰਦਾ ਮਰ ਗਿਆ। ਜਦੋਂ ਬੰਦੇ ਦੇ ਅੰਦਰ
ਗੰਭੀਰਤਾ ਆ ਜਾਵੇ ਤਾਂ ਸਮਝ ਲਓ ਕਿ ਇਹ ਬੰਦੇ ਦੇ
ਅੰਦਰ ਰਸ ਖਤਮ ਹੋ ਗਿਆ। ਇਸਦੇ ਅੰਦਰ ਹੁਣ ਕੋਈ
ਐਸੀ ਚੀਜ਼ ਨਹੀਂ ਰਹੀ ਜਿਹੜੀ ਜਿੰਦਗੀ ਦੇ ਅਸਤਿੱਤਵ
ਨਾਲ ਮੇਲ ਖਾਵੇ। ਉਹ ਤਾਂ ਸੱਤ ਚਿਤ ਅਨੰਦ ਹੈ, ਸੱਤ
ਹੈ, ਚੇਤਨ ਹੈ, ਅਨੰਦ ਹੈ। ਅਨੰਦ ਜਦੋਂ ਆਉਂਦਾ ਹੈ, ਸਾਨੂੰ
ਸਾਰਿਆਂ ਨੂੰ ਪਤਾ ਹੈ ਜਦੋਂ ਬੱਦਲ ਗਰਜੇ, ਧੁੱਪ ਪੈਂਦੀ ਹੋਵੇ,
ਠੰਡੀ ਹਵਾ ਆ ਜਾਵੇ, ਬੱਦਲ ਆ ਜਾਣ, ਪਸੂ ਕੀ
ਕਰਨਗੇ? ਪੂਛਾਂ ਚੱਕ ਕੇ ਦੌੜ ਲੈਣਗੇ ਕਿਉਂਕਿ ਉਹਨਾਂ ਦੇ
ਅੰਦਰ ਅਨੰਦ ਆ ਗਿਆ। ਉਹਨਾਂ ਨੇ ਸਾਨੂੰ ਨਹੀਂ
ਦਿਖਾਉਣ ਵਾਸਤੇ ਨਚਣਾ ਟਪਣਾ ਸ਼ੁਰੂ ਕੀਤਾ, ਉਹਨਾਂ ਦੇ
ਅੰਦਰ ਅਨੰਦ ਆ ਗਿਆ। ਰਾਤ ਤੋਂ ਬਾਅਦ ਸਵੇਰੇ ਪਰਿਦੇ
ਚਹਿਰਹਾਣ ਲਗ ਜਾਂਦੇ ਹਨ ਕਿਉਂਕਿ ਉਹਨਾਂ ਦੇ ਅੰਦਰ
ਸਵੇਰ ਹੋਣ ਦੀ ਖੁਸ਼ੀ ਹੁੰਦੀ ਹੈ। ਜਾਨਵਰਾਂ ਦਾ ਥਕੇਵਾਂ
ਉਤਰ ਗਿਆ ਹੁੰਦਾ ਹੈ। ਅਗਲੇ ਦਿਨ ਦਾ ਫੇਰ ਉਹਨਾਂ ਨੂੰ
ਕੋਈ ਪਤਾ ਨਹੀਂ ਹੈ। ਅੰਬਾਂ ਦਾ ਸੀਜ਼ਨ ਆ ਜਾਂਦਾ ਹੈ
ਤਾਂ ਕੋਇਲ ਬੋਲਦੀ ਹੈ ਕਿਉਂਕਿ ਮੌਸਮ ਨੇ ਉਸ ਦੇ ਚਿਤ
ਅੰਦਰ ਬੜਾ ਅਨੰਦ ਲੈ ਆਂਦਾ। ਫੇਰ ਬੱਦਲ ਆ ਗਏ -

ਮੋਰ ਬਥੀਰੇ ਬੋਲਦੇ ਵੇਖਿ ਬਦਲ ਕਾਲੇ।

ਭਾਈ ਗੁਰਦਾਸ ਜੀ ਦੀ ਵਾਰ 27/4

ਮੋਰ ਬਦਲਾਂ ਨੂੰ ਦੇਖ ਕੇ ਪੈਲਾਂ ਪਾਉਂਦੇ ਹਨ। ਸੋ ਸਾਧ
ਸੰਗਤ ਜੀ! ਇਹ ਜਿੰਦਗੀ ਦੀ ਨਿਸ਼ਾਨੀ ਹੁੰਦੀ ਹੈ। ਚਿੰਤਾ
ਜਿੰਦਗੀ ਹੀ ਹਾਰ ਹੁੰਦੀ ਹੈ। ਮੱਥੇ ਤੇ ਤਿਊੜੀਆਂ ਹੁੰਦੀਆਂ
ਹਨ, ਕਿਸੇ ਨਾਲ ਬੋਲਣਾ ਪਸੰਦ ਨਹੀਂ ਕਰਗਾ। ਗੰਭੀਰਤਾ,
ਅਭਿਮਾਨ ਦੀ ਨਿਸ਼ਾਨੀ ਹੁੰਦੀ ਹੈ, 'ਮੈਂ' ਦੀ ਨਿਸ਼ਾਨੀ ਹੁੰਦੀ
ਹੈ ਕਿ ਮੈਂ ਕੁਝ ਬਣ ਗਿਆ। ਉਹ ਬੰਦਾ ਕਿਸੇ ਨਾਲ ਗਲ
ਨਹੀਂ ਕਰੇਗਾ। ਆਪਣੇ ਆਪ ਨੂੰ ਖਿਚ ਕੇ ਰਖੇਗਾ। ਉਥੇ

ਹੀ ਭੁਲੇਖਾ ਪੈ ਜਾਂਦਾ ਹੈ। ਅਸੀਂ ਤਾਂ ਸੋਚਦੇ ਹਾਂ ਕਿ ਉਹ
ਬਹੁਤ ਵੱਡਾ ਸੰਤ ਹੈ, ਕਿਸੇ ਨਾਲ ਬੋਲਦਾ ਨਹੀਂ, ਕੋਈ
ਬਚਨ ਨਹੀਂ ਕਰਦਾ। ਸੋ ਇਹ ਭੁਲੇਖੇ ਮਹਾਰਾਜ ਨੇ ਨਹੀਂ
ਗਿਹਣ ਦਿੱਤੇ। ਮਹਾਰਾਜ ਤਾਂ ਕਹਿੰਦੇ ਹਨ ਕਿ ਤੇਰੇ ਦਰ
ਤੇ ਜਾਣ ਵਾਲੇ ਤਾਂ ਗਾਉਂਦੇ ਹਨ, ਉਹ ਤੈਨੂੰ ਭਾਉਂਦੇ ਹਨ ਤਾਂ
ਗਾਉਂਦੇ ਹਨ। ਸੋ ਕੀਰਤਨ ਨੂੰ ਪ੍ਰਧਾਨਤਾ ਦਿੱਤੀ ਹੈ।

ਕਲਜੁਗ ਮਹਿ ਕੀਰਤਨ ਪਰਧਾਨਾ॥ **ਪੰਨਾ - 1075**

ਨਾਲ ਇਹ ਵੀ ਕਹਿ ਦਿਤਾ ਕਿ -

ਗੁਰਮੁਖ ਜਪੀਐ ਲਾਇ ਪਿਆਨਾ॥ **ਪੰਨਾ - 1075**

ਉਸਦਾ ਫਲ ਕੀ ਹੋਏਗਾ ?

ਆਪਿ ਤਰੈ ਸਗਲੇ ਕੁਲ ਤਾਰੇ

ਹਰਿ ਦਰਗਹ ਪਤਿ ਸਿਉ ਜਾਇਦਾ॥ **ਪੰਨਾ - 1075**

ਜਿਹੜਾ ਹਰੀ ਦਾ ਜਸ ਗਾਉਂਦਾ ਹੈ ਉਹ ਇਜ਼ਤ
ਨਾਲ ਜਾਏਗਾ। ਜਿਹੜਾ ਸੰਗਤ ਵਿਚ ਆ ਕੇ ਬੋਲਦਾ ਹੀ
ਨਹੀਂ, ਮੂੰਹ ਮਿਚਿਆ ਹੋਇਆ ਹੈ, ਤਾਂ ਤੇ ਤੂੰ ਭਾਈ ਫਿਕਰ
ਕਰ ਆਪਣਾ। ਉਤੋਂ ਤਾਂ ਖੁਸ਼ੀਆਂ ਦੀ ਵਰਸ਼ਾ ਹੋ ਰਹੀ ਹੈ,
ਤੂੰ ਆਪਣਾ ਮੂੰਹ ਕਿਉਂ ਮੀਚ ਲਿਆ? ਜਦੋਂ ਕੀਰਤਨ ਦਾ
ਸਮਾਗਮ ਰਚਿਆ ਹੋਇਆ ਹੈ ਤੂੰ ਵੀ ਪੂਰੇ ਜੋਰ ਨਾਲ
ਬੋਲ, ਤੂੰ ਜਿੰਨਾ ਜੋਰ ਨਾਲ ਬੋਲੇਗਾ, ਉਨ੍ਹਾਂ ਹੀ ਤੇਰੇ ਅੰਦਰ
ਪ੍ਰਕਾਸ਼ ਆਏਗਾ। ਉਹ ਧੁਨੀ ਆਏਗੀ, ਉਹ ਧੁਨੀ ਜਾਗੇਗੀ
ਜੋ ਪੁਮੇਸ਼ਰ ਦਾ ਨਾਮ ਹੈ ਜਿਸ ਨੂੰ ਅਨਹਦ ਨਾਦ ਕਹਿੰਦੇ
ਹਨ। ਜੇ ਤੂੰ ਨਾਂ ਬੋਲਿਆ, ਜੇ ਤੂੰ ਨਾ ਗਾਇਆ, ਫੇਰ ਤੇਰੇ
ਅੰਦਰ ਨਹੀਂ ਆਉਣਾ ਕਿਉਂਕਿ ਤੇਰੇ ਅੰਦਰ ਕੋਈ ਕਮਜ਼ੋਰੀ
ਪੈ ਗਈ, ਕੋਈ ਬਿਮਾਰੀ ਹੈ।

ਜੇ ਕੀਰਤਨ ਵਿਚ ਆ ਕੇ ਹਰੀ ਦਾ ਜਸ ਗਾਉਂਦੇ
ਹਨ ਤੇ ਫਲ ਕਿੰਨਾ ਹੁੰਦਾ ਹੈ -

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ॥

ਪੰਨਾ - 546

ਜਦੋਂ ਹਿਰਦੇ ਤੋਂ ਗਾਏਂਗਾ ਫਿਰ ਅੰਦਰ (vibration)
ਝਰਨਾਹਟ ਹੋਏਗੀ, ਫੇਰ ਨਾਮ ਚਲ ਪਵੇਗਾ। ਨਾਮ ਇਸ
ਤਰ੍ਹਾਂ ਨਹੀਂ ਚਲਦਾ ਕਿ ਅੰਦਰੋਂ ਖਿੜੇ ਰਹੋ - ਖਿੜਿਆਂ
ਬੰਦਿਆਂ ਦੇ ਅੰਦਰ ਨਾਮ ਨਹੀਂ ਚਲਦਾ, ਈਰਖਾ ਕਰਨ
ਵਾਲਿਆਂ ਦੇ ਮਨ ਅੰਦਰ ਕਦੀ ਨਾਮ ਦਾ ਵਾਸਾ ਨਹੀਂ ਹੋ
ਸਕਦਾ, ਉਸਦਾ ਭਲਾ ਨਹੀਂ ਹੋ ਸਕਦਾ।

ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਕਾ ਕਦੇ ਨ ਹੋਵੀ ਭਲਾ॥

ਪੰਨਾ - 308

ਭਲਾ ਕੀ ਹੋਣਾ ਹੈ ਉਹਦੇ ਅੰਦਰ ਤਾਂ ਈਰਖਾ ਭਰੀ
ਹੋਈ ਹੈ। ਗੁਆਂਢੀ ਦੀ ਫਸਲ ਕਿਉਂ ਚੰਗੀ ਹੋ ਗਈ,
ਉਸਦਾ ਮੁੰਡਾ ਕਿਉਂ ਵਿਆਹਿਆ ਗਿਆ, ਇਹਦਾ ਕਾਰਜ
ਕਿਉਂ ਸਹੀ ਹੋ ਗਿਆ। ਬੁਰਾ ਚਿਤਵਦੇ ਰਹਿਣਾ। ਮਹਾਰਾਜ
ਕਹਿੰਦੇ, ਕਿਉਂ ਬੁਰਾ ਚਿਤਵਦਾ ਰਹਿੰਦਾ ਹੈਂ। ਐਵੇਂ ਦੁਖੀ
ਹੋ ਜਾਏਂਗਾ। ਮਹਾਰਾਜ ਕਹਿੰਦੇ -

ਪਰ ਕਾ ਬੁਰਾ ਨਾ ਰਾਖਹੁ ਚੀਤ॥
ਤੁਮ ਕਉ ਦੁਖੁ ਨਹੀ ਭਾਈ ਮੀਤ॥ ਪੰਨਾ - 386

ਸੋ ਜਿੰਦਗੀ ਦੇ ਅੰਦਰ ਖੇੜਾ ਲਿਆਏਗਾ, ਪਿਆਰ ਵਧਦਾ ਚਲਾ ਜਾਏਗਾ। ਪਿਆਰ ਕੋਈ ਐਸੀ ਚੀਜ਼ ਨਹੀਂ ਹੈ, ਪਿਆਰ ਜਦੋਂ ਪ੍ਰਗਟ ਹੁੰਦਾ ਹੈ, ਉਹ ਸਭ ਚੀਜ਼ਾਂ ਨੂੰ ਪਿਆਰ ਕਰਦਾ ਹੈ। ਪੰਡੀਆਂ ਨੂੰ ਵੀ ਪਿਆਰ ਕਰਦਾ ਹੈ, ਫਸਲਾਂ ਨੂੰ, ਛੁੱਲਾਂ ਤੇ ਦਰਖਤਾਂ ਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਉਹਦੇ ਅੰਦਰ ਪਿਆਰ ਦੀਆਂ ਲਹਿਰਾਂ ਉਠਦੀਆਂ ਹਨ। ਬੰਦਿਆਂ ਨੂੰ ਵੀ ਪਿਆਰ ਕਰਦਾ ਹੈ, ਪਸੂਆਂ ਨੂੰ ਵੀ ਪਿਆਰ ਕਰਦਾ ਹੈ। ਉਹ ਸੋਚਦਾ ਹੈ ਕਿ ਜੇ ਮੇਰੇ ਸਰੀਰ ਨਾਲ ਕਿਸੇ ਦਾ ਭਲਾ ਹੋ ਸਕਦਾ ਹੋਵੇ ਤਾਂ ਚੰਗਾ ਹੈ। ਉਸ ਦੇ ਹਿਰਦੇ ਵਿਚ ਐਸੀ ਗੱਲ ਆਉਂਦੀ ਹੈ ਕਿਉਂਕਿ ਪਿਆਰ ਦਾ ਹੀ ਜਜਬਾ ਹੈ ਜਿਹੜਾ ਉਸ ਨੂੰ ਲਈ ਫਿਰਦਾ ਹੈ। ਮਹਾਰਾਜ ਕਹਿੰਦੇ ਇਹ ਤਾਂ ਬਹੁਤ ਚੰਗਾ ਹੈ -

ਸਾਚੁ ਕਰੋਂ ਸੁਨ ਲੇਹੁ ਸਭੈ
ਜਿਨ ਪ੍ਰੇਮੁ ਕੀਓ ਤਿਨ ਹੀ ਪ੍ਰਭੁ ਪਾਇਓ॥

ਤ੍ਰਿਪ੍ਰਸਾਦਿ ਸੁਯੇ

ਸੋ ਪਿਆਰ ਵੱਡੀ ਚੀਜ਼ ਹੈ, ਜੇਕਰ ਹਿਰਦੇ ਵਿਚ ਪਿਆਰ ਆ ਜਾਵੇ ਤਾਂ ਛੁਲ੍ਹ ਛੁਲ੍ਹ ਪੈਂਦਾ ਹੈ, ਸਾਰੇ ਉਸ ਨੂੰ ਆਪਣਾ ਸਮਝਣਗੇ, ਉਹ ਸਾਰਿਆਂ ਨੂੰ ਆਪਣਾ ਸਮਝੇਗਾ।

ਜਿਸ ਤਰ੍ਹਾਂ ਛੋਟੇ ਛੋਟੇ ਮੌੜ ਹੁੰਦੇ ਹਨ, ਜੇ ਗਲਤ ਮੌੜ ਕੱਟ ਲਿਆ ਤਾਂ ਐਕਸੀਡੈਂਟ ਹੋ ਜਾਂਦੇ ਹਨ। ਜੇ ਸਹੀ ਮੌੜ ਕਟ ਲਿਆ ਤਾਂ ਅਸੀਂ ਮੰਜਲੇ ਮਕਸੂਦ ਤੇ ਪਹੁੰਚ ਜਾਂਦੇ ਹਾਂ। ਸੋ ਇਸ ਕਰਕੇ ਜਦੋਂ ਹਰੀ ਦਾ ਜਸ ਗਾਉਣਾ ਹੈ, ਖੁਲ੍ਹ ਕੇ ਗਾਇਆ ਕਰੋ - ਪੂਰੇ ਜ਼ੌਰ ਨਾਲ, ਚੁਪ ਨਾ ਕਰਿਆ ਕਰੋ, ਚੁਪ ਕੀਤਿਆਂ ਕੁਝ ਬਣਦਾ ਨਹੀਂ, ਕੋਈ ਫਲ ਵੀ ਪ੍ਰਾਪਤ ਨਹੀਂ ਹੁੰਦਾ। ਜਿਹੜਾ ਪਰਮੇਸ਼ਰ ਵਾਸਤੇ ਗਾਉਂਦਾ ਹੈ ਉਹ ਬਹੁਤ ਚੰਗਾ ਹੈ ਕਿਉਂਕਿ ਪਰਮੇਸ਼ਰ ਗਾਉਣ ਵਿਚ ਹੈ, ਪਰ ਉਸ ਵਿਚ ਹੈ ਜਿਹੜਾ ਹਿਰਦੇ ਤੋਂ ਗਾਉਂਦਾ ਹੈ। ਜਿਹੜਾ ਸਾਜ਼ ਹੀ ਵਜਾਈ ਜਾਂਦਾ ਹੈ, ਮਹਾਰਾਜ ਕਹਿੰਦੇ ਉਹਦੇ ਨਾਲ ਨਹੀਂ ਭਿਜਣਾ ਕਿਉਂਕਿ ਗਾਉਣ ਦੀ ਤੈਨੂੰ ਜਾਚ ਨਹੀਂ ਆਈ। ਤੂੰ ਹਿਰਦੇ ਤੋਂ ਕੀਰਤਨ ਕਰ। ਜਿਹੜਾ ਦੁਜਾ ਕੀਰਤਨ ਕਰਦੇ ਹਨ, ਸਰੋਤਿਆਂ ਕੋਲੋਂ ਪ੍ਰਸੰਸਾ ਕਰਾਉਣ ਵਾਸਤੇ ਹੈ। ਪਰ ਉਹ ਰੱਬ ਦੇ ਘਰ ਵਿਚ ਨਹੀਂ ਪਹੁੰਚਦਾ ਕਿਉਂਕਿ ਰੱਬ ਨਾਲ ਉਹਦੀ ਸੁਰਤ ਜੜੀ ਨਹੀਂ। ਸੋ ਓਧਰ ਨੂੰ ਚੱਲਿਆ ਨਹੀਂ ਹੈ। ਜਦੋਂ ਏਥੇ ਵੀ ਕੀਰਤਨ ਵਿਚ ਬੈਠਦੇ ਹੋ, ਪੂਰੀ ਹਾਜ਼ਰੀ ਨਾਲ ਕੀਰਤਨ ਵਿਚ ਬੋਲਿਆ ਕਰੋ।

ਅੰਦਰ ਵੀ ਜੋ ਹਰ ਵਕਤ ਕੀਰਤਨ ਹੁੰਦਾ ਹੈ, ਉਸ ਨੂੰ ਸੁਣਨ ਦਾ ਵੀ ਯਤਨ ਕਰੋ। ਕੀਰਤਨ ਦੇ ਅੰਦਰ ਪਤਾ ਨਹੀਂ ਕਿਹੜੇ ਗੈਬੀ ਸਾਜ਼ ਹਨ, ਉਥੇ ਐਸਾ ਨਾਦ ਹੈ, ਜਦੋਂ

ਆ ਗਿਆ, ਆਦਮੀ ਅੰਦਰ ਛੂੰਘਾ ਹੀ ਛੂੰਘਾ ਚਲਿਆ ਜਾਂਦਾ ਹੈ। ਉਹ ਰਸਤਾ ਪਰਮੇਸ਼ਰ ਦਾ ਹੈ -

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ॥
ਪੰਨਾ - 5

ਉਸੇ ਨੂੰ ਰਾਹ ਜਾਂਦਾ ਹੈ। ਜਾਣਾ ਕੀਰਤਨ ਦੇ ਨਾਲ ਹੈ, ਕੀਰਤਨ ਤੋਂ ਬਿਨਾਂ ਨਹੀਂ ਜਾ ਸਕਦਾ। ਨਾਂ ਤਾਂ ਉਥੇ ਗਿਆਨ ਜਾਂਦਾ ਹੈ, ਨਾ ਤਰਕ ਜਾਂਦੀ ਹੈ ਉਥੇ ਤਾਂ ਕੇਵਲ ਹਰੀ ਦਾ ਜਸ ਗਾਇਆ ਜਾਂਦਾ ਹੈ, ਜੱਸ ਤਾਂ ਵਾਹਿਗੁਰੂ ਜੀ ਨੇ ਸਭ ਨੂੰ ਦਿੱਤਾ ਹੋਇਆ ਹੈ। ਕੋਈ ਲੁਕ ਕੇ ਗਾਉਂਦਾ ਹੈ, ਬਾਬੂਮਾਂ ਵਿਚ ਵੜ ਕੇ ਗਾਉਂਦੇ ਹਨ। ਲੋਕ ਉਹਨਾਂ ਨੂੰ ਬਾਬੂਮ ਸਿੰਗਰ ਕਹਿਣ ਲੱਗ ਜਾਂਦੇ ਹਨ। ਕੋਈ ਖੇਤਾਂ ਵਿਚ ਗਾਉਂਦਾ ਹੈ। ਉਹੀ ਗਾਉਣਾ ਜੇ ਪਰਮੇਸ਼ਰ ਵੱਲ ਨੂੰ ਸੇਧ ਕਰ ਦੇਵੇ ਤਾਂ ਉਹ ਧੁਨੀ ਸੁਣਨ ਲਗ ਜਾਂਦੀ ਹੈ ਜੇ ਰੱਬ ਦੇ ਦੁਆਰ ਤੋਂ ਆ ਰਹੀ ਹੈ। ਜੋ ਪਰਮੇਸ਼ਰ ਦੇ ਦੁਆਰ ਤੇ ਗਾਉਣਾ ਹੋ ਰਿਹਾ ਹੈ ਉਥੇ ਸਭ ਭਗਤ ਗਾਉਂਦੇ ਹਨ। ਮਹਾਰਾਜ ਨੇ 'ਸੋ ਦਰ' ਦੀ ਪਉੜੀ ਤੇ ਗਿਣੇ ਹਨ ਕਿ ਕਿੰਨੇ ਗਾ ਰਹੇ ਹਨ। ਸੋ ਆਪਣੇ ਅੰਦਰ ਹਰੀ ਦਾ ਜੱਸ ਲਿਆਓ। ਉਸ ਜੱਸ ਨੂੰ ਲਿਆ ਕੇ ਮਿਹਨਤ ਕਰੋ ਅਤੇ ਅੰਦਰਲੀ ਧੁਨੀ ਸੁਣੋ ਜਿਸ ਨੂੰ ਨਾਮ ਦੀ ਧੁਨ ਕਹਿੰਦੇ ਹਨ।

ਸੁਭਦੁ ਗਰੁ ਸੁਰਤਿ ਧੁਨਿ ਚੇਲਾ॥ ਪੰਨਾ - 943

ਸੁਰਤ ਨੂੰ ਜਗਾਓ ਜੋ ਸੁਤੀ ਪਈ ਹੈ।

ਭੋਲਿਆ ਹਉਮੈ ਸੁਰਤਿ ਵਿਸਾਰਿ॥ ਪੰਨਾ - 1168

ਕਹਿੰਦਾ ਜੀ! ਮੇਰੀ ਸੁਰਤ ਤਾਂ ਠੀਕ ਹੈ। ਕਹਿੰਦੇ ਭੋਲਿਆ! ਤੂੰ ਤਾਂ ਮਾਇਆ ਦੀ ਸੁਰਤ ਵਿਚ ਹੈਂ, ਤੈਨੂੰ ਬ੍ਰਹਮ ਦੀ ਸੁਰਤ ਨਹੀਂ ਆਈ, ਸ਼ਬਦ ਦੀ ਸੁਰਤ ਨਹੀਂ ਆਈ। ਸਾਡਾ ਮਾਰਗ ਸ਼ਬਦ ਸੁਰਤ ਦਾ ਹੈ।

ਸੁਰਤਿ ਸ਼ਬਦਿ ਭਵ ਸਾਗਰੁ ਤਗੀਐ ਨਾਨਕ ਨਾਮੁ ਵਖਾਣੈ॥

ਪੰਨਾ - 938

ਕਹਿੰਦੇ ਸੁਰਤ ਨੂੰ ਸ਼ਬਦ ਨਾਲ ਲਾ ਕੇ, ਜਿਸ ਤਰ੍ਹਾਂ ਮੁਰਗਾਬੀ ਖੰਭਾਂ ਨੂੰ ਨਹੀਂ ਭਿੱਜਣ ਦੇਂਦੀ, ਐਸ ਤਰ੍ਹਾਂ ਤੁਸੀਂ ਮਾਇਆ ਵਿਚ ਰਹਿੰਦੇ ਹੋਏ ਜੇ ਸ਼ਬਦ ਅੰਦਰ ਆ ਗਿਆ ਤਾਂ ਤੁਸੀਂ ਲੰਘ ਜਾਓਗੇ, ਕੋਈ ਸੰਸਾਰ ਵਿਚ ਰੋਕਣ ਵਾਲਾ ਨਹੀਂ ਹੈ। ਪਰ ਉਦੋਂ ਤਕ ਸ਼ਬਦ ਪ੍ਰਗਟ ਨਹੀਂ ਹੁੰਦਾ ਜਦੋਂ ਤਕ ਤੂੰ ਨਿੰਦਿਆ ਕਰਦਾ ਹੈਂ, ਚੁਗਲੀ ਕਰਦਾ ਹੈਂ, ਈਰਖਾ ਕਰਦਾ ਹੈਂ, ਝੂਠ ਬੋਲਦਾ ਹੈਂ, ਕਪਟ ਕਰਦਾ ਹੈਂ। ਰੁਚੀ ਮਾਇਆ ਵਿਚ ਰਹਿੰਦੀ ਹੈ, ਵਧਣ ਦੀ ਰੁਚੀ ਹੈ, ਉਹ ਅੰਦਰੋਂ ਸ਼ਬਦ ਨਹੀਂ ਜਾਗੋਗਾ ਕਿਉਂਕਿ ਤੇਰੀ ਰੁਚੀ ਮਾਇਆ ਦੀ ਹੈ, ਤੂੰ ਕਿਉਂ ਭੋਲਾ ਬਣਿਆ ਹੋਇਆ ਹੈ? ਮਹਾਰਾਜ ਤਾਂ ਕਹਿੰਦੇ ਹਨ -

ਭੋਲਿਆ ਹਉਮੈ ਸੁਰਤਿ ਵਿਸਾਰਿ॥ ਪੰਨਾ - 1168

ਮਾਇਆ ਦੀ ਸੁਰਤ ਛਡ ਦੇ ਤੇ ਬ੍ਰਹਮ ਦੀ ਸੁਰਤ

ਵਿਚ ਆ ਜਾ, ਗੁਰੂ ਦੀ ਸੁਰਤ ਵਿਚ ਆ ਜਾ, ਗੁਰੂ ਗ੍ਰੰਥ ਸਾਹਿਬ ਨੂੰ ਇਸ ਤਰ੍ਹਾਂ ਮੰਨ ਕਿ ਇਹ ਵਾਹਿਗੁਰੂ ਜੀ ਹਨ ਕਿਉਂਕਿ ਪ੍ਰਤੀਕ ਪੂਜਾ ਹੈ ਇਹ। ਪ੍ਰਤੀਕ ਪੂਜਾ ਉਹ ਹੁੰਦੀ ਹੈ ਕਿ ਗੁਰੂ ਸਾਹਮਣੇ ਹੈ, ਫਿਰ ਉਸ ਨੂੰ ਪ੍ਰਮੇਸ਼ਰ ਕਰਕੇ ਮੰਨਣਾ ਹੈ -

ਗੁਰੂ ਪਰਮੇਸ਼ਰੁ ਏਕੋ ਜਾਣੁ॥

ਪੰਨਾ - 938

ਦੋ ਨਾ ਮੰਨ, ਗੁਰੂ ਨੂੰ ਹੀ ਪਰਮੇਸ਼ਰ ਮੰਨ। ਚਾਹੇ ਗੁਰੂ ਦੇਹ ਵਾਲਾ ਹੈ, ਚਾਹੇ ਨਹੀਂ ਦੇਹ ਵਾਲਾ, ਏਸ ‘ਪ੍ਰਤੀਕ’ ਨੇ ਪਹੁੰਚਾਉਣਾ ਹੈ। ਜੇਕਰ ਅਸੀਂ ਖੜ੍ਹ ਗਏ; ਮੰਦਰ ਵਿਚ ਮੂਰਤੀ ਬਣਾਈ ਹੋਈ ਹੈ। ਜੇ ਤਾਂ ਅਸੀਂ ਮੂਰਤੀ ਕੌਲ ਖਲੋ ਗਏ, ਪਰਮੇਸ਼ਰ ਦਾ ਪ੍ਰਤੀਕ ਜਾਣ ਕੇ ਅੱਗੇ ਵਧੋ ਕਿ ਇਹਦੇ ਪਿਛਲੇ ਪਾਸੇ, ਇਸਦੇ ਪਿਛੋਕੜ ਵਿਚ ਵਾਹਿਗੁਰੂ ਹੈ, ਫੇਰ ਅਸੀਂ ਲੰਘ ਜਾਵਾਂਗੇ; ਮੂਰਤੀ ਤੇ ਨਹੀਂ ਖਲੋਣਾ।

ਗੁਰੂ ਗ੍ਰੰਥ ਸਾਹਿਬ ਮੂਰਤੀ ਨਹੀਂ ਹੈ, ਇਹ ਗਿਆਨ ਹੈ। ਤੁਸੀਂ ਗੁਰੂ ਨਾਨਕ ਸਾਹਿਬ ਨੂੰ ਸਮਝੋ। ਗੁਰੂ ਨਾਨਕ ਬੋਲਣਾ ਸ਼ੁਰੂ ਕਰ ਦੇਣਗੇ। ਕਿਤਨਾ ਅਨੰਦ ਹੈ, ਮੂਰਤੀ ਤਾਂ ਬੋਲਦੀ ਨਹੀਂ ਪਰ ਗੁਰੂ ਗ੍ਰੰਥ ਸਾਹਿਬ ਜੀ ਬੋਲਦੇ ਹਨ। ਸੋ ਜਦੋਂ ਅਸੀਂ ਗੁਰੂ ਜੀ ਨੂੰ ਪਰਮੇਸ਼ਰ ਸਮਝ ਕੇ ਚਲਾਂਗੇ ਤਾਂ ਸਾਡਾ ਜੀਵਨ ਬਦਲਣਾ ਸ਼ੁਰੂ ਹੋ ਜਾਏਗਾ। ਜਿੰਨੀਆਂ ਮਾੜੀਆਂ ਚੀਜ਼ਾਂ ਹਨ ਇਹ ਸਾਡੇ ਜੀਵਨ ਵਿਚੋਂ ਨਿਕਲ ਜਾਣਗੀਆਂ। ਫਿਰ ਸੰਤਾਂ ਦੀ ਸੰਗਤ ਕਰ। ਸੰਤਾਂ ਦੀ ਸੰਗਤ ਕਰਨ ਨੂੰ, ਤਾਂ ਕਹਿੰਦੇ ਹਨ ਕਿ ਉਹਨਾਂ ਨੂੰ ਪਰਮੇਸ਼ਰ ਭੁਲਦਾ ਨਹੀਂ ਕਿਉਂਕਿ ਉਹਨਾਂ ਦੀ ਸੁਰਤ ਨਾਦ ਵਿਚ ਰਹਿੰਦੀ ਹੈ। ਉਹ ਇਕ ਸਕਿੰਟ ਵਾਸਤੇ ਵੀ ਨਾ ਸੁਤੇ ਨਾ ਜਾਗਦੇ ਕਦੇ ਨਹੀਂ ਭੁਲਦੇ। ਜਿਸ ਨੂੰ ਪਰਮੇਸ਼ਰ ਨਾ ਭੁਲੇ, ਉਹ ਸੰਤ ਹੈ, ਭਾਵੇਂ ਖੇਤੀ ਕਰਦਾ ਹੈ, ਭਾਵੇਂ ਦੁਕਾਨ ਕਰਦਾ ਹੈ, ਚਾਹੇ ਉਹ ਟਰੱਕ ਚਲਾਉਂਦਾ ਹੈ, ਚਾਹੇ ਉਹ ਫੌਜ ਵਿਚ ਹੈ, ਚਾਹੇ ਉਹ ਕਿਸੇ ਡੇਰੇ ਵਿਚ ਬੈਠਾ ਹੈ; ਸ਼੍ਰਦਤ ਇਹ ਹੈ ਕਿ ਉਹ ਕਦੇ ਵੀ ਭੁਲੇ ਨਾ। ਸੋ ਜਦੋਂ ਅਸੀਂ ਜਾਗੇ ਹੋਏ ਦੀ ਸੰਗਤ ਕਰਾਂਗੇ ਤਾਂ ਸਾਨੂੰ ਵੀ ਜਾਗ ਆ ਜਾਵੇਗੀ। ਜਾਗਿਆਂ ਦੀ ਸੰਗਤ ਵਾਲੇ ਜਗਾ ਦੇਣਗੇ, ਸੁਤਿਆਂ ਦੀ ਸੰਗਤ ਵਾਲੇ ਸੁਆ ਦੇਣਗੇ। ਜੇ ਅੰਨਾ ਹੈ -

ਅੰਧਾ ਆਗੂ ਜੇ ਬੀਐ ਕਿਉ ਪਾਧਰੁ ਜਾਣੈ॥

ਪੰਨਾ - 767

ਸਾਧ ਸੰਗਤ ਜੀ! ਗੁਰੂ ਗ੍ਰੰਥ ਸਾਹਿਬ ਤੋਂ ਬਾਹਰਲੀ ਗੱਲ ਨਾ ਸੁਣੋ ਬਿਲਕੁਲ ਵੀ, ਜੇ ਸੁਣੋਗੇ ਤਾਂ ਭੁਲ ਜਾਓਗੇ, ਮਨ ਦੀਆਂ ਗੱਲਾਂ ਨਾ ਸੁਣੋ ਨਹੀਂ ਤਾਂ ਭੁਲ ਜਾਵਾਂਗੇ। ਮਨ ਦੇ ਮਗਰ ਨਹੀਂ ਲਗਣਾ, ਬਾਣੀ ਦੇ ਮਗਰ ਲਗਣਾ ਹੈ। ਮਨ ਦੀਆਂ ਤਾਂ ਕਲਪਤ ਗੱਲਾਂ ਹੁੰਦੀਆਂ ਹਨ। ਬਾਣੀ ਨੂੰ ਸੁਣ ਕੇ ਮਿਹਨਤ ਕਰੋ। ਬਾਰ ਬਾਰ ਸੰਸਾਰ ਤੇ ਨਹੀਂ ਆਉਣਾ; ਜਦੋਂ ਚਲੇ ਗਏ, ਪਤਾ ਹੀ ਨਹੀਂ ਰਹਿਣਾ ਕਿ ਕਿਥੇ ਚਲੇ ਗਏ।

ਕੇਵਲ ਉਹਨਾਂ ਨੇ ਹੀ ਤਰਨਾ ਹੈ, ਜੋ ‘ਨਾਮ’ ਦੇ ਮਗਰ ਲਗ ਗਏ -

ਏਕੁ ਸਥਦੁ ਮੇਰੈ ਪ੍ਰਾਨਿ ਬਸਤੁ ਹੈ

ਭਹੁੜਿ ਜਨਮਿ ਨ ਆਵਾ॥

ਪੰਨਾ - 795

ਸੋ ਮੁੜ ਕੇ ਜਨਮ ਮਰਨ ਦੇ ਚੱਕਰ ਵਿਚੋਂ ਨਿਕਲ ਜਾਈਏ, ਅਰਦਾਸ ਕਰਿਆ ਕਰੋ ਕਿ ਵਾਹਿਗੁਰੂ ਆਪਣਾ ਜੱਸ ਗਾਉਣ ਦਾ ਬਲ ਬਖਸ਼ੇ। ਅਸੀਂ ਚੁਪ ਕਰਕੇ ਨਾ ਬੈਠੀਏ, ਤੇਰਾ ਜਸ ਗਾਈਏ, ਘਰ ਛਡਿਆ, ਆਰਾਮ ਛਡਿਆ, ਹੁਣ ਤੇਰਾ ਜਸ ਗਾਈਏ।

ਧਾਰਨਾ - ਓਹੀਓ ਜਸ ਗਾਉਂਦੇ ਨੇ,

ਭਾਉਂਦੇ ਜੋ ਤੈਨੂੰ ਮਾਲਕਾ -2, 2.

ਭਾਉਂਦੇ ਜੋ ਤੈਨੂੰ ਮਾਲਕਾ -2, 2.

ਓਹੀਓ ਜਸ ਗਾਉਂਦੇ ਨੇ,..... -2.

ਸੋ ਇਸ ਤਰ੍ਹਾਂ ਬੇਨਤੀ ਹੈ ਕਿ ਵਾਹਿਗੁਰੂ ਨੂੰ ਯਾਦ ਰਖੋ -

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥

ਪੰਨਾ - 2

ਉਹਨੂੰ ਨਾ ਭੁਲਾਓ ਕਿਉਂਕਿ ਉਹ ਪਾਲਦਾ ਹੈ, ਮਾਂ ਦੇ ਪੇਟ ਵਿਚ ਪਾਲਦਾ ਹੈ -

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ

ਸੋ ਕਿਉ ਮਨਹੁ ਵਿਸਾਰੀਐ॥

ਮਨਹੁ ਕਿਉ ਵਿਸਾਰੀਐ ਏਵਭਾ ਦਾਤਾ

ਜਿ ਅਗਨਿ ਮਹਿ ਆਹਾਰੁ ਪਹੁਚਾਵਦੇ॥ ਪੰਨਾ - 920

ਜਿਹੜਾ ਅੱਗ ਵਿਚ ਰਖਦਾ ਹੈ; ਮੇਦੇ ਵਿਚ ਜਠਰਾ ਅਗਨ ਹੈ। ਮੁਲੀ ਖਾ ਲਓ, ਮਿਹਦੇ ਵਿਚ ਜਾ ਕੇ ਪਹਿਲਾਂ ਗਲ ਜਾਏਗੀ। ਅੱਗ ਤੇ ਰਿਨ੍ਹਦਿਆਂ ਦੇਰ ਲਗੇਗੀ। ਐਸੀ ਅਗਨ ਵਿਚ ਪਰਮੇਸ਼ਰ ਰਖਦਾ ਹੈ। ਬਾਹਰ ਆਉਂਦੇ ਹਨ ਤਾਂ ਤਾਂ ਵੀ ਰਖਦਾ ਹੈ, ਸਦਾ ਹੀ ਹਰ ਥਾਂ ਤੇ ਰਾਖੀ ਕਰਦਾ ਹੈ।

ਗੋਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ॥

ਸੜ ਅਨੇਕ ਚਲਾਵਤ ਘਾਵ, ਤਉ ਤਨ ਏਕ ਨ ਲਾਗਨ ਪਾਵੈ॥

ਰਾਖਤ ਹੈ ਅਪਨੋ ਕਰ ਦੈ ਕਰ, ਪਾਪ ਸੁੰਹ ਨ ਭੇਟਨ ਪਾਵੈ॥

ਔਰ ਕੀ ਬਾਤ ਕਹਾ ਕਹ ਤੋ ਸੋ, ਸੁ ਪੇਟ ਹੀ ਕੇ ਪਟ ਬੀਰ ਬਚਾਵੈ॥

ਅਕਾਲ ਉਸਤਤਿ ਵਿਚੋਂ

ਜਿਹੜਾ ਮਾਂ ਦੇ ਪੇਟ ਵਿਚ ਰਖਿਆ ਕਰਦਾ ਹੈ, ਸ਼ਤਰੂਆਂ ਤੋਂ ਬਚਾਉਂਦਾ ਹੈ ਫਿਰ ਉਸਨੂੰ ਕਿਉਂ ਭੁਲਾਉਂਦੇ ਹੈ। ਸਾਧ ਸੰਗਤ ਜੀ! ਉਸ ਨੂੰ ਯਾਦ ਰਖੋ। ਵਾਹਿਗੁਰੂ ਵਾਹਿਗੁਰੂ ਕਹਿ ਕੇ ਯਾਦ ਰਖੋ, ਕੋਈ ਰਾਮ ਰਾਮ ਕਹਿ ਕੇ ਯਾਦ ਰਖੋਗਾ। ਉਹ ਤਾਂ ਇਕ ਹਸਤੀ ਹੈ। ਸੋ ਹੁਣ ਸੋਚਣ ਦੀ ਗੱਲ ਇਹ ਹੈ ਕਿ ਕਿਹੜਾ ਰਸਤਾ ਪਰਮੇਸ਼ਰ ਕੌਲ ਪਹੁੰਚਣ ਵਾਸਤੇ ਅਪਣਾਇਆ ਜਾਏ ਜਿਸ ਨਾਲ ਜੰਮਣ ਮਰਣ ਦਾ ਚੱਕਰ

ਖਤਮ ਹੋ ਜਾਵੇ। ਜੋ ਸੰਸਾਰੀ ਦੁਖ ਚਿੰਬੜੇ ਹੋਏ ਹਨ, ਉਹਨਾਂ ਤੋਂ ਛੁਟਕਾਰਾ ਹੋ ਜਾਵੇ।

ਉਹ ਪਉੜੀ ਕਿਸ ਪਲੇਟ ਫਾਰਮ ਤੇ ਖੜ੍ਹੀ ਕੀਤੀ ਜਾਵੇ। ਜਦੋਂ ਤਕ ਆਦਮੀ ਦੇ ਅੰਦਰ ਗੁਣ ਪੈਦਾ ਨਹੀਂ ਹੁੰਦੇ, ਉਦੋਂ ਤਕ ਸਹੀ ਅਰਥਾਂ ਵਿਚ ਭਗਤੀ ਨਹੀਂ ਕੀਤੀ ਜਾ ਸਕਦੀ ਜਿਸ ਦੇ ਕਰਨ ਨਾਲ ਸਭ ਦੁਖਾਂ ਦਾ ਨਾਸ ਹੋ ਜਾਵੇ। ਗੁਣ ਜ਼ਰੂਰੀ ਚੀਜ਼ ਹੈ, ਅਵਗੁਣ ਕਢਣੇ ਆਦਮੀ ਦੇ ਵਸ ਤੋਂ ਬਾਹਰ ਹੈ, ਕੱਢ ਨਹੀਂ ਸਕਦਾ। ਜਿੰਨੀ ਦੇਰ ਤਕ ਪੁਰਨ ਪੁਰਸ਼ ਨਾਲ ਮੇਲ ਨ ਹੋਵੇ, ਗੁਰੂ ਦਾ ਪਿਆਰ ਹਿਰਦੇ ਵਿਚ ਨਾ ਵਸੋ। ਮਹਾਰਾਜ ਦਾ ਫੁਰਮਾਨ ਹੈ ਕਿ ਜੋ ਆਦਮੀ ਦਾ ਮਨ ਹੈ, ਕ੍ਰੋੜਾਂ ਜਨਮਾਂ ਦਾ ਸਫਰ ਕਰਦੇ ਕਰਦੇ ਸੰਸਕਾਰਾਂ ਦੀ ਮੈਲ ਨਾਲ ਐਨਾ ਮੈਲਾ ਹੋ ਗਿਆ ਕਿ ਕਾਲੇ ਤੋਂ ਵੀ ਸਿਆਹ ਬਣ ਗਿਆ -

**ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ॥
ਖੰਨਲੀ ਧੱਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ॥**

ਪੰਨਾ - 651

ਮਹਾਰਾਜ ਕਹਿੰਦੇ ਜੇ ਕੋਹਲੂ ਦੀ ਲੀਰ ਨੂੰ ਸੌਂ ਵਾਗੀ ਵੀ ਧੋ ਲਈਏ ਤਾਂ ਵੀ ਉਹ ਆਪਣੇ ਅਸਲੀ ਰੰਗ ਵਿਚ ਨਹੀਂ ਆਉਂਦੀ। ਉਹਦਾ ਹੱਲ ਇਸ ਤਰ੍ਹਾਂ ਦਸਦੇ ਹਨ ਕਿ ਗੁਰੂ ਕੋਲ ਸਾਬਣ ਹੁੰਦਾ ਹੈ, ਉਹ ਸਾਬਣ ਗੁਰੂ ਦਾ ਪਿਆਰ ਹੁੰਦਾ ਹੈ, ਨਾਮ ਹੁੰਦਾ ਹੈ। ਜਦੋਂ ਤਕ ਉਹਦੇ ਨਾਲ ਅਸੀਂ ਪਿਆਰ ਪੈਦਾ ਨਹੀਂ ਕਰਦੇ, ਮਨ ਦੀ ਮੈਲ ਦੂਰ ਨਹੀਂ ਹੁੰਦੀ।

ਭਰੀਐ ਮਤਿ ਪਾਪਾ ਕੈ ਸੰਗਿ॥

ਓਹ ਧੋਧੇ ਨਾਵੈ ਕੈ ਸੰਗਿ॥

ਪੰਨਾ - 4

ਪਿਆਰ ਹੋ ਜਾਵੇ ਤਾਂ ਨਾਮ ਦਾ ਰੰਗ ਚੜ੍ਹ ਜਾਂਦਾ ਹੈ, ਜਿਹੜੇ ਅੰਦਰ ਅੰਗੁਣ ਭਰੇ ਪਏ ਹਨ ਉਹ ਬਦਲਣੇ ਸ਼ੁਰੂ ਹੋ ਜਾਂਦੇ ਹਨ। ਜਦੋਂ ਤਕ ਅੰਦਰ ਸ਼ਬਦ ਨਹੀਂ ਜਾਗਦਾ, ਹੱਠ ਨਾਲ ਕੋਈ ਬੰਦਾ ਠੀਕ ਨਹੀਂ ਹੋ ਸਕਦਾ, ਇਹ ਖਿਆਲ ਦਿਮਾਗ ਵਿਚੋਂ ਬਿਲਕੁਲ ਕੱਢ ਦੇਣਾ ਚਾਹੀਦਾ ਹੈ। ਮਹਾਰਾਜ ਕਹਿੰਦੇ ਮਨੁਖ ਦੀ ਜੋ ਬਿਰਤੀ ਹੈ, ਦੇਖਣ ਵਾਸਤੇ ਤਾਂ ਉਹ ਮਨੁਖ ਲਗਦਾ ਹੈ, ਪਰ ਉਹ ਪਸੂ ਤੋਂ ਵੀ ਬਦਤਰ ਹੈ; ਪਸੂ ਅਜੇ ਫੇਰ ਚੰਗਾ ਹੈ ਪਰ ਮਨੁਖ ਜੋ ਬਿਰਤੀ ਹੀਣਾ ਹੈ, ਜਿਸਦੀ ਸੁਰਤ ਸੁੱਤੀ ਪਈ ਹੈ, ਉਹ ਪਸੂ ਤੋਂ ਵੀ ਹੋਠਾਂ ਹੈ। ਬਾਣੀ ਦਾ ਫੁਰਮਾਨ ਹੈ -

ਆਵਨ ਆਏ ਸਿਸਟਿ ਮਹਿ ਬਿਨੁ ਬੂਝੇ ਪਸੁ ਛੋਰ॥

ਪੰਨਾ - 251

ਮਹਾਰਾਜ ਨੇ ਉਸ ਨਾਲ ਵਿਸ਼ੇਸ਼ਣ ਲਾਇਆ ਹੈ 'ਪਸੂ ਛੋਰ' ਪਸੂ ਵੀ ਉਹ ਕਿਹਾ ਹੈ ਜਿਹੜਾ ਸਾਰੀਆਂ ਅਵਸਥਾ ਤੋਂ ਹੇਠਾਂ ਗਿਣਿਆ ਜਾਂਦਾ ਹੈ। ਵੈਸੇ ਜੇ ਤੁਲਨਾ ਕੀਤੀ ਜਾਵੇ ਤਾਂ ਨਾਮ ਤੋਂ ਹੀਣਾ ਪੁਰਸ਼ 'ਬਿਨੁ ਬੂਝੇ' ਕਿਹਾ ਹੈ। ਬੁਝਣਾ ਕੀ ਹੈ? 'ਨਾਮ'। ਜੋ ਨਾਮ ਤੋਂ ਹੀਣਾ ਪੁਰਸ਼ ਹੈ ਜੇ

ਉਸ ਨੂੰ ਪਸੂ ਕਿਹਾ ਜਾਵੇ ਤਾਂ ਇਹ ਪਸੂ ਦੀ ਨਿਰਾਦਰੀ ਕਰਨਾ ਹੈ, ਪਸੂ ਦੀਆਂ ਭਾਵਨਾਵਾਂ ਨੂੰ ਦੁਖੀ ਕਰਨਾ ਹੈ। ਪਸੂ ਦੀ ਬੇਵਸੀ ਦਾ ਫਾਇਦਾ ਉਠਾ ਕੇ, ਉਸ ਮਨੁਖ ਦੀ ਤੁਲਨਾ ਪਸੂ ਨਾਲ ਕਰਦੇ ਹਾਂ ਕਿਉਂਕਿ ਪਸੂ ਆਪਣੀ ਵਕਾਲਤ ਨਹੀਂ ਕਰਦਾ, ਉਹ ਆਪਣੇ ਗੁਣ ਦਸ ਨਹੀਂ ਸਕਦਾ। ਪਰ ਕਦੀ ਇਨਸਾਨ ਕਸਵੱਟੀ ਦੀ ਤੱਕੜੀ ਤੇ ਤੋਲਦਾ ਹੈ ਤਾਂ ਉਹ ਸ਼ਰਮਸਾਰ ਹੋ ਜਾਂਦਾ ਹੈ ਕਿ ਹੈ? ਪਸੂ ਤਾਂ ਫੇਰ ਮੇਰੇ ਨਾਲੋਂ ਚੰਗਾ ਹੈ, ਇਹ ਮੈਨੂੰ ਕਿੰਨੀਆਂ ਚੀਜ਼ਾਂ ਦਿੰਦਾ ਹੈ, ਇਹ ਨਿੰਦਿਆ ਨਹੀਂ ਕਰਦਾ, ਮੈਂ ਨਿੰਦਿਆ ਕਰਦਾ ਹਾਂ। ਨਿੰਦਿਆਂ ਕਰਨ ਨਾਲ ਕੀ ਹੁੰਦਾ ਹੈ? ਘੋਰ ਨਰਕਾਂ ਵਿਚ ਵਾਸਾ ਮਿਲਦਾ ਹੈ।

**ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ॥
ਮੁਰ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ॥**

ਪੰਨਾ - 755

ਪਸੂ ਫਿਰ ਸਾਡੇ ਨਾਲੋਂ ਚੰਗਾ ਹੋ ਗਿਆ, ਉਸਦੀ ਗਿਰਾਵਟ ਨਹੀਂ ਹੁੰਦੀ ਪਰ ਸਾਡੀ ਤਾਂ ਗਿਰਾਵਟ ਹੁੰਦੀ ਹੈ। ਪਸੂ ਕਿਸੇ ਦੀ ਚੁਗਲੀ ਨਹੀਂ ਕਰਦਾ। ਉਸਦੇ ਵਿਚ ਇਕ ਅੰਗੁਣ ਹੈ ਕਿ ਉਹ ਦੂਜੇ ਦਾ ਖੋਹ ਕੇ ਖਾ ਲੈਂਦਾ ਹੈ। ਜੇ ਜੋਗਾਵਰ ਹੈ ਤਾਂ ਸਿੰਗ ਮਾਰ ਕੇ ਦੂਜੇ ਨੂੰ ਖੁਰਲੀ ਤੋਂ ਹਟਾ ਦਿੰਦਾ ਹੈ ਤੇ ਆਪ ਖਾਣ ਲਗ ਜਾਂਦਾ ਹੈ। ਇਹ ਅੰਗੁਣ ਮਨੁਖ ਵਿਚ ਵੀ ਹੈ। ਦੂਜੇ ਦਾ ਧਨ ਖੋਹ ਲੈਣਾ, ਅਨੇਕਾਂ ਕਿਸਮਾਂ ਦੇ ਵਲ ਛਲ ਕਰਕੇ ਰਿਸ਼ਵਤ ਲੈਂਦਾ ਹੈ, ਧੋਖੇ ਕਰਦਾ ਹੈ, ਮਿਲਾਵਟਾਂ ਕਰਦਾ ਹੈ, ਝੂਠ ਬੋਲਦਾ ਹੈ, ਛਲ ਕਰਦਾ ਹੈ, ਕਪਟ ਕਰਦਾ ਹੈ, ਮਨੁਖ ਦੇ ਅੰਦਰ ਕਿਤਨੇ ਜ਼ਿਆਦਾ ਅੰਗੁਣ ਹਨ। ਮਹਾਰਾਜ ਕਹਿੰਦੇ, ਵਧੀਆ ਖਾਂਦਾ ਪੀਂਦਾ ਹੈ, ਪਰ ਪਸੂ ਦੀ ਤਰ੍ਹਾਂ ਸੌਂ ਜਾਂਦਾ ਹੈ। ਮਨੁਖ ਦਾ ਸੌਣਾ ਨਾਮ ਤੋਂ ਬਿਨਾਂ ਪਸੂ ਦੇ ਨਾਲ ਮਿਲਦਾ ਜੁਲਦਾ ਹੈ, ਪਰ ਜੋ ਮਨੁਖ ਹੈ ਅਗਰ ਇਸਦੀ ਕੀਮਤ ਲਗਾਈਏ ਕਿ ਇਸਦੇ ਅੰਦਰ ਕੀ ਕੀ ਚੀਜ਼ਾਂ ਹਨ, ਇਹਦੇ ਅੰਦਰ ਪੋਟਾਸ਼ੀਅਮ ਕਿੰਨਾ ਹੈ? ਸੋਡੀਅਮ ਕਿੰਨਾ ਹੈ? ਮਰੇ ਹੋਏ ਆਦਮੀ ਦੀ chemical value ਰਸਾਇਣਕ ਕੀਮਤ ਕਿਤਨੀ ਹੈ? ਤਾਂ ਇਹ ਕੇਵਲ ਤੀਹ ਕੁ ਰੂਪੈ ਦੀ ਬਣਦੀ ਹੈ, ਲੇਕਿਨ ਮਰੇ ਹੋਏ ਜਾਨਵਰ ਦੀ ਕੀਮਤ ਕਿਤਨੀ ਹੈ?

ਜੇਕਰ ਹਾਥੀ ਮਰ ਜਾਵੇ ਤਾਂ ਉਸ ਦੇ ਦੰਦਾਂ ਦਾ ਹੀ ਕਿੰਨਾ ਮੁਲ ਹੈ, ਹਜ਼ਾਰਾਂ ਰੂਪੈ ਪੈ ਜਾਂਦਾ ਹੈ। ਉਹਦੀਆਂ ਹੱਡੀਆਂ ਕੰਮ ਆਉਂਦੀਆਂ ਹਨ। ਬਕਰਾ ਮਰ ਜਾਂਦਾ ਹੈ। ਉਸਦਾ ਚਮੜਾ ਤਬਲੇ ਨੂੰ ਲਗਦਾ ਹੈ। ਜੇਕਰ ਢੋਲਕ ਨਾ ਹੋਵੇ ਤਾਂ ਸੰਗੀਤ ਅਧੂਰਾ ਹੋ ਜਾਂਦਾ ਹੈ, ਇਹ ਉਹਦੀ ਖੱਲ ਨਾਲ ਬਣਦਾ ਹੈ। ਸਾਧੂ ਮਹਾਂਪੁਰਸ਼ ਤੀਰਥ ਯਾਤਰਾ ਕਰਦੇ ਹਨ, ਰੋਜ਼ ਦੀ ਕਿਰਿਆ ਕਰਦੇ ਹਨ, ਜੇਕਰ ਸਾਰੇ ਪੈਰ ਨੰਗੇ ਰੱਖਣ ਤਾਂ ਸਾਰੇ ਕਾਰਜ ਕਿਵੇਂ ਕਰ ਸਕਦੇ ਹਨ। ਇਹ ਪਸੂ ਦੀ ਹੀ ਖੱਲ ਹੈ ਜਿਹੜੀ ਸਾਨੂੰ ਯਾਤਰਾ ਕਰਵਾ ਦਿੰਦੀ ਹੈ।

ਕਿੰਨਾ ਆਰਾਮ ਪਹੁੰਚਾਉਂਦੀ ਹੈ, ਮਰਨ ਤੋਂ ਬਾਅਦ ਵੀ ਕਿੰਨਾ ਅਰਾਮ ਪਹੁੰਚਾਉਂਦੀ ਹੈ। ਮਨੁਖ ਮਰਨ ਤੋਂ ਬਾਅਦ ਕੋਈ ਵੀ ਆਰਾਮ ਨਹੀਂ ਪਹੁੰਚਾ ਸਕਦਾ। ਪਸੂਆਂ ਦੇ ਹੱਡ ਵਿਕਦੇ ਹਨ, ਖਾਦ ਬਣਦੀ ਹੈ, ਕਿੰਨੀਆਂ ਚੀਜ਼ਾਂ ਬਣਦੀਆਂ ਹਨ। ਪਸੂ ਤਾਂ ਫੇਰ ਸਾਡੇ ਨਾਲੋਂ ਚੰਗਾ ਹੋਇਆ। ਖਲ ਖਾਂਦਾ ਹੈ, ਪਠੌ ਖਾਂਦਾ ਹੈ, ਫੇਰ ਸਾਡੇ ਪੀਣ ਵਾਸਤੇ ਦੁਧ ਦਿੰਦਾ ਹੈ, ਉਹਦੇ ਵਿਚ ਸਾਰੇ ਹੀ ਵਿਟਾਮਿਨ ਹਨ। ਦੁਧ ਪੀਂਦੇ ਹਾਂ, ਮਠਿਆਈਆਂ ਖਾਂਦੇ ਹਾਂ, ਕਿਥੋਂ ਆਉਂਦੀਆਂ ਹਨ? ਇਹ ਪਸੂ ਦੇ ਰਿਹਾ ਹੈ ਸਾਨੂੰ। ਸੋ ਮਹਾਰਾਜ ਕਹਿੰਦੇ ਹਨ ਜੇ ਬੰਦੇ ਨੇ ਇਨਸਾਨੀਅਤ ਨਹੀਂ ਪਛਾਣੀ ਤਾਂ ਉਹ ਪਸੂ ਤੋਂ ਵੀ ਬਦਤਰ ਹੈ। ਦੁਨੀਆਂ ਵਿਚ ਕੋਈ ਐਸਾ ਜਾਨਵਰ ਨਹੀਂ ਹੈ ਜੋ ਆਪਣੀ ਨਸਲ ਦਾ ਖਾਤਮਾ ਕਰੇ, ਦੂਜੀਆਂ ਸਾਰੀਆਂ ਨਸਲਾਂ ਦਾ ਖਾਤਮਾ ਭਾਵੇਂ ਕਰ ਲਵੇ। ਸੱਪ ਹੈ, ਜੇ ਉਹ ਲੜੇ ਤਾਂ ਵਧ ਤੋਂ ਵਧ ਵੀ ਸੌ ਬੰਦੇ ਨੂੰ ਮਾਰ ਸਕਦਾ ਹੈ, ਜ਼ਹਿਰ ਬਣਦੀ ਹੈ, ਫੇਰ ਜਾ ਕੇ ਲੜਦਾ ਹੈ, ਮਾਰਿਆ ਜਾਂਦਾ ਹੈ।

ਇਕ ਮਨੁਖ ਐਸਾ ਹੈ ਕਿ ਇਕ ਐਟਮ ਬੰਬ ਬਣਾ ਕੇ ਲੱਖਾਂ ਬੰਦਿਆਂ ਨੂੰ ਮਾਰ ਸਕਦਾ ਹੈ। ਸਾਰੇ ਸੰਸਾਰ ਨੂੰ ਵੀ ਮਾਰ ਸਕਦਾ ਹੈ। ਫਿਰ ਉਹ ਇਨਸਾਨ ਤਾਂ ਨਹੀਂ ਕਹਾ ਸਕਦਾ। ਪਸੂ ਕਦੀ ਵੀ ਇਕੱਠੇ ਨਹੀਂ ਲੜਦੇ। ਇਹ ਮਨੁਖ ਜਿਹੜਾ ਹੈ, ਆਪਸ ਵਿਚ ਲੜਾਈਆਂ ਦੀਆਂ ਗੱਲਾਂ ਹੀ ਸੋਚਦਾ ਹੈ, ਹਰ ਵੇਲੇ ਸਕੀਮਾਂ ਬਣਾਈ ਜਾਂਦਾ ਹੈ ਕਿ ਅੱਜ ਇਹਨੂੰ ਮਾਰਨਾ ਹੈ, ਕੱਲ ਉਹਨੂੰ ਮਾਰਨਾ ਹੈ। ਸੋ ਮਹਾਰਾਜ ਕਹਿੰਦੇ ਤੁਸੀਂ ਤੁਲਨਾ ਕਰੋ, ਮੁਕਾਬਲਾ ਕਰੋ ਕਿ ਤੁਸੀਂ ਤਾਂ ਮਨੁਖ ਹੋ, ਉਹ ਵਿਚਾਰਾ ਪਸੂ ਹੈ। ਕੇਵਲ ਇਕ ਗੁਰੂ ਹੈ ਜਿਹੜਾ ਮਨੁਖ ਤੋਂ ਦੇਵਤਾ ਬਣਾ ਸਕਦਾ ਹੈ।

ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ॥
ਪੰਨਾ - 462

ਗੁਰੂ ਪਸੂ ਤੋਂ ਵੀ ਦੇਵਤਾ ਬਣਾ ਦਿੰਦਾ ਹੈ।

ਜੇਕਰ ਜ਼ਿਕਰ ਕੀਤਾ ਗਿਆ ਸੀ ਸੱਜਣ ਦਾ, ਉਸਦੇ ਅੰਦਰ ਕਿੰਨੀ ਵੱਡੀ ਪਸੂ ਬਿਰਤੀ ਪ੍ਰਧਾਨ ਸੀ। ਯਾਤਰੂ ਆਉਂਦੇ ਹਨ ਮੰਦਰ ਦੇਖ ਕੇ, ਮਸਜਿਦ ਦੇਖ ਕੇ, ਉਹਨਾਂ ਦੇ ਮਨ ਵਿਚ ਹੁਲਾਗਾ ਆਉਂਦਾ ਸੀ ਕਿ ਜੇਕਰ ਅਸੀਂ ਏਥੇ ਰਾਤ ਕਟੀਏ ਤਾਂ ਬੜਾ ਆਰਾਮ ਮਿਲੇਗਾ ਤੇ ਅਸੀਂ ਮਹਿਨ੍ਹਜ਼ ਰਹਾਂਗੇ, ਸੁਰਖਿਅਤ ਰਹਾਂਗੇ। ਏਨੇ ਨੂੰ ਕੀ ਦੇਖਦੇ ਹਨ ਕਿ ਇਕ ਬਹੁਤ ਸਜਿਆ ਧਜਿਆ ਹੋਇਆ ਬੰਦਾ, ਜਿਸਨੇ ਮੱਥੇ ਤੇ ਤਿਲਕ ਲਾਇਆ ਹੋਇਆ ਹੈ, ਹੱਥ ਵਿਚ ਮੁਸਲਮਾਨਾਂ ਵਾਲੀ ਤਸਥੀ ਫੜੀ ਹੋਈ ਹੈ। ਅੱਧਾ ਮੁਸਲਮਾਨ ਲਗੇ ਅੱਧਾ ਹਿੰਦੂ ਲਗੇ। ਹਿੰਦੂ ਨੂੰ ਇਸ਼ਾਰਾ ਕਰਦਾ ਹੈ ਕਿ ਠਾਕੁਰ-ਦੁਆਰੇ ਜਾ ਕੇ ਆਰਾਮ ਕਰ, ਮੁਸਲਮਾਨ ਨੂੰ ਪੁਛਦਾ ਹੈ ਫਜ਼ਲ ਦੀ ਨਿਮਾਜ਼ ਪੜ੍ਹ ਲਈ? ਜੇ ਨਹੀਂ ਪੜ੍ਹੀ ਤਾਂ ਜਾ ਕੇ ਪੜ੍ਹ ਲੈ। ਬੰਦਿਆਂ ਨੂੰ ਭਰੋਸੇ ਵਿਚ ਲੈ ਕੇ ਗੁਪਤ ਕਮਰਿਆਂ ਵਿਚ ਲੈ ਜਾਂਦਾ ਸੀ, ਫਿਰ ਖਾਣੇ

ਵਿਚ ਜ਼ਹਿਰ ਮਿਲਾ ਕੇ ਉਹਨਾਂ ਨੂੰ ਦੇ ਦਿੰਦਾ ਸੀ, ਸਾਮਾਨ ਲੁਟ ਲੈਂਦਾ ਸੀ। ਫਿਰ ਮਿਤਕ ਸਰੀਰ ਨੂੰ, ਜੋ ਵਖਰੀਆਂ ਵਖਰੀਆਂ ਕੋਠੜੀਆਂ ਬਣਾਈਆਂ ਹੋਈਆਂ ਸਨ, ਉਹਨਾਂ ਵਿਚ ਸੁਟ ਦਿੰਦਾ ਸੀ, ਪਸੂਆਂ ਤੋਂ ਵੀ ਹਜ਼ਾਰਾਂ ਦਰਜੇ ਬੱਦਤਰ ਮਨੁਖ ਸੀ। ਉਥੇ ਗੁਰੂ ਨਾਨਕ ਸਾਹਿਬ ਗਏ, ਉਸ ਨਾਲ ਗੁਰੂ ਨਾਨਕ ਸਾਹਿਬ ਨੇ ਗੱਲ ਨਾ ਕੀਤੀ, ਕੋਈ ਬਾਤ ਚੀਤ ਨਹੀਂ ਕੀਤੀ। ਸਾਡੇ ਵਾਂਗਣ ਇਸ ਤਰ੍ਹਾਂ ਬੈਠਣ ਨਹੀਂ ਦਿੱਤਾ ਅਤੇ ਨਾ ਹੀ ਲੈਕਚਰ ਦਿੱਤਾ ਗੁਰੂ ਨਾਨਕ ਸਾਹਿਬ ਨੇ ਜਿੰਦਗੀ ਦੇ ਅੰਦਰ ਬਹੁਤ ਘਟ ਬਾਤ ਕੀਤੀ ਹੈ। ਇਕ ਦੋ ਅਖਰ ਉਚਾਰੇ ਹਨ ਜੋ ਜਨਮ ਸਾਖੀ ਵਿਚ ਆਉਂਦਾ ਹੈ, ਉਹ ਏਹੀ ਆਉਂਦਾ ਹੈ। ਮਰਦਾਨਿਆ ਬਾਣੀ ਆਈ ਹੈ ਤੂੰ ਰਬਾਬ ਸੁਰ ਕਰ। ਉਹ ਗਾਊਂਦੇ ਸਨ। ਉਸ ਵਿਚ ਇਤਨੀ ਤਾਸੀਰ ਸੀ ਕਿ ਉਸ ਨੂੰ ਕੋਈ ਸਹਿ ਨਹੀਂ ਸੀ ਸਕਦਾ। ਉਹ ਸੁਣਦਿਆਂ ਸੁਣਦਿਆਂ ਹੀ ਗਹਿਰ ਗੰਭੀਰ ਹੋ ਗਿਆ -

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ॥
ਯੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ॥
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਦਿ॥
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ॥ ਪੰਨਾ - 729

ਜਦੋਂ ਬਾਰ ਬਾਰ ਮਹਾਰਾਜ ਨੇ ਕਿਹਾ, ਸਜਣਾ! ਸਜਣ ਉਹ ਹੁੰਦੇ ਹਨ ਜਿਹੜੇ ਦਰਗਾਹ ਵਿਚ ਵੀ ਨਾਲ ਜਾਣ। ਐ ਸਜਣਾ! ਤੇਰਾ ਨਾਉਂ ਤਾਂ ਬਹੁਤ ਸੋਹਣਾ ਹੈ। ਸੱਜਣ ਸੋਚਣ ਲਗ ਪਿਆ ਕਿ ਇਹ ਤਾਂ ਮੈਨੂੰ ਕਹਿ ਰਹੇ ਹਨ। ਹੁਣ ਮੈਨੂੰ ਪਤਾ ਲਗ ਰਿਹਾ ਹੈ ਕਿ ਮੈਂ ਤਾਂ ਕੁ-ਸਜਣ ਹਾਂ, ਸਜਣ ਨਹੀਂ ਹਾਂ। ਮੇਰੇ ਕੰਮ ਤਾਂ ਮਿਤਰਾਂ ਵਾਲੇ ਨਹੀਂ ਹਨ। (A friend in need is a friend indeed) ਸਜਨ (ਮਿਤਰ) ਤਾਂ ਉਹ ਹੈ ਜੋ ਲੋੜ ਵੇਲੇ ਕੰਮ ਆਵੇ। ਮੈਂ ਤਾਂ ਮਿਤਰ ਨਾ ਹੋਇਆ, ਮੈਂ ਤਾਂ ਦੁਸ਼ਮਨ ਹੋਇਆ। ਅੰਦਰੋਂ ਮੈਲ ਉਘੜ ਰਹੀ ਹੈ, ਅਸਲੀ ਤਸਵੀਰ ਸਾਹਮਣੇ ਆ ਰਹੀ ਹੈ। ਘਬਰਾ ਗਿਆ, ਉਸ ਤੋਂ ਵੀ ਅੱਗੇ ਆ ਗਿਆ -

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ॥
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ॥ ਪੰਨਾ - 729

ਉਤੋਂ ਸ਼ਕਲ ਧਾਰ ਲਈ, ਰਹਿਤਾਂ ਬਹਿਤਾਂ ਵਿਚ ਪੱਕਾ ਦਿਸਣ ਲੱਗਾ, ਚੌਲਾ ਪਾ ਲਿਆ, ਪੀਲਾ ਚੌਲਾ ਪਾ ਲਿਆ, ਹਰਾ ਪਾ ਲਿਆ, ਚਿੱਟਾ ਪਾ ਲਿਆ, ਪਰ ਅੰਦਰ ਲਾਲਸਾ ਲੱਗੀ ਹੋਈ ਹੈ ਕਿ ਮੈਂ ਕਿਵੇਂ ਇਹਨਾਂ ਨੂੰ ਲੁਟਾਂ, ਕਿਵੇਂ ਧੋਖਾ ਦਿਆਂ, ਕਿਵੇਂ ਬੇਈਮਾਨੀ ਕਰਾਂ, ਕਿਸ ਤਰ੍ਹਾਂ ਦੇ ਨਾਲ ਇਹਨਾਂ ਦੇ ਅੱਗੇ ਨਿਵਾਂ ਕਿ ਇਹ ਮੇਰੇ ਕਾਬੂ ਆ ਜਾਣ। ਮਹਾਰਾਜ ਜੀ ਕਹਿੰਦੇ ਕਿ ਇਉਂ ਤਾਂ ਬੱਗਾ (ਸਫੇਦ) ਨਹੀਂ ਹੋ ਸਕਦਾ। ਕਪੜਿਆਂ ਨੇ ਤਾਂ ਬਣਾਉਣਾ ਨਹੀਂ, ਜਿੰਨੀ ਦੇਰ ਤਕ ਬਿਰਤੀ ਵਿਚ ਪਰਿਵਰਤਨ ਨਹੀਂ ਹੁੰਦਾ, ਜਦੋਂ ਤਕ ਅੰਦਰੋਂ ਨਹੀਂ ਬਦਲਣਾ ਤੇਰੇ ਭੇਖ ਨੇ ਕਿਸੇ ਕੰਮ

ਨਹੀਂ ਆਉਣਾ। ਇਹ ਜਿਹੜੀਆਂ ਤੂੰ ਮਹਿਲ ਮਾੜੀਆਂ ਬਣਾ ਲਈਆਂ, ਇਹ ਅੰਦਰੋਂ ਖਾਲੀ ਹਨ, ਇਹ ਮਹਿਲ ਕਿਸੇ ਕੰਮ ਨਹੀਂ ਆਉਣੇ। ਅਖੀਰ ਤੇ ਆਪ ਜੀ ਫੁਰਮਾਉਂਦੇ ਹਨ ਕਿ ਜੇ ਅਗਲੇ ਰਸਤੇ ਦਾ ਧਿਆਨ ਆ ਜਾਵੇ ਕਿ ਜਿਸ ਰਸਤੇ ਤੋਂ ਜੀਵ ਆਤਮਾ ਨੇ ਜਾਣਾ ਹੈ ਉਹ ਰਸਤਾ ਬਹੁਤ ਅੱਖਾ ਹੈ। ਨਾਲ ਹੱਲ ਵੀ ਦਸ ਦਿਤਾ ਕਿ ਫੁਬਦਾ ਵੀ ਤਰ ਜਾਂਦਾ ਹੈ, ਜੇ ਸਤਿਗੁਰੂ ਦੀ ਓਟ ਲੈ ਲਵੇ। ‘ਸਜਣ’ ਸਮਝ ਗਿਆ ਕਿ ਅਜ ਪੂਰਾ ਆ ਗਿਆ। ਮਨ ਵਿਚੋਂ ਆਵਾਜ਼ ਆਈ ਕਿ ਸਜਣਾ! ਹੁਣ ਨਾ ਦੇਰ ਕਰ, ਪਾਪ ਬਖਸ਼ੇ ਜਾਣਗੇ। ਗੁਰੂ ਨਾਨਕ ਦੇ ਚਰਨ ਫੜ ਲਏ ਤੋਂ ਕਹਿਣ ਲੱਗਾ, ਮਹਾਰਾਜ! ਤੁਸੀਂ ਤਾਂ ਮੇਰੀ ਅੰਦਰ ਦੀ ਤਸਵੀਰ ਬਾਹਰ ਕਢ ਕੇ ਰਖ ਦਿੱਤੀ। ਐਡੀ ਵੱਡੀ ਮੇਰੀ ਮਾੜੀ ਤਸਵੀਰ ਖਿਚ ਦਿੱਤੀ। ਸਜਣ ਬਦਲ ਗਿਆ।

ਇਹ ਸਤਿਗੁਰੂ ਦੀ ਵਡਿਆਈ ਹੈ, ਬਦਲਾਅ ਦਿਤਾ, ਦਿਸ਼ਟੀ ਕਰ ਦਿੱਤੀ। ਕਹਿਣ ਲੱਗਾ, ਮਹਾਰਾਜ! ਮੈਨੂੰ ਕਹਿਣਾ ਨਹੀਂ ਆਉਂਦਾ। ਮੈਂ ਆਪਣੇ ਪਾਪ ਦਸਣਾ ਚਾਹੁੰਦਾ ਹਾਂ, ਮੇਰੇ ਨਾਲ ਚਲੋ। ਮਰਦਾਨਾ ਕਹਿਣ ਲੱਗਾ, ਪਾਤਿਸ਼ਾਹ! ਕਿਤੇ ਧੋਖਾ ਨਾ ਦੇਂਦਾ ਹੋਵੇ। ਮਹਾਰਾਜ ਕਹਿਣ ਲੱਗੇ, ਮਰਦਾਨਿਆਂ! ਜਿਹੜਾ ਧੋਖਾ ਦਿੰਦਾ ਸੀ, ਉਹ ਤਾਂ ਮਰ ਗਿਆ। ਇਹ ਹੁਣ ਸਚਮੁਚ ਸਜਣ ਆ ਗਿਆ। ਇਹਦੇ ਅੰਦਰ ਉਹ ਸਜਣ ਪੈਦਾ ਹੋ ਗਿਆ ਜਿਸਨੇ ਦੁਨੀਆਂ ਨੂੰ ਹੁਣ ਚਾਨਣ ਦੇਣਾ ਹੈ।

ਨਾਨਕ ਕਚੜਿਆ ਸਿਉ ਤੱਤਿ ਛੂਚਿ ਸਜਣ ਸੰਤ ਪਕਿਆ॥

ਪੰਨਾ - 1102

ਨਾਲ ਸਜਣ ਵੱਲ ਇਸ਼ਾਰਾ ਕਰ ਦਿੱਤਾ ਕਿ ਸਜਣ ਤਾਂ ਸੰਤ ਰੁੰਦੇ ਹਨ। ਉਹ ਕੀ ਕਰਦੇ ਹਨ?

ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ॥

ਪੰਨਾ - 1102

ਜਿਹਨਾਂ ਨੂੰ ਤੂੰ ਸਜਣ ਬਣਾਈ ਬੈਠਾ ਹੈਂ ਉਹ ਤਾਂ ਜੀਉਂਦੇ ਜੀਉਂਦੇ ਹੀ ਛਡ ਜਾਣਗੇ। ਜਿਹੜੇ ਸੰਤ ਸਜਣ ਨੇ, ਉਹ ਮਰਿਆਂ ਤੇ ਵੀ ਨਾਲ ਜਾਂਦੇ ਹਨ, ਉਥੇ ਵੀ ਸਹਾਇਤਾ ਕਰਦੇ ਹਨ।

ਇਕ ਸਾਖੀ ਆਉਂਦੀ ਹੈ ਕਿ ਭਿੰਡਰਾਂ ਵਾਲੇ ਮਹਾਂਪੁਰਸ਼ ਸੰਤ ਸੁੰਦਰ ਸਿੰਘ ਜੀ ਅਤੇ ਉਹਨਾਂ ਤੋਂ ਬਾਅਦ ਸੰਤ ਗੁਰਬਚਨ ਸਿੰਘ ਜੀ ਖਾਲਸਾ, ਆਪ ਗੁਰਦਾਸਪੁਰ ਗਏ ਹੋਏ ਹਨ। ਉਥੇ ਇਕ ਪ੍ਰੇਮੀ ਮਸਤੂਆਣੇ ਵਾਲੇ ਸੰਤਾਂ ਦੀ ਸੰਗਤ ਦਾ ਪੜ੍ਹਨ ਗਿਆ ਹੋਇਆ ਹੈ, ਉਸਦਾ ਨਾਮ ਸਰਦਾਰ ਸਿੰਘ ਸੀ। ਬਿਮਾਰ ਹੋ ਗਿਆ, ਸੁਨੇਹਾ ਆਇਆ। ਸੰਤਾਂ ਨੇ ਦੇਖਿਆ ਕਿ ਇਸਦਾ ਤਾਂ ਅੰਤ ਸਮਾਂ ਆ ਗਿਆ ਹੈ। ਸੰਤਾਂ ਨੇ ਪੁਛਿਆ, “ਸਿੰਘਾ! ਦਸ ਤੇਰਾ ਕੀ ਹਾਲ ਹੈ? ਕਹਿਣ ਲੱਗਾ ਮਹਾਰਾਜ ਤੁਹਾਡੀ ਇੱਤਜ਼ਾਰ ਹੀ ਕਰ ਰਿਹਾ ਸੀ ਕਿਉਂਕਿ ਜੋ ਸੱਜਣ ਨਾਲ ਚਲਣ ਵਾਲਾ ਹੈ, ਉਹ

ਸਾਹਮਣੇ ਖੜਾ ਹੈ। ਕਹਿੰਦੇ ਕੌਣ? ਕਹਿਣ ਲੱਗਾ, ਸੰਤ ਮਹਾਰਾਜ ਜੀ ਅਤਰ ਸਿੰਘ ਜੀ ਮਸਤੂਆਣੇ ਵਾਲੇ। ਕਹਿਣ ਲੱਗਾ ਕਿ ਉਹ ਮੈਨੂੰ ਲੈਣ ਆ ਗਏ ਹਨ ਕਿਉਂਕਿ ਮੈਂ ਉਹਨਾਂ ਦਾ ਬਣਿਆ ਹੋਇਆ ਸੀ। ਮੈਂ ਉਹਨਾਂ ਨੂੰ ਪਿਆਰ ਕਰਦਾ ਸੀ। ਸੱਜਣ ਉਹੋ ਹੀ ਹੈ ਜਿਹੜਾ ਦਰਗਾਹ ਵਿਚ ਨਾਲ ਜਾਵੇ, ਬਾਕੀ ਤਾਂ ਸਾਰਾ ਸੰਸਾਰ ਝੂਠੇ ਸੱਜਣ ਹਨ।

ਸੋ ਸਾਧ ਸੰਗਤ ਜੀ! ਗੁਰੂ ਵਿਚ ਸ਼ਕਤੀ ਹੁੰਦੀ ਹੈ ਜੋ ਨਾਮ ਦੀ ਇਕ ‘ਕਣੀ’ ਦਿੰਦਾ ਹੈ, ਜਿਸ ਨਾਲ ਆਦਮੀ ਦੇ ਵਿਚ ਪਰਿਵਰਤਨ ਹੋ ਜਾਂਦਾ ਹੈ। ਪਸੂਆਂ ਤੋਂ ਦੇਵਤਾ ਬਣ ਜਾਂਦਾ ਹੈ। ਦੇਵਤੇ ਤੋਂ ਵੀ ਉਪਰਲੀ ਅਵਸਥਾ ਪਾਪਤ ਕਰ ਲੈਂਦਾ ਹੈ। ‘ਜੀਵਨ ਮੁਕਤ’ ਅਵਸਥਾ ਪਾਪਤ ਹੋ ਜਾਂਦੀ ਹੈ। ਉਹਦੇ ਨਾਲ ਉਹ ਪਰਮੇਸ਼ਰ ਦਾ ਨਾਮ ਦਿੰਦਾ ਹੈ। ਅਸੀਂ ਨਾਮ ਬਾਰੇ ਨਹੀਂ ਸਮਝ ਸਕਦੇ ਜੋ ਕਿ ਸਭ ਤੋਂ ਵੱਡੀ ਸਮਸਿਆ ਹੈ ਕਿਉਂਕਿ ਨਾ ਤਾਂ ਅਸੀਂ ਨਾਮ ਦੇ ਰਸਤੇ ਤੇ ਚੱਲਣ ਦਾ ਇਰਾਦਾ ਬਣਾਉਂਦੇ ਹਾਂ ਤੇ ਨਾ ਹੀ ਸਮਝ ਸਕਦੇ ਹਾਂ ਕਿ ਨਾਮ ਕੀ ਹੈ? ਮਹਾਰਾਜ ਇਸ਼ਾਰਾ ਕਰਦੇ ਹਨ ਕਿ ਨਾਮ ਉਹ ਸ਼ਕਤੀ ਹੈ ਜੋ ਤੇਰੇ ਅੰਦਰ ਵੀ ਹੈ ਤੇ ਸਾਰੇ ਸੰਸਾਰ ਵਿਚ ਵੀ ਵਰਤ ਰਹੀ ਹੈ। ਇਹ ਜਿੰਨਾਂ ਸਾਰਾ ਸੰਸਾਰ ਹੈ, ਇਹ ਨਾਮ ਤੋਂ ਹੀ ਹੋਇਆ ਹੈ, ਉਹ ਨਾਮ ਸ਼ਬਦ ਹੈ ਜਿਸਨੇ ਸਾਰੀ ਸਿੱਖੀ ਨੂੰ ਧਾਰਨ ਕੀਤਾ ਹੋਇਆ ਹੈ। ਕਹਿੰਦਾ ਜੀ ਮੈਨੂੰ ਤਾਂ ਸੁਣਦਾ ਨਹੀਂ। ਸੁਣਦਾ ਇਸ ਕਰਕੇ ਨਹੀਂ ਕਿਉਂਕਿ ਤੂੰ ਮਾਇਆਧਾਰੀ ਹੈਂ, ਮਨ ਮਾਇਆ ਵਿਚ ਰਚਿਆ ਹੋਇਆ ਹੈ। ਕਹਿੰਦਾ ਜੀ! ਮੈਨੂੰ ਤਾਂ ਰੋਟੀ ਨਹੀਂ ਮਿਲਦੀ, ਮਾਇਆਧਾਰੀ ਤਾਂ ਉਹ ਹਨ ਜਿਹਨਾਂ ਕੋਲ ਅਰਬਾਂ ਖਰਬਾਂ ਰੁਪਏ ਹੋਣਗੇ, ਇਹ ਭੁਲੇਖਾ ਪੈ ਗਿਆ। ਮਾਇਆਧਾਰੀ ਉਹ ਹੈ ਜਿਸਨੇ ਮਾਇਆ ਨਾਲ ਚਿਤ ਲਾਇਆ ਹੋਇਆ ਹੈ। ਪਰਮੇਸ਼ਰ ਤੋਂ ਬਗੈਰ, ਜਿਸ ਦਾ ਚਿਤ ਦੁਨਿਆਵੀ ਚੀਜ਼ਾਂ ਨਾਲ ਲਗਿਆ ਹੋਇਆ ਹੈ, ਉਹ ਮਾਇਆਧਾਰੀ ਹੈ। ਕਹਿੰਦੇ ਉਹਦਾ ਅਸਰ ਕੀ ਹੈ? ਕਹਿੰਦੇ ਮਾਇਆ ਅੰਨ੍ਹਾ ਵੀ ਕਰ ਦਿੰਦੀ ਹੈ, ਬੋਲਾ ਵੀ ਕਰ ਦਿੰਦੀ ਹੈ। ਸਾਡੇ ਅੰਦਰ ਦੋ ਚੀਜ਼ਾਂ ਹਨ - ਇਕ ਸੁਰਤ ਹੈ, ਇਕ ਨਿਰਤ ਹੈ। ਸੁਰਤ ਹੋਰ ਚੀਜ਼ ਹੈ। ਨਿਰਤ ਹੋਰ ਚੀਜ਼ ਹੈ, ਇਕ ਦੇਖਣ ਵਾਲੀ ਹੈ, ਇਕ ਸੁਨਣ ਵਾਲੀ ਹੈ। ਉਹ ਸਾਡੀ ਸੁਰਤ ਸੁਤੀ ਪਈ ਹੈ, ਜਾਗਦੀ ਨਹੀਂ ਹੈ, ਸਾਰੇ ਸੰਸਾਰ ਦੀ ਸੁਰਤ ਸੁਤੀ ਪਈ ਹੈ ਮਾਇਆ ਦੇ ਵਿਚ ਲਗ ਕੇ ਸੁਤੀ ਪਈ ਹੈ। ਤਿੰਨ ਗੁਣ - ਰਜੋ ਗੁਣ, ਸਤੋ ਗੁਣ ਤੇ ਤਮੋ ਗੁਣ ਵਿਚ ਸੁਤੀ ਪਈ ਹੈ -

ਤਿੰਨੀ ਗੁਣੀ ਸੰਸਾਰੀ ਭ੍ਰਮੀ ਸੁਤਾ ਸੁਤਿਆ ਰੈਣਿ ਵਿਹਾਣੀ॥

ਪੰਨਾ - 920

ਉਮਰ ਲੰਘਦੀ ਜਾ ਰਹੀ ਹੈ, ਪਰ ਸਾਨੂੰ ਜਾਚ ਨਹੀਂ ਆ ਰਹੀ। ਅਸੀਂ ਸੇਵਾ ਵੀ ਕਰਦੇ ਹਾਂ, ਬਾਣੀ ਵੀ ਪੜ੍ਹਦੇ ਹਾਂ ਪਰ ਫੇਰ ਸੁੱਤੇ ਦੇ ਸੁੱਤੇ ਕਿਉਂਕਿ ਸਾਡੀ ਬਿਰਤੀ ਤਿੰਨਾਂ

ਗੁਣਾਂ ਵਿਚ ਖੇਲ੍ਹ ਰਹੀ ਹੈ। ਕਦੀ ਰਜੋਂ ਗੁਣੀ ਬੰਦੇ ਬਣਦੇ ਹਾਂ, ਆਹ ਹੋ ਜਾਵੇ ਆਹ ਹੋ ਜਾਵੇ। ਮਨ ਤਾਂ ਏਧਰ ਦੌੜਿਆ ਫਿਰਦਾ ਹੈ, ਭਜਨ ਕਿਸ ਤਰ੍ਹਾਂ ਕਰ ਲਵਾਂਗੇ। ਤਾਂ ਗੁਣ ਬਿਰਤੀ ਅੰਧਕਾਰਮਈ ਹੈ। ਚਿਤ ਹੀ ਨਹੀਂ ਕਰਦਾ ਸਤਸੰਗ ਵਿਚ ਜਾਣ ਦਾ; ਜਾਂ ਸੌਂ ਜਾਈਏ ਜਾਂ ਸਿਨਮਾ ਦੇਖ ਆਈਏ ਕਿਉਂਕਿ ਬਿਰਤੀ ਗਲਤ ਹੈ, ਤਾਂ ਗੁਣ ਬਿਰਤੀ ਹੈ, ਚੰਚਲ ਬਿਰਤੀ ਹੈ, ਮਨ ਚੰਚਲ ਚੀਜ਼ਾਂ ਵਲ ਨੂੰ ਜਾਂਦਾ ਹੈ। ਰਜੋਂ ਗੁਣ ਬਿਰਤੀ ਰੰਗ ਤਮਾਸਿਆਂ ਵਿਚ ਜਾਂਦੀ ਹੈ। ਜੋ ਸਤੋਂ ਗੁਣ ਬਿਰਤੀ ਹੈ ਉਹ ਸ਼ਾਂਤ ਬਿਰਤੀ ਹੈ। ਪਰ ਅਸੀਂ ਉਸਦਾ ਫਾਇਦਾ ਨਹੀਂ ਉਠਾਉਂਦੇ, ਸਤੋਂ ਗੁਣ ਭਜਨ ਕਰਨ ਵਾਲੀ ਬਿਰਤੀ ਹੈ।

ਇਕ ਬਿਰਤੀ ਇਸ ਤੋਂ ਉਪਰ ਹੈ, ਜਿਸ ਨੂੰ ਜਾਗ ਵਾਲੀ ਬਿਰਤੀ ਕਹਿੰਦੇ ਹਨ। ਉਹਦੀਆਂ ਨਿਸ਼ਾਨੀਆਂ ਵੀ ਹਨ। ਮਹਾਰਾਜ ਕਹਿੰਦੇ ਇਹ ਤਿੰਨ ਬਿਰਤੀਆਂ - ਰਜੋਂ ਗੁਣ, ਤਾਂ ਗੁਣ ਤੇ ਸਤੋਂ ਗੁਣ, ਇਹਨਾਂ ਤਿੰਨਾਂ ਵਿਚ ਤਾਂ ਹੈਰਗੀ ਨੀਦ। ਸਾਰਾ ਸੰਸਾਰ ਭਰਮ ਵਿਚ ਸੁੱਤਾ ਪਿਆ ਹੈ-

ਤਿੰਨੀ ਗੁਣੀ ਸੰਸਾਰੁ ਭ੍ਰਮੁ ਸੁੱਤਾ

ਪੰਨਾ - 920

ਕੇਵਲ ਸੁੱਤਾ ਹੀ ਨਹੀਂ, ਨਾਲ ਭਰਮ ਵੀ ਪਿਆ ਹੋਇਆ ਹੈ। Illusion and ignorance (ਭਰਮ ਅਤੇ ਅਗਿਆਨਤਾ) ਵੀ ਪਈ ਹੋਈ ਹੈ। ਉਹ ਇਸਦਾ ਭਰਮ ਨਹੀਂ ਟੁਟਦਾ। ਧਰਮ ਦੇ ਵਿਚ ਵੀ ਆਉਂਦਾ ਹੈ, ਨਾਮ ਵੀ ਲੈ ਲੈਂਦਾ ਹੈ, ਗੁਰੂ ਵੀ ਧਾਰਨ ਕਰ ਲੈਂਦਾ ਹੈ, ਫੇਰ ਵੀ ਸੁੱਤੇ ਦਾ ਸੁੱਤਾ ਕਿਉਂਕਿ ਜਾਗਣ ਦੀ ਇਸਨੇ ਮਿਹਨਤ ਨਹੀਂ ਕੀਤੀ। ਮਹਾਰਾਜ ਦਸਦੇ ਹਨ ਕਿ ਜਾਗਦਾ ਕੌਣ ਹੈ? ਕਹਿੰਦੇ ਜਾਗਦਾ ਉਹ ਹੈ ਜਿਸ ਨੂੰ ਦਿਨ ਰਾਤ ਨਾਮ ਦੀ ਲਿਵ ਲਗ ਜਾਵੇ। ਸੁਰਤ ਜਾਗ ਪੈਵੇ, ਨਿਰਤ ਜਾਗ ਪਏ; ਨਿਰਤ ਨੇ ਦੇਖਣਾ ਹੈ ਤੇ ਸੁਰਤ ਨੇ ਸੁਨਣਾ ਹੈ। ਮਹਾਰਾਜ ਕਹਿੰਦੇ ਕਿ ਜਿੰਨੀ ਦੇਰ ਤਕ ਇਸਦੀ ਬਿਰਤੀ ਮਾਇਆ ਵਿਚ ਹੈ, ਓਨੀ ਦੇਰ ਤਕ ਇਹ ਅਖੀਰਲੀ ਹੱਦ (extreme) ਤਕ ਸੁੱਤਾ ਪਿਆ ਹੈ।

ਮਾਇਆਧਾਰੀ ਅਤਿ ਅੰਨਾ ਬੋਲਾ॥

ਪੰਨਾ - 313

ਅਤਿ, ਐਕਸਟਰੀਮ ਨੂੰ ਕਹਿੰਦੇ ਹਨ। ਇਹ ਕੋਈ ਥੋੜ੍ਹਾ ਬਹੁਤ ਨਹੀਂ ਸੁੱਤਾ, ਬਿਲਕੁਲ ਘੂੰਕ ਨੀਂਦ ਵਿਚ ਪਿਆ ਹੈ। ਲੈਕਚਰ ਵੀ ਕਰਦਾ ਹੈ, ਕੀਰਤਨ ਵੀ ਕਰਦਾ ਹੈ ਫਿਰ ਵੀ ਸੁੱਤੇ ਦਾ ਸੁੱਤਾ ਹੈ। ਜੇ ਜਾਗਦਾ ਹੋਵੇ, ਜਾਗਦੇ ਦਾ ਕੀਰਤਨ ਇਕ ਵਾਗੀ ਸੁਣ ਲਵੇ, ਬੰਦਾ ਉਸੇ ਵੇਲੇ ਬਦਲ ਜਾਂਦਾ ਹੈ। ਸੱਜਣ ਨੇ ਗੁਰੂ ਨਾਨਕ ਦਾ ਇਕ ਸ਼ਬਦ ਸੁਣਿਆ ਹੈ, ਸਚਮੁਚ ਹੀ ਸਜਣ ਬਣ ਗਿਆ। ਨੁਰਸ਼ਾਹ ਨੇ ਸੁਣਿਆ ਸੀ, ਨੁਰਸ਼ਾਹ ਬਦਲ ਗਈ। ਭੂਮੀਏ ਨੇ ਸੁਣਿਆ, ਭੂਮੀਆਂ ਬਦਲ ਗਿਆ। ਜਿਸਨੇ ਵੀ ਗੁਰੂ ਨਾਨਕ ਦਾ ਸ਼ਬਦ ਸੁਣ ਲਿਆ ਉਸ ਨੂੰ ਜਾਗ ਆ ਗਈ, ਉਹ ਸੁੱਤਾ ਨਹੀਂ ਰਿਹਾ, ਫਰਕ ਕੀ ਹੈ? ਅਸੀਂ ਵੀ ਕੀਰਤਨ ਕਰਦੇ ਹਾਂ, ਬਾਣੀ ਵੀ ਕੀਰਤਨ ਵਿਚ ਸੀ, ਫਿਰ ਸਾਡੇ ਤੇ

ਉਹਦੇ ਵਿਚ ਕੀ ਫਰਕ ਹੋਇਆ? ਮਹਾਰਾਜ ਨੇ ਕੀਰਤਨ ਨੂੰ ਪ੍ਰਧਾਨਗੀ ਦਿੱਤੀ ਹੈ।

ਕਲਜੁਗ ਮਹਿ ਕੀਰਤਨੁ ਪਰਧਾਨਾ॥

ਗੁਰਮੁਖ ਜਪੀਐ ਲਾਇ ਧਿਆਨਾ॥

ਆਪਿ ਤਰੈ ਸਗਲੇ ਭੁਲ ਤਾਰੇ

ਹਰਿ ਦਰਗਹ ਪਤਿ ਸਿਉ ਜਾਇਦਾ॥

ਪੰਨਾ - 1075

ਅਸੀਂ ਗਰਦਵਾਰਿਆਂ ਵਿਚ ਜਾਂਦੇ ਹਾਂ, ਕੀਰਤਨ ਸਣਦੇ ਹਾਂ, ਵੱਡੇ ਵੱਡੇ ਰਾਗੀ ਆਉਂਦੇ ਹਨ। ਫੇਰ ਆਦਮੀ ਉਥੇ ਦਾ ਉਥੇ ਕਿਉਂ ਰਹਿੰਦਾ ਹੈ? ਇਹ ਗੱਲ ਵਿਚਾਰਨ ਵਾਲੀ ਹੈ। ਕੀਰਤਨ ਦੀ ਤਾਸੀਰ ਵਿਚ ਫਰਕ ਪੈ ਗਿਆ ਜਾਂ ਕਰਨ ਵਾਲੇ ਵਿਚ ਫਰਕ ਪੈ ਗਿਆ। ਆਵਾਜ਼ ਵੀ ਉਸਦੀ ਰਸੀਲੀ ਹੈ, ਸਾਜ ਵੀ ਬੜੇ ਰਸੀਲੇ ਹਨ, ਮਨ ਅੰਦਰ ਕਿਉਂ ਨਹੀਂ ਵਸਦਾ?

‘ਚਲਦਾ’



ਜ਼ਰੂਰੀ ਸੂਚਨਾ

‘ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਰਤਵਾੜਾ ਸਾਹਿਬ ਵਿਖੇ 1 ਅਪ੍ਰੈਲ 2003 ਤੋਂ ਬੱਚਿਆਂ ਨੂੰ ਰਿਹਾਇਸ਼ੀ ਸੁਵਿਧਾ ਦੇਣ ਲਈ ਹੋਸਟਲ ਦਾ ਪ੍ਰਬੰਧ ਕੀਤਾ ਗਿਆ ਹੈ। ਬੱਚਿਆਂ ਨੂੰ ਸਕੂਲ ਅਤੇ ਹੋਸਟਲ ਵਿਚ ਦਾਖਲ ਕਰਨ ਲਈ ਅਰਜ਼ੀਆਂ ਭੇਜ ਕੇ ਸੀਟਾਂ ਬੁੱਕ ਕਾਰਚਿ ਜੀ। ਸਕੂਲ ਕੇਵਲ ਸੱਤਵੀਂ ਜਮਾਤ ਤੱਕ ਹੈ।

ਪੁੱਛ ਗਿੱਛ - ਪ੍ਰਸੀਪਲ

ਚੇਅਰਮੈਨ

01888-255003

Guru Gobind Singh Vidya Mandir, Ratwara Sahib proposes to provide hostel facilities to the students wef. April 2003. Please apply to reserve a seat in the School & the hostel. The School runs classes upto 7th.

RSVP - Principal
01888-255003

Chairman

‘ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ’

ਸੰਤ ਵਰਿਆਮ ਸਿੰਘ
ਬਾਨੀ ਵਿ. ਗੁ. ਕੁ. ਮਿਸ਼ਨ

(ਦਸੰਬਰ 1995 ਵਿਚ ਉਚਾਰਨ ਕੀਤੇ ਪ੍ਰਵਾਨ)

ਸੰਨ 1666 ਈਸਵੀ (ਸੰਮਤ 1723 ਬਿਕ੍ਰਮੀ ਪੋਰ
ਸੁਦੀ ਸੱਤਵੀ) ਦੀ ਸੁਭਾਗੀ ਰਾਤ ਨੂੰ ਸਾਰੇ ਅਕਾਸ਼ ਮੰਡਲ
ਵਿਚ ਇਕ ਮਹਾਨ ਪ੍ਰਕਾਸ਼ ਹੋਇਆ ਅਤੇ ਗੁਰੂ ਦਸ਼ਮੇਸ਼
ਪਿਤਾ ਜੀ ਸੰਸਾਰ ਦੇ ਕਰਮ ਮੰਡਲ ਉਪਰ ਪ੍ਰਵੇਸ਼ ਹੋਏ।
ਉਚੀਆਂ ਉਡਾਰੀਆਂ ਵਾਲੀਆਂ ਰੂਹਾਂ ਨੇ ਇਸ ਅਲੌਕਿਕ
ਪ੍ਰਕਾਸ਼ ਨੂੰ ਅਨੁਭਵ ਕੀਤਾ ਜਿਨ੍ਹਾਂ ਵਿਚ ਇਕ ਭੀਖਣ
ਸ਼ਾਹ ਫਕੀਰ, ਘੁੜਾਮ (ਜ਼ਿਲ੍ਹਾ ਪਟਿਆਲਾ) ਨਿਵਾਸੀ ਨੂੰ ਭੀ
ਪ੍ਰਤੱਖ ਰੂਪ ਵਿੱਚ ਇਹ
ਮਹਾਨ ਪ੍ਰਕਾਸ਼ ਪਟਨੇ
ਵਿਖੇ ਇਕ ਬਾਲ ਸਰੀਰ
ਵਿਚ ਪ੍ਰਵੇਸ਼ ਕਰਦਾ
ਦਿਸਿਆ; ਇਕ
ਇਲਗਾਮ ਸੁਣਿਆ ਕਿ
ਸੰਸਾਰ ਨੂੰ ਸਹੀ ਰਾਹ
ਦਿਖਾਉਣ ਵਾਲਾ
ਅਕਾਲ ਪੁਰਖ ਦਾ
ਭੇਜਿਆ ਹੋਇਆ
ਪੈਗੰਬਰ ਆਇਆ ਹੈ।
ਹੋਰ ਭੀ ਕਈ ਪੁੱਗੀਆਂ
ਹੋਈਆਂ ਰੂਹਾਂ ਨੂੰ ਇਸ
ਮਹਾਨ ਪ੍ਰਕਾਸ਼ ਦਾ
ਅਨੁਭਵ ਹੋਇਆ। ਇਹ
ਕੋਈ ਅਤਕਬਣੀ ਵਾਲੀ

ਦਸ਼ਮੇਸ਼ ਜੀ ਦੇ ਅਵਤਾਰ ਧਾਰਨ ਸਮੇਂ ਪੀਰ ਭੀਖਨਸ਼ਾਹ ਜੀ ਸਿਜਦਾ ਕਰਦੇ ਹੋਏ

ਗੱਲ ਨਹੀਂ ਹੋਇਆ ਕਰਦੀ। ਆਦਮੀ ਦੇ ਅੰਦਰ ਪਰਮੇਸ਼ਰ
ਨੇ ਅਜਿਹੀਆਂ ਅਲੌਕਿਕ ਸ਼ਕਤੀਆਂ ਰੱਖੀਆਂ ਹੋਈਆਂ ਹਨ
ਜਿਨ੍ਹਾਂ ਰਾਹੀਂ ਭੂਤ, ਭਵਿੱਖ ਅਤੇ ਵਰਤਮਾਨ ਬਾਰੇ ਪੂਰੀ
ਤਰ੍ਹਾਂ ਨਾਲ ਗਿਆਨ ਹੋ ਜਾਇਆ ਕਰਦਾ ਹੈ। ਅੱਜ ਪੁੱਗੀ
ਹੋਈ ਮਹਾਨ ਆਤਮਾ ਪੀਰ ਭੀਖਣ ਸ਼ਾਹ ਨੂੰ ਭੀ ਪ੍ਰਭੂ ਨੇ
ਕਿਰਪਾ ਕਰਕੇ ਵਿਖਾਇਆ। ਇਹ ਪੀਰ ਪਟਨੇ ਵਿੱਚ ਪਹੁੰਚ
ਕੇ ਦਰਸ਼ਨ ਕਰਕੇ ਪਰਖਣ ਦਾ ਯਤਨ ਕਰਦਾ ਹੈ ਕਿ ਇਹ
ਪੈਗੰਬਰ ਕਿਹੜੇ ਧਰਮ ਨਾਲ ਸਬੰਧ ਰਖੇਗਾ - ਕੀ ਇਹ
ਮਹਾਨ ਆਤਮਾ ਹਿੰਦੂਆਂ ਵਾਸਤੇ ਕੰਮ ਕਰੇਗੀ ਜਾਂ
ਮੁਸਲਮਾਨਾਂ ਵਾਸਤੇ ਕੁਝ ਕਰੇਗੀ। ਇਸ ਫਕੀਰ ਨੇ ਪਟਨੇ
ਪਹੁੰਚ ਕੇ ਦਰਸ਼ਨ ਕੀਤੇ। ਪਹਿਲਾਂ ਪਲੰਘ ਦੇ ਨੇੜੇ ਜਾ ਕੇ
ਗੋਡੇ ਟੇਕ ਕੇ ਸਿਜਦਾ ਕੀਤਾ। ਇਸ ਦੇ ਨੈਣ ਪਾਣੀ ਨਾਲ
ਤਰ ਹੋ ਚੁਕੇ ਸਨ। ਸਿਜਦਾ ਕਰਨ ਉਪਰੰਤ ਉਸ ਦਾ ਸਿਰ
ਉਠਿਆ ਅਤੇ ਦੋਵੇਂ ਹੱਥ ਖੱਲ੍ਹੇ ਅਤੇ ਖੁੱਲ੍ਹੇ ਨੈਣਾਂ ਨੂੰ ਗੁਰੂ
ਨੇਤਰਾਂ ਵੱਲ ਜੋੜ ਲਿਆ ਅਤੇ ਅਬੋਲ ਭਾਵਨਾ ਦੀ ਬੋਲੀ

ਵਿੱਚ ਪੀਰ ਜੀ ਨੇ ਉਸੇ ਮਹਾਨ ਆਤਮਾ ਅੱਗੇ ਕੀ
ਬੇਨਤੀਆਂ ਕੀਤੀਆਂ, ਉਨ੍ਹਾਂ ਨੂੰ ਕੋਈ ਨਹੀਂ ਜਾਣ ਸਕਦਾ
ਪਰ ਇਹ ਦੇਖਿਆ ਗਿਆ ਕਿ ਪੀਰ ਜੀ ਨੇ ਦੋ ਕੁੱਜੇ
ਮਿਠਾਈ ਦੇ ਆਪਣੇ ਮੁਰੀਦਾਂ ਕੋਲੋਂ ਲੈ ਕੇ ਗੁਰੂ ਜੀ ਅੱਗੇ
ਪੇਸ਼ ਕੀਤੇ ਜੋ ਗੁਰੂ ਮਹਾਰਾਜ ਜੀ ਦੇ ਦੋਵੇਂ ਪਾਸੇ ਹੱਥਾਂ ਦੇ
ਨੇੜੇ ਟਿਕਾਏ। ਗੁਰੂ ਮਹਾਰਾਜ ਜੀ ਨੇ ਆਪਣੇ ਕੋਮਲ ਬਾਲ
ਹਸਤ ਕਮਲ ਉਠਾਏ ਅਤੇ ਦੋਹਾਂ ਕੁੱਜਿਆਂ ਉਪਰ ਰੱਖ ਕੇ
ਆਪ ਸਿਆਣੇ ਵਿਅਕਤੀਆਂ ਵਾਂਗ ਮੁਸਕਰਾਏ। ਪੀਰ ਜੀ

ਨੇ ਭੇਦ ਸਮਝ ਲਿਆ,
ਵਿਸਮਾਦ ਵਿੱਚ
ਆਇਆ ਅਤੇ ‘ਸੁਭਾਨ
ਅੱਲਾ, ਸੁਭਾਨ ਅੱਲਾ’
ਕਹਿੰਦਾ ਹੋਇਆ ਮੜ
ਸਿੱਜਦਾ ਕਰਨ
ਲੱਗਿਆ ਅਤੇ ਨਾਲ
ਹੀ ਬੇਨਤੀ ਕੀਤੀ ਕਿ
ਮੈਂ ਆਪ ਜੀ ਦੀ
ਪ੍ਰੀਖਿਆ ਕੀਤੀ ਹੈ, ਹੋ
ਵਲੀ ਅੱਲਾ! ਜਿਵੇਂ
ਗੁਰੂ ਬਾਬਾ ਨਾਨਕ ਜੀ
ਨੇ ਛੋਟੀ ਉਮਰ ਵਿੱਚ
ਗਾਏ ਬੁਲਾਰ ਨੂੰ
ਚਮਤਕਾਰ ਵਿਖਾ ਕੇ
ਮੁਰੀਦ ਬਣਾ ਲਿਆ

ਸੀ, ਤਿਵੇਂ ਹੀ ਮੈਨੂੰ ਆਪ ਨੇ ਗਿਆਨ ਕਰਾ ਕੇ ਮੁਰੀਦ
ਬਣਾਇਆ ਹੈ, ਮੈਨੂੰ ਮੁਆਫ ਕਰ ਦੇਣਾ। ਇਸ ਤਰ੍ਹਾਂ ਦੇ
ਨਾਲ ਪੀਰ ਭੀਖਣ ਸ਼ਾਹ ਨੇ ਪ੍ਰਤੱਖ ਸ਼ਕਤੀ ਵੇਖੀ। ਗੁਰੂ
ਦਸ਼ਮੇਸ਼ ਪਿਤਾ ਜੀ ਨੇ ਇਸੇ ਹੀ ਘਟਨਾ ਨੂੰ ਸਪਸ਼ਟ ਕਰਦੇ
ਹੋਏ ਅਪਣੀ ਰਚਨਾ ‘ਅਕਾਲ ਉਸਤਤਿ’ ਵਿੱਚ ਇਉਂ
ਅੰਕਿਤ ਕੀਤਾ ਹੈ:-

ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ
ਕੋਊ ਬ੍ਰਹਮਚਾਰੀ ਕੋਈ ਜਤੀਅਨ ਮਾਨਯੋ॥
ਹਿੰਦੂ ਔਂ ਭੁਰਕ ਕੋਊ ਰਾਫਸੀ ਇਮਸਾਫੀ
ਮਾਨਸ ਕੀ ਜਾਤ ਸਬੈ ਏਕੈ ਪਹਿਚਾਨਯੋ॥
ਕਰਤਾ ਕਰੀਮ ਸੋਈ ਰਾਜਕ ਰਹੀਮ ਓਈ
ਦੁਸਰੋਂ ਨ ਭੇਦ ਕੋਈ ਭੂਲ ਭਰਮ ਮਾਨਯੋ॥
ਈਕ ਹੀ ਕੀ ਸੇਵ ਸਭਹੀ ਕੋ ਗੁਰਦੇਵ ਏਕ
ਏਕ ਹੀ ਸਰੂਪ ਸਬੈ ਏਕੈ ਜੋਤ ਜਾਨਯੋ॥

ਗੁਰੂ ਮਹਾਰਾਜ ਜੀ ਨੇ ਖਾਲਸੇ ਨੂੰ ਜੋ ਉਪਰੇਸ਼ ਦਿੱਤਾ
ਅਤੇ ਸੰਸਾਰ ਨੂੰ ਪੈਗਾਮ ਦਿੱਤਾ, ਉਸ ਰਾਹੀਂ ਆਪ ਜੀ ਨੇ

ਹੁਰਮਾਇਆ ਹੈ ਕਿ ਆਦਮੀ ਦੇ ਅੰਦਰ ਇਕੋ ਪਰਮੇਸ਼ਰ ਦੀ ਜੋਤਿ ਪਸਰੀ ਹੋਈ ਹੈ:-

ਪਾਰਬ੍ਰਹਮ ਕੇ ਸਗਲੇ ਠਾਉ||
 ਜਿਭੁ ਜਿਭੁ ਘਰਿ ਰਾਖੇ ਤੇਸਾ ਤਿਨ ਨਾਉ||
 ਆਪੇ ਕਰਨ ਕਰਾਵਨ ਜੋਗੁ||
 ਪ੍ਰਭ ਭਾਵੈ ਸੌਦੀ ਛੁਨ ਹੋਗੁ||
 ਪਸਰਿਓ ਆਪਿ ਹੋਇ ਅਨਤ ਤਰੰਗ||
 ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ||
 ਜੈਸੀ ਮਤਿ ਦੇਇ ਤੇਸਾ ਪਰਗਾਸ||
 ਪਾਰਬ੍ਰਹਮੁ ਕਰਤਾ ਅਬਿਨਾਸ||
 ਸਦਾ ਸਦਾ ਸਦਾ ਦਇਆਲ||

ਸਿਮਰਿ ਸਿਮਰਿ ਨਾਨਕ ਭਏ ਨਿਹਾਲੁ ॥ ਪੰਨਾ - 275
 ਇਸ ਇਲਾਹੀ ਸਿਧਾਂਤ ਨੂੰ ਗੁਰੂ ਮਹਾਰਾਜ ਜੀ ਨੇ
 ਆਪਣੇ ਜੀਵਨ ਅੰਦਰ ਪ੍ਰਤੱਖ ਰੂਪ ਵਿਚ ਵਰਤੋਂ ਵਿਚ
 ਲਿਆਂਦਾ। ਆਪ ਨੂੰ ਜਿੰਨਾਂ ਸਤਿਕਾਰ ਦੇਹੁਰੇ ਦਾ ਸੀ, ਉਨ੍ਹਾਂ
 ਹੀ ਮਸੀਤ ਦਾ ਸੀ। ਆਪ ਪੂਜਾ ਕਰਨ ਵਾਲੇ ਨੂੰ ਭੀ ਪਿਆਰਦੇ
 ਸਨ। ਇਨ੍ਹਾਂ ਗੱਲਾਂ ਦਾ ਸਹੀ ਸਰੂਪ ਆਪ ਜੀ ਦੇ ਜੀਵਨ
 ਵਿੱਚੋਂ ਪਤਾਖ ਭਾਸਦਾ ਹੈ। ਆਪ ਜੀ ਦੇ ਬਚਨ ਹਨ-

ਦੇਹੁਰਾ ਮਸੀਤ ਸੋਈ ਪੁਜਾ ਅੰ ਨਿਮਾਜ਼ ਓਈ
 ਮਾਨਸ ਸਬੈ ਏਕ ਪੈ ਅਨੇਕ ਕੌ ਭ੍ਰਾਉ ਹੈ ॥
 ਦੇਵਤਾ ਅਦੇਵ ਜੈਛ ਗੰਧ ਤੁਰਕ ਹਿੰਦੂ
 ਨਿਆਰੇ ਨਿਆਰੇ ਦੇਸਨ ਕੇ ਭੇਸ ਕੌ ਪ੍ਰਭਾਉ ਹੈ ॥
 ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ
 ਖਾਕ ਬਾਦ ਆਤਸ ਅੰ ਆਬ ਕੌ ਰਲਾਉ ਹੈ ॥
 ਅਲਹ ਅਭੇਖ ਸੋਈ ਪੁਰਾਨ ਅੰ ਕੁਰਨ ਓਈ
 ਏਕ ਹੀ ਸਰੂਪ ਸਬੈ ਏਕ ਹੀ ਬਨਾਉ ਹੈ ॥
 (ਅਕਾਲ ਉਸਤਤਿ)

ਆਪ ਜੀ ਦੇ ਜੀਵਨ ਵਿੱਚ ਜੰਗਾਂ ਯੁੱਧਾਂ ਦਾ ਬਹੁਤ
ਜ਼ਿਕਰ ਆਉਂਦਾ ਹੈ ਪਰ ਉਨ੍ਹਾਂ ਦੇ ਮੰਤਵ ਨੂੰ ਸਮਝਣਾ
ਬਹੁਤ ਮੁਸ਼ਕਿਲ ਹੈ ਕਿਉਂਕਿ ਇਹ ਯੁੱਧ ਕਿਸੇ ਰਾਜਸੀ
ਲਾਲਚ, ਕਿਸੇ ਸਮਾਜਿਕ ਬੜ੍ਹੇਤੀ ਜਾਂ ਕਿਸੇ ਹੋਰ ਮੰਤਵ
ਲਈ ਜਾਂ ਕਿਸੇ ਧਰਮ ਨੂੰ ਨੌਜਾਂ ਦਿਖਾਉਣ ਲਈ ਨਹੀਂ
ਸਨ ਲੜੇ ਗਏ, ਇਹ ਤਾਂ ਸਤਿ ਉਪਰ ਆਧਾਰਤ ਸਨ ਅਤੇ
ਮਾਨੁੱਖ ਦੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਜਾਬਰਾਂ ਨਾਲ
ਲੜੇ ਗਏ ਸਨ। ਜਾਬਰ ਭਾਵੇਂ ਪਹਾੜੀ ਰਾਜੇ ਸਨ ਜਾਂ
ਆਮ ਮੁਲਖਈਆ ਜਾਂ ਮੁਸਲਮਾਨ ਸਰਕਾਰਾਂ, ਪਰ ਆਪ
ਕੇਵਲ ਜਥਰ ਨੂੰ ਹਟਾਉਣ ਲਈ ਅਤੇ ਆਦਮੀ ਦੇ
ਬੁਨਿਆਦੀ ਹੱਕਾਂ ਦੀ ਰਾਖੀ ਲਈ ਅਤੇ ਸਾਰੇ ਮਜ਼ਹਬਾਂ ਦੀ
ਆਜ਼ਾਦੀ ਲਈ, ਜਿਵੇਂ ਕਿ ਦੇਹੁਰੇ ਅਤੇ ਮਸੀਤ ਦੀ
ਸਮਾਨਤਾ, ਪੂਜਾ ਅਤੇ ਨਿਮਾਜ਼ ਪੜ੍ਹਨ ਦੀ ਆਜ਼ਾਦੀ ਲਈ
ਹੀ ਲੜਦੇ ਸਨ। ਇਸਲਾਮ ਵਾਲੇ ਗੁਰੂ ਮਹਾਰਾਜ਼ ਜੀ ਦਾ
ਤਨੋਂ ਮਨੋਂ ਸਤਿਕਾਰ ਕਰਦੇ ਸਨ। ‘ਮਿਤਰ ਉਹ ਜਿਹੜਾ
ਲੋੜ ਸਮੇਂ ਕੰਮ ਆਵੇ’ ਦੇ ਕਬਨ ਅਨਸਾਰ ਜਦੋਂ ਅਸੀਂ ਗਰੂ

ਮਹਾਰਾਜ ਜੀ ਦੇ ਜੀਵਨ ਉਤੇ ਝਾਤ ਮਾਰਦੇ ਹਾਂ ਤਾਂ ਦੇਖਦੇ ਹਾਂ ਕਿ ਸਭ ਤੋਂ ਪਹਿਲਾਂ ਇਨ੍ਹਾਂ ਦੀ ਪੈਗੰਬਰੀ ਦਾ ਐਲਾਨ ਕਰਨ ਵਾਲਾ ਮੁਸਲਮਾਨ ਪਰਤਾਪੀ ਪੀਰ ਭੀਖਣ ਸ਼ਾਹ ਸੀ ਅਤੇ ਉਨ੍ਹਾਂ ਨਾਲ ਹਾਰਦਿਕ ਪਿਆਰ ਕਰਨ ਵਾਲੇ ਪਟਨੇ ਦੇ ਦੋ ਨਵਾਬ ਰਹੀਮ ਬਖਸ਼ ਅਤੇ ਕਰੀਮ ਬਖਸ਼ ਸਨ। ਉਨ੍ਹਾਂ ਦਾ ਪਿਆਰ ਐਨਾ ਵਧ ਗਿਆ ਸੀ ਕਿ ਜਦੋਂ ਬਾਲ ਗੁਰੂ ਜੀ, ਪਿਤਾ ਗੁਰੂ ਜੀ ਦੀ ਆਗਿਆ ਅਨੁਸਾਰ ਪਟਨੇ ਤੋਂ ਪੰਜਾਬ ਦੇਸ ਨੂੰ ਚੱਲੇ ਤਾਂ ਉਨ੍ਹਾਂ ਨੇ ਗੁਰੂ ਜੀ ਪ੍ਰਤੀ ਆਪਣਾ ਬਿਰਹਾ ਪ੍ਰਗਟ ਕਰਦੇ ਹੋਏ ਕਿਹਾ ਕਿ 'ਸਾਹਿਬ! ਅਸੀਂ ਆਪ ਦੇ ਦੀਦਾਰ ਬਿਨਾਂ ਕਿਵੇਂ ਜਿਉਂਦੇ ਰਹਾਂਗੇ, ਸਾਡੇ ਤਾਂ ਰੋਮ ਰੋਮ ਵਿੱਚ ਤੇਰਾ ਪਿਆਰ ਰਚ ਗਿਆ ਹੈ ਅਤੇ ਜਿਵੇਂ ਮਛਲੀ ਪਾਣੀ ਤੋਂ ਬਿਨਾਂ ਜਿਉਂਦੀ ਨਹੀਂ ਰਹਿ ਸਕਦੀ, ਤਿਵੇਂ ਅਸੀਂ ਭੀ ਅਪਣੇ ਪ੍ਰਾਣ ਤਿਆਗ ਦਿਆਂਗੇ।' ਉਨ੍ਹਾਂ ਦੇ ਨੇਤਰਾਂ ਵਿੱਚੋਂ ਜਲ ਵਹਿ ਰਿਹਾ ਸੀ ਅਤੇ ਬੌਲਿਆ ਨਹੀਂ ਸੀ ਜਾ ਰਿਹਾ; ਸਾਰਾ ਮਾਹੌਲ ਹੀ ਪਿਆਰ ਦੇ ਵਲਵਲਿਆਂ ਨਾਲ ਭਰਿਆ ਹੋਇਆ ਸੀ। ਆਪ ਜੀ ਨੇ ਉਨ੍ਹਾਂ ਨੂੰ ਪਿਆਰ ਦਿੱਤਾ ਅਤੇ ਪਿੱਠ ਤੇ ਹੱਥ ਰਖਦੇ ਹੋਏ ਕਿਹਾ ਕਿ ਤੁਸੀਂ ਨਿਮਾਜ਼ ਪੜ੍ਹਨ ਪਿਛੋਂ ਜਦੋਂ ਜਪ੍ਰ ਸਾਹਿਬ ਦਾ ਪਾਠ ਕਰਿਆ ਕਰੋਂਗੇ, ਉਸ ਸਮੇਂ ਤੁਹਾਨੂੰ ਸਾਡੇ ਪ੍ਰੱਤਖ ਦਰਸ਼ਨ ਹੋਇਆ ਕਰਨਗੇ। ਇਸੇ ਤਰ੍ਹਾਂ ਆਪ ਪਿਆਰ ਜਿੱਤਾਂ ਜਿੱਤਦੇ ਪੰਡਤ ਸ਼ਿਵ ਦੱਤ ਅਤੇ ਰਾਣੀ ਮੈਣੀ ਨੂੰ ਧੀਰਜ ਦਿੰਦੇ ਹੋਏ ਲਖਨੌਰ ਪੁੰਚਦੇ ਹਨ। ਉਥੇ ਦਾ ਪੀਰ ਆਰਫ਼ ਦੀਨ ਆਪ ਜੀ ਨੂੰ ਸਤਿਕਾਰ ਸਹਿਤ ਸਿੱਜਦਾ ਕਰਦਾ ਹੋਇਆ ਐਲਾਨ ਕਰਦਾ ਹੈ ਕਿ ਇਹ ਬਾਲ ਰੂਪ ਵਿੱਚ ਆਇਆ ਪੈਗੰਬਰ ਸਭ ਤੋਂ ਉਚਾ ਹੈ। ਮੁਰੀਦਾਂ ਦੇ ਪੁੱਛਣ ਤੇ ਕਿ ਤੁਸੀਂ ਇਸ ਬਾਲਕ ਨੂੰ ਕਿਉਂ ਐਨੀ ਪੇਮ ਭਾਵਨਾ ਨਾਲ ਸਿੱਜਦਾ ਕੀਤਾ ਹੈ, ਪੀਰ ਆਰਫ਼ ਦੀਨ ਨੇ ਬਹੁਤ ਅਦਬ ਵਿੱਚ ਆ ਕੇ ਫੁਰਮਾਨ ਕੀਤਾ, ਜਿਸ ਨੂੰ ਭਾਈ ਵੀਰ ਸਿੰਘ ਜੀ ਨੇ ਆਪਣੀ ਸ਼ਰਧਾ ਭਰੀ ਕਲਮ ਨਾਲ ਦਸ਼ਮੇਸ਼ ਚਮਤਕਾਰ ਦੇ ਪੰਨਾ ੯੦੯ ਉਤੇ ਇਉਂ ਅੰਕਿਤ ਕੀਤਾ ਹੈ-

ਸੱਚਾ ਪ੍ਰਸ਼ਨ ਸੁਣੋਂ ਬਈ ਲੋਕੇ!

ਦੇਖਿਆ ਹੈ ਦਿਆਂ ਸੁਣਾਯਾ।

‘ਕਦੇ ਕਦੇ ਜਦ ਚੜ੍ਹਾਂ ਮ੍ਰਾਕਬੇ ਵਿੱਚ ਸਮਾਪੀ ਜਾਵਾਂ।

‘ਵਿਚ ਦਰਗਾਹ ਜਦੋਂ ਮੈਂ ਜਾਵਾਂ, ਜਾਕੇ ਕੀਹੇ ਤਕਾਵਾਂ।

‘ਏਹੋ ਬਾਲ, ਜੋਤਿ ਦਾ ਜਾਮਾਂ ਜਗਮਗ ਰੂਪ ਢੁੰਗਾਤ

‘ਸੁੰਦਰਤਾ’ ਜਿਸ ਦੇ ਪਗ ਚੁੰਮੇ ਨੂਰੈ ਨੂਰ ਕੁਹਾਨੀ।

‘ਸਭ ਤੋਂ ਉਚਾ, ਸਭ ਤੋਂ ਵੱਡਾ ਸਭ ਤੋਂ ਨੂਰ ਜਲਾਲੀ।

ਸਭ ਝੁਕਦੇ ਹਨ ਇਸ ਦੇ ਅਗ ਇਸ ਦਾ ਚਾਲ ਨਿਰਾਲ
ਥੁੱਕ ਵਿੱ — — — ਮੇਂ — ਰਿਹੇ

ਅਲਾ ਵਿਚ ਫਨ੍ਹਾ - ਦਾ ਦਰਜਾ, ਮੁਗ ਪ੍ਰਹੁਚ ਨ ਜਿਥਾ।
‘ਕਿਉਂ’ ਤੇ ਕੋਈ ਸ਼ਿਆ ਹੈ ਕੋਈ ਸ਼ਿਆ ਪੈ ਸ਼ਿਆ

ਉਬੰ ਤਕ ਦਾਬਿਆ ਇਸ ਨੂੰ, ਅਜ ਛਿੱਠਾ ਸੇ ਇਥੇ ਵਿਚੋਂ ਚਿਨ ਲੇਂਦੇ ਹੈ ਆਖਿਆ ਜੱਦਾ ਆਪ ਪਟਾਵਾ

ਉਥੋਂ ਇਹ ਇਥੋਂ ਹੋ ਆਵਦਾ, ਅਲੋਚਨਾ ਆਧ ਘਠਾਖਾ।
ਕਹਿਤ ਰਾਮ ਜਾ ਪਾਰ ਮੇਟਸੀ ਬੇਸ ਰੁਬੀ ਵੇ ਆਗਾ।

ਕੁਣੇ ਜੂਲਸ ਦੇ ਧੰਨ੍ਹ ਸਟਸਾ, ਵਸ ਲਈ ਹੁ ਆਯ
‘ਮੈਂ ਅੱਲਾ ਦੇ ਜ਼ਰੂਰ ਤੇ ਏਂਹੋਂ ਸ਼ਬ ਤੋਂ ਉਜਾ ਬਿਨਾ॥

‘ਅੱਜ ਸਿਵਾਤਾ ਖਾਕੀ ਜਾਮਾ, ਰੰਗ ਜਮਾਲੀ ਮਿੱਠਾ।
 ‘ਸਿੱਜਦਾ ਏਸ ਲਈ ਮੇਂ ਕੀਤਾ, ਤੁਸੀਂ ਅਦਬ ਵਿੱਚ ਆਓ।
 ‘ਬੱਕ ਕਰੋ ਤਾਂ ਕਾਫਰ ਹੋਸੋ, ਲਿਆ ਇਮਾਨ ਸੁਖ ਪਾਓ।
 ‘ਅੱਲਾ ਕਰਨੇ ਅੱਲਾ ਜਾਣੇ, ਸਾਨ੍ਹ ਚਾਹੀਏ ਝੁਕਣਾ।
 ‘ਹੁਕਮ ਉਸ ਦੇ ਅੱਗੇ ਝੁਕਣਾ, ਸਚ ਕਹਿਣਾਂ ਨਾ ਰੁਕਣਾ।
 ਤਦੋਂ ਮੁਗੀਦਾਂ ਸੀਸ ਨਿਵਾਜਾ, ‘ਪੀਰਾਂ ਕਿਹਾ ਸਿਰ ਧਰਿਆ।
 ਡਡ ਤੁੱਅਸਥ ਸੱਚ ਪਛਾਤਾ, ਝੁਠਾ ਹਠ ਨ ਕਰਿਆ।’

ਇਸੇ ਤਰ੍ਹਾਂ ਪੀਰ ਬੁਧੂ ਸ਼ਾਹ ਸਢੌਰੇ ਵਾਲੇ ਗੁਰੂ ਮਹਾਰਾਜਾ ਜੀ ਪਾਸ ਪਹੁੰਚਦੇ ਹਨ ਅਤੇ ਪ੍ਰਸ਼ਨ ਕਰਦੇ ਹਨ—“ਖੁਦਾ ਕਾ ਅੰਦਰ ਰੂਹ ਕਾ ਮੇਲ ਕੈਸੇ ?” ਗੁਰੂ ਮਹਾਰਾਜਾ ਜੀ ਨੇ ਉਤਰ ਵਿੱਚ ਕਿਹਾ - “ਦਿਨ ਕਾ ਅੰਦਰ ਰਾਤ ਕਾ ਜੈਸੇ।” ਗੱਲ ਉਸ ਦੀ ਸਮਝ ‘ਚ ਨ ਆਈ, ਇਸ ਲਈ ਉਸ ਨੇ ਫੇਰ ਆਪਣਾ ਪ੍ਰਸ਼ਨ ਦੁਹਰਾਇਆ ਤਾਂ ਗੁਰੂ ਮਹਾਰਾਜਾ ਜੀ ਨੇ ਕਿਹਾ ਕਿ ‘ਸੱਚ ਕਾ ਅੰਦਰ ਝੂਠ ਕਾ ਜੈਸੇ, ਅਤੇ ਆਪਣੇ ਉਤਰ ਨੂੰ ਹੋਰ ਵਿਸਥਾਰ ਦਿੰਦੇ ਹੋਏ ਫੁਰਮਾਇਆ ਕਿ ਬੁਧੂ ਸ਼ਾਹ ! ਸੱਚ ਵਾਹਿਗੁਰੂ ਹੈ, ਇਸ ਦਾ ਪ੍ਰਕਾਸ਼ ਹੋਇਆਂ ਅੰਗਿਆਨ ਦੀ ਰਾਤ ਨਹੀਂ ਰਿਹਾ ਕਰਦੀ। ਇਸ ਸਰੀਰ ਵਿੱਚ ਆਤਮਾ ਪ੍ਰੀਪੂਰਨ ਹੈ ਪਰ ਹਉਮੈ ਦਾ ਪਰਦਾ ਪੈ ਜਾਣ ਕਰਕੇ ਆਪਣੇ ਆਪ ਨੂੰ ਪ੍ਰਭੂ ਤੋਂ ਵੱਖਰਾ ਜਾਣ ਕੇ ਇਕ ਝੂਠੀ ਕੰਧ ਖੜ੍ਹੀ ਕਰ ਲਈ ਹੈ ਅਤੇ ਅਪਣੀ ਹਸਤੀ ਨੂੰ ਪਰਮ ਆਤਮਾ ਨਾਲੋਂ ਵੱਖਰੀ ਕਰਨ ਕਰਕੇ ਇਹ ਜੀਵ, ਅੰਗਿਆਨ ਦੇ ਪਾਏ ਹੋਏ ਦੁਖਾਂ ਨੂੰ ਸਹਿ ਰਿਹਾ ਹੈ। ਇਹ ਸੁਣ ਕੇ ਪੀਰ ਜੀ ਵਲੋਂ ਬੇਨਤੀ ਕਰਨ ਤੇ ਗੁਰੂ ਮਹਾਰਾਜਾ ਜੀ ਨੇ ਕਿਰਪਾ ਕੀਤੀ ਅਤੇ ਇਸੇ ਸਰੀਰ ਰੂਪੀ ਘਰ ਵਿੱਚ ਪ੍ਰਭੂ ਦਾ ਅਸਲ ਘਰ ਦਿਖਾ ਦਿੱਤਾ ਅਤੇ ਆਤਮਾ ਸਾਖਸ਼ਾਤ ਹੋਣ ਤੇ ਪੀਰ ਬੁਧੂ ਸ਼ਾਹ ਸਦਾ ਲਈ ਗੁਰੂ ਮਹਾਰਾਜਾ ਜੀ ਦਾ ਬਣ ਗਿਆ। ਜਦੋਂ ਪਹਾੜੀ ਰਾਜਿਆਂ ਨਾਲ ਪਾਉਂਟਾ ਸਾਹਿਬ ਦੇ ਨੇੜੇ ਭੰਗਾਣੀ ਦਾ ਯੁੱਧ ਹੋਇਆ ਤਾਂ ਆਪਣੇ ੨੦੦ ਮੁਗੀਦ ਲੈ ਕੇ ਬੜੀ ਭਾਰੀ ਕੁਰਬਾਨੀ ਦਿੱਤੀ। ਉਸ ਦੇ ਦੋ ਪੁੱਤਰ ਸ਼ਹੀਦ ਹੋ ਗਏ ਅਤੇ ਪਰਿਵਾਰ ਦੇ ਹੋਰ ਕਈ ਬੰਦੇ ਸ਼ਹਾਦਤ ਦਾ ਜਾਮ ਪੀ ਗਏ। ਜਦੋਂ ਲੋਕਾਂ ਨੇ ਪੀਰ ਜੀ ਤੋਂ ਪੁੱਛਿਆ ਕਿ ਤੈਂ ਗੁਰੂ ਗੋਬਿੰਦ ਸਿੰਘ ਦੀ ਮਦਦ ਕਰਕੇ ਕੀ ਖੱਟਿਆ, ਤੇਰੇ ਘਰ ਦੇ ਦੀਵੇ ਬੁਝ ਗਏ ਅਤੇ ਹਨੁਰਾ ਛਾ ਗਿਆ ਕਿਉਂਕਿ ਤੇਰੇ ਦੋ ਫਰਜੰਦ ਸ਼ਹੀਦ ਹੋ ਗਏ ਹਨ। ਉਨ੍ਹਾਂ ਦੇ ਸ਼ਬਦ ਸਨ:-

“ਬੁਝ ਗਏ ਉਹ ਜਗਦੇ ਦੀਵੇ ਘੁੱਧ ਹਨੇਰਾ ਕਰ ਗਏ।
 ਚਸਮ ਚਰਾਗ ਜਿਗਰ ਦੇ ਟੁਕੜੇ ਦੋ ਜੜੀ ਵਿੱਚ ਤੁਰ ਗਏ।
 ਮਰ ਗਏ ਆਪ ਮਾਰ ਗਏ ਮਾਪੇ, ਲਾ ਗਏ ਸੱਲ ਅਵਲਾ।
 ਪੁੱਤੱਂ ਨਾਲ ਸੰਤਾਨ ਸ਼ਾਹ ਦੀ ਦੇ ਗਿਆ ਜਗ ਤਰਖੱਲਾ।”

ਬੁਧੂ ਸ਼ਾਹ ਨੇ ਆਪਣਾ ਯਕੀਨ ਕਾਇਮ ਰਖਦਿਆਂ ਅਤੇ ਆਪਣੇ ਅਗੰਮੀ ਪਿਆਰ ਦੇ ਮਹਾਨ ਅਨੰਦ ਨੂੰ ਅਨੁਭਵ ਕਰਦਿਆਂ ਫੁਰਮਾਨ ਕੀਤਾ-

ਕਿਉਂ ਅਫਸੋਸ ਕਰੋ ਤੇ ਰੋਵੋ ਕੁਰਲਾਵੋ ਹੋ ਭੋਲੋ।
 ਧੰਨ ਧੰਨ ਹਨ ਮੇਰੇ ਬਚੜੇ, ਗੁਰੂ ਦੇ ਦਰ ਲੱਗੇ।

ਜਿਉਣਾ ਮਰਨਾ ਸਫਲ ਉਨ੍ਹਾਂ ਦਾ ਜੋ ਜੂਝੇ ਹੋਏ ਅੱਗੇ।
 ਧੰਨ ਜਣੇਦੀ ਮਾਉਂ ਜਿਨ੍ਹਿਂ ਜਣਿ ਐਸੇ ਪੁੱਤਰ ਪਾਲੇ।
 ਧੰਨ ਪਿਤਾ ਹੈ ਕੁਲ ਜਿਸ ਵਿੱਚ ਜੰਮਣ ਐਸੇ ਕਰਮਾਂ ਵਾਲੇ।
 ਮੇਰੇ ਨਹੀਂ ਉਹ ਜੀਵੇ ਹਨ ਉਹ ਜੀਵਨ ਲਾਹਾ ਲੈ ਗਏ।
 ਧੰਦੇ ਗਏ, ਨਹੀਂ ਉਹ ਟੁੱਟੇ, ਮੁਕਤੀ ਮਾਰਗ ਪੈ ਗਏ।
 ਧੰਨ ਹੈ ਪ੍ਰਭੂ, ਜਿਨ੍ਹਾਂ ਮੈਂ ਆਜਿਨ੍ਹ ਨੂੰ ਐਸੀ ਨੇਕੀ ਦਿੱਤੀ।
 ਜਿਸ ਦੀ ਅੰਸ਼ ਨੇ ਗੁਰੂ ਗੋਬਿੰਦ ਸਿੰਘ ਹੱਥੋਂ ਸ਼ਹੀਦੀ ਲੀਤੀ।
 ਸਫਲ ਜਨਮ ਉਹ ਕਰ ਗਏ ਪਿਆਰੇ,
 ਧਰ ਗਏ ਨੇਕ ਨਿਸ਼ਾਨੀ।

ਸਾਂਈ ਸੱਦੇ ਕਿਸੇ ਅਵਸਥਾ, ਬਾਲਕ ਬਿਰਧ ਜਵਾਨੀ।
 ਗਰ ਸੇਵਾ ਵਿੱਚ ਮਿਲੇ ਸ਼ਹੀਦੀ, ਇਸ ਤੋਂ ਵੱਧ ਕੁਝ ਹੈ ਨ।
 ਬਿਨ ਪੁਛੇ ਖੁੱਲ੍ਹੇ ਦਰਵਾਜ਼ੀ ਹਰਿ ਚਰਣੀ ਜਾ ਪੈਣਾ॥

ਇਸੇ ਤਰ੍ਹਾਂ ਨਾਲ ਜਦੋਂ ਗੁਰੂ ਮਹਾਰਾਜਾ ਜੀ ਸਰਸੇ ਦੇ ਕੰਢੇ ਬਚਨ ਤੋਂ ਫਿਰਿਆਂ ਪਸੂ-ਮਨੁਖਾਂ ਨਾਲ ਜੁੱਧ ਕਰਕੇ ਚਾਲੀ ਬਚਦੇ ਸਿੰਘਾਂ ਨਾਲ ਨਿੱਹੰਗ ਖਾਨ ਦੇ ਕਿਲੇ ਵਿੱਚ ਕੋਟਲੇ ਵਿਖੇ ਪਹੁੰਚਦੇ ਹਨ ਤਾਂ ਉਸ ਨੇ ਆਪਣੇ ਕਿਲੇ ਵਿੱਚ ਪਨਾਹ ਦਿੱਤੀ। ਜਦੋਂ ਤਲਾਜ਼ੀ ਹੋਈ ਤਾਂ ਉਸ ਨੇ ਬੰਦ ਕਮਰੇ ਵਿੱਚ ਜਖਮੀ ਪਏ ਭਾਈ ਬਚਿੱਤਰ ਸਿੰਘ ਦੀ ਜਾਨ ਬਚਾਉਣ ਲਈ ਨੰਗੀ ਤਲਵਾਰ ਲੈ ਕੇ ਪਹਿਰਾ ਦਿੰਦਿਆਂ ਇਹ ਗੱਲ ਆਖੀ ਕਿ ‘ਇਹ ਕਮਰਾ ਮੈਂ ਨਹੀਂ ਖੋਲ੍ਹਣਾ ਇਉਂਕਿ ਏਥੇ ਮੇਰਾ ਜਵਾਬੀ ਅਤੇ ਲੜਕੀ ਆਰਾਮ ਕਰ ਰਹੇ ਹਨ।’ ਕਿੱਡੀ ਭਾਵਨਾ ਸੀ - ਉਸ ਖਾਨ ਦੇ ਅੰਦਰ। ਜੇ ਉਹ ਉਸ ਸਮੇਂ ਗੁਰੂ ਮਹਾਰਾਜਾ ਜੀ ਦੀ ਦੱਸ ਪਾ ਦਿੰਦਾ ਤਾਂ ਉਸ ਨੂੰ ਤਾਂ ਇਨਾਮ ਹੀ ਬਹੁਤ ਮਿਲਣਾ ਸੀ ਪਰ ਉਹ ਗੁਰੂ ਜੀ ਦੇ ਪਿਆਰ ਵਿੱਚ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਅੜਿਆ ਰਿਹਾ।

ਗੁਰੂ ਮਹਾਰਾਜਾ ਜੀ ਰੋਪੜ ਤੋਂ ਚੱਲ ਕੇ ਚਮਕੌਰ ਦੀ ਗੜ੍ਹੀ ਵਿੱਚ 40 ਸਿੰਘਾਂ ਸਮੇਤ ਪਹੁੰਚਦੇ ਹਨ। ਆਪ ਜੀ ਬੜੇ ਸਾਬਤ ਕਦਮ, ਬੁਲੰਦ ਹੌਸਲੇ ਨਾਲ ਕਿਲਾਬੰਦੀ ਕਰਵਾ ਰਹੇ ਹਨ ਕਿਉਂਕਿ ਆਪ ਪਿਛੇ ਬਹੁਤ ਵਡੀ ਫੌਜ ਆ ਰਹੀ ਸੀ ਅਤੇ ਇਹ ਵੀ ਪਤਾ ਲੱਗਿਆ ਕਿ ਦਿੱਲੀ ਤੋਂ ਤਾਜ਼ਾ-ਦਮ ਫੌਜ ਤੋਪਖਾਨਾ ਲੈ ਕੇ ਪਹੁੰਚ ਰਹੀ ਹੈ। ਸਾਰਾ ਦਿਨ ਬਹੁਤ ਹੀ ਬਹਾਦਰੀ ਨਾਲ ਇਹ ਯੁੱਧ ਸਿੰਘਾਂ ਨੇ ਲੜਿਆ। ਗੁਰੂ ਪਾਤਸ਼ਾਹ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਆਪ ਯੁਧ ਵਿੱਚ ਆਏ ਅਤੇ ਇਕ ਇਕ ਪਹਿਰ ਜੂਝੇ। ਦੁਨੀਆਂ ਭਰ ਵਿੱਚ ਕਦੇ ਵੀ ਅਜਿਹਾ ਭਿਆਨਕ ਯੁਧ ਨਹੀਂ ਹੋਇਆ। ਜਦੋਂ ਵੱਡੇ ਸਾਹਿਬਜ਼ਾਦੇ ਜੰਗ ਲਈ ਤਿਆਰ ਹੋ ਕੇ ਪੰਜ ਸਿੰਘਾਂ ਸਮੇਤ ਗੁਰੂ ਹੁਕਮ ਨਾਲ ਬਾਹਰ ਨਿਕਲਦੇ ਹਨ ਤਾਂ ਉਸ ਝਾਕੀ ਨੂੰ ਇਕ ਮਹਾਨ ਕਵੀ ਯੋਗੀ ਅੱਲਾ ਯਾਰ ਖਾਨ ਨੇ ਇਉਂ ਬਿਆਨ ਕੀਤਾ ਹੈ-

ਗੋਬਿੰਦ ਕੇ ਦਿੱਲਦਾਰ ਕਿਲੇ ਸੇ ਨਿਕਲ ਆਏ।
 ਝੂਹ ਦੇਖੀਏ ਸਰਕਾਰ ਕਿਲੇ ਸੇ ਨਿਕਲ ਆਏ।
 ਘੋੜੋਂ ਪੈ ਹੋ ਅਸਵਾਰ ਕਿਲੇ ਸੇ ਨਿਕਲ ਆਏ।
 ਲੇ ਹਾਥ ਮੌ ਤਲਵਾਰ ਕਿਲੇ ਸੇ ਨਿਕਲ ਆਏ।

**ਕਿਆ ਵਸਫ ਹੋ ਉਸ ਤੇਗ ਕਾ ਇਸ ਤੇਰੀ ਜੁਬਾਨ ਸੇ।
ਵੱਡ ਮਿਆਨ ਸੇ ਨਿਕਲੀ ਨਹੀਂ ਯੇ ਵਹਾਂ ਸੇ।**

**ਤਲਵਾਰ ਸੀ, ਤਲਵਾਰ ਬੀ ਕਿਆ ਜਾਨੀਏ ਕਿਆ ਬੀ।
ਬੁੰਖਾਰ ਬੀ, ਬੁੰਨ ਬਾਜ ਬੀ ਆਫਤ ਬੀ ਬਲਾ ਬੀ।
ਬੀ ਆਬ ਯਾ ਛੌਲਾਦ ਪੈ ਬਿਜਲੀ ਕੀ ਜੁਲਾ ਬੀ।
‘ਯਮ ਰਾਜ’ ਕੀ ਅੰਮਾਂ ਬੀ ਵਹੁ ਸ਼ਮਸ਼ੇਰ ਕੱਜਾ ਬੀ।
ਅਰਦਲ ਮੇ ਬਿਚਾਰੇ ‘ਮਲਕਲ ਮੰਤ’ ਖੜੇ ਥੇ-
ਅਪਨੇ ਸ਼ੁਗਲੇ ਖਾਸ ਮੇ ਮੱਸ਼ਗੁਲ ਖੜੇ ਥੇ।**

ਸਾਹਿਬਜ਼ਾਦਾ ਅਜੀਤ ਸਿੰਘ ਦੇ ਸ਼ਹੀਦ ਹੋਣ ਉਪਰਾਂ
ਦੂਸਰੇ ਸਾਹਿਬਜ਼ਾਦਾ ਜੁਝਾਰ ਸਿੰਘ ਨੂੰ ਆਪ ਤਿਆਰ ਕਰਕੇ
ਯੁੱਧ ਵਿੱਚ ਭੇਜਦੇ ਹਨ ਜਿਸ ਦੀ ਬਾਬਤ ਭੀ ਉਪਰੋਕਤ
ਕਵੀ ਲਿਖਦਾ ਹੈ:-

**ਯਾਕੂਬ ਕੋ ਯਸਫ ਕੇ ਬਿਛੁਵਨੇ ਨੇ ਰੁਲਾਇਆ।
ਸਾਬਰ ਕੋਈ ਕੰਮ ਐਸਾ
ਰਸੂਲੋਂ ਮੈ ਹੈ ਆਇਆ।
ਕਟਵਾ ਕੇ ਪਿਸਰ ਚਾਰ
ਇਕ ਅਨ੍ਤ ਨ
ਗਿਰਾਇਆ।
ਰੁੱਤਬਾ ਗੁਰੂ ਗੋਬਿੰਦ ਸਿੰਘ
ਨੇ ਰਿਸੀਓਂ ਕਾ
ਬੜਾਇਆ।**

ਗੁਰੂ ਮਹਾਹਾਜ ਜੀ
ਨੇ ਗੜ੍ਹੀ ਉਪਰਲੇ ਸ਼ਿਖਰ
ਤੇ ਬੈਠ ਕੇ ਖੁਦ ਇਹ ਸਭ
ਕੁਝ ਦੇਖਿਆ ਅਤੇ ਅਕਾਲ
ਪੁਰਖ ਦਾ ਸ਼ੁਕਰ ਕੀਤਾ
ਕਿ ਸਾਹਿਬਜ਼ਾਦਿਆਂ ਦੀ
ਜਨਨੀ ਦੀ ਕੁੱਖ ਸਫਲ ਹੋ
ਗਈ। ਇਨ੍ਹਾਂ ਨੇ ਹਿੰਦੂ,
ਮੁਸਲਮਾਨਾਂ, ਗਰੀਬਾਂ ਦੇ ਹੱਕਾਂ ਦੀ ਰਾਖੀ ਕਰਦਿਆਂ
ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ। ਦਸ਼ਮੇਸ਼ ਪਿਤਾ ਨੇ
ਦੂਸਰੇ ਦਿਨ ਸਵੇਰੇ ਆਪ ਲੜਨ ਦੀਆਂ ਵਿਉਂਤਾਂ
ਬਣਾਈਆਂ। ਆਪ ਜੀ ਚੜ੍ਹਦੀ ਕਲਾ ਵਿੱਚ ਸਨ। ਇਹ
ਭਾਂਪ ਕੇ ਇਸ ਥਾਂ ਤੇ ਪੰਜ ਪਿਆਰਿਆਂ ਵਲੋਂ ਗੁਰੂ
ਮਹਾਹਾਜ ਜੀ ਨੂੰ ਸਹੀ ਸਲਾਮਤ ਨਿਕਲ ਜਾਣ ਦਾ ਹੁਕਮ
ਹੋਇਆ ਤਾਂ ਆਪ 22 ਦਸੰਬਰ, 1704 ਈ: ਨੂੰ ਚਮਕੌਰ
ਦੀ ਗੜ੍ਹੀ ਤੋਂ ਪੈਦਲ ਚੱਲ ਕੇ ਤਾੜੀ ਸਾਹਿਬ ਦੇ ਅਸਥਾਨ
ਵਿਖੇ ਤਾੜੀ ਮਾਰਦੇ ਹੋਏ ਉਚੀ ਆਵਾਜ ਵਿੱਚ “ਪੀਰ-
ਏ-ਹਿੰਦ ਮੇ ਰਵਦ” ਕਹਿੰਦੇ ਹੋਏ ਚਲੇ ਜਾਂਦੇ ਹਨ ਅਤੇ
ਮਾਛੀਵਾੜੇ ਵਿਖੇ ਗੁਲਾਬੇ ਮਸੰਦ ਦੇ ਪਾਸ ਪਹੁੰਚ ਜਾਂਦੇ
ਹਨ। ਤਾਂ ਸ਼ਹਿਰ ਨੂੰ ਪੰਜ ਹਜ਼ਾਰ ਫੌਜ ਨੇ ਪਿੱਛਾ ਕਰਕੇ
ਘੇਰਾ ਪਾ ਲਿਆ। ਉਸ ਸਮੇਂ ਗਨੀ ਥਾਂ ਅਤੇ ਨਬੀ ਥਾਂ
ਦੋਨੋਂ ਭਰਾ ਆਪ ਜੀ ਦੀ ਚਰਣ ਸ਼ਰਣ ਵਿੱਚ ਆਏ ਅਤੇ

ਬਾਲ ਦਸ਼ਮੇਸ਼ ਪਿਤਾ ਜੀ, ਪੀਰ ਆਰਫਦੀਨ ਜੀ ਦੀ ਗੋਦ ਵਿਚ

ਮਹਾਨ ਖਤਰਾ ਸਹੇਡਦੇ ਹੋਏ ਗੁਰੂ ਜੀ ਨੂੰ ਆਪਣੇ ਘਰ ਲੈ
ਗਏ ਅਤੇ ਫੇਰ ਉਸ ਘੇਰੇ ਵਿੱਚੋਂ ‘ਉਚ ਦੇ ਪੀਰ’ ਦੇ ਰੂਪ
ਵਿੱਚ ਆਪ ਜੀ ਨੂੰ ਬਾਹਰ ਲੈ ਜਾ ਰਹੇ ਸਨ ਜਦੋਂ ਫੜ
ਨੇ ਰੋਕ ਲਏ ਤਾਂ ਉਸੇ ਵੇਲੇ ਸੱਯਦ ਅਨਾਇਤ ਅਲੀ ਸ਼ਾਹ
ਨੂਰ ਪੁਰੀਆਂ ਨੇ ਜਰਨੈਲ ਦਲੇਰ ਖਾਂ ਨੂੰ ਦੱਸਿਆ ਕਿ ਆਪ
ਜੀ ‘ਉਚ ਦੇ ਪੀਰ’ ਹਨ। ਪੀਰ ਮੁਹੰਮਦ ਸਲੋਹ ਵਾਲੇ ਅਤੇ
ਸੱਯਦ ਹਸਨ ਅਲੀ ਮੌਠਮਾਜ਼ਰੀਆ ਨੇ ਭੀ ਗਵਾਹੀ ਦਿੱਤੀ
ਕਿ ਆਪ ‘ਉਚ ਦੇ ਪੀਰ’ ਹਨ ਅਤੇ ਇਸ ਪ੍ਰਕਾਰ ਗੁਰੂ
ਮਹਾਹਾਜ ਜੀ ਦਾ ਬਹੁਤ ਹੀ ਸਤਿਕਾਰ ਕੀਤਾ। ਇਸ ਤੋਂ
ਜਾਂਦੇ ਹੋਏ ਜਦੋਂ ਗੁਰੂ ਮਹਾਹਾਜ ਰਾਏ ਕੱਲ੍ਹੇ ਦੇ ਪਾਸ
ਰਾਏਕੋਟ ਪਹੁੰਚੇ ਤਾਂ ਉਸ ਵੇਲੇ ਨਵਾਬ ਸਰਹੰਦ ਨੂੰ ਪਤਾ
ਲਗ ਜਾਂਦਾ ਹੈ ਤਾਂ ਚਿੱਠੀ ਲਿਖਦਾ ਹੈ ਕਿ ਗੁਰੂ ਗੋਬਿੰਦ
ਸਿੰਘ ਨੂੰ ਉਸ ਦੇ ਹਵਾਲੇ ਕਰ ਦਿੱਤਾ ਜਾਵੇ। ਇਸ ਤੇ ਰਾਏ
ਕੋਟ ਦਾ ਰਾਜਾ ਜੋ
ਮੁਸਲਮਾਨ ਸੀ, ਨੇ ਲਿਖ
ਭੇਜਿਆ ਕਿ ਗੁਰੂ ਗੋਬਿੰਦ
ਸਿੰਘ ਮੇਰੇ ਅਤੇ ਮੇਰੀ
ਰਿਆਯਾ ਦੇ ਪੀਰ ਹਨ
ਅਤੇ ਪੀਰਾਂ ਵਾਸਤੇ ਜਿਵੇਂ
ਮੁਰੀਦ ਕਟ ਕਟ ਕੇ ਮਰ
ਜਾਂਦੇ ਹਨ ਅਤੇ ਆਪਣੇ
ਪੀਰ ਨੂੰ ਆਂਚ ਨਹੀਂ
ਆਉਣ ਦਿੰਦੇ; ਉਸੇ ਤਰ੍ਹਾਂ
ਨਾਲ ਇਸ ਸਮੇਂ ਇਹ
ਬਾਤ ਤੁਸੀਂ ਸਮਝੋ।

ਰਾਏ ਕਲ੍ਹੇ ਨੇ ਛੋਟੇ
ਸਾਹਿਬਜ਼ਾਦਿਆਂ ਬਾਰੇ
ਜਾਣਕਾਰੀ ਹਾਸਲ ਕਰਨ
ਲਈ ਆਪਣੇ ਪਰਖੇ ਹੋਏ ਦੂਤ (ਮਾਹੀ) ਨੂੰ ਸਰਹੰਦ ਭੇਜਿਆ।
ਉਸਨੇ ਜਾ ਕੇ ਸਾਰੀ ਖਬਰ ਪ੍ਰਾਪਤ ਕੀਤੀ ਅਤੇ ਗੁਰੂ
ਮਹਾਹਾਜ ਦੀ ਮੇਹਰ ਦੇ ਸਦਕੇ ਉਸੇ ਦਿਨ, ਸ਼ਾਮ ਨੂੰ ਅਗੰਮੀ
ਸ਼ਕਤੀ ਦੀ ਵਰਤੋਂ ਕਰਦਾ ਵਾਪਸ ਰਾਏਕੋਟ ਪਹੁੰਚ ਗਿਆ।
ਗੁਰੂ ਮਹਾਹਾਜ ਉਸ ਸਮੇਂ ਪਲੰਘ ਤੇ ਬੈਠੇ ਸਨ ਤੇ ਰਾਇ
ਕਲ੍ਹਾ ਆਪਣੇ ਅਧਿਕਾਰੀਆਂ ਸਹਿਤ ਗੁਰੂ ਜੀ ਪਾਸ ਬਹੁਤ
ਹੀ ਅਫਸੋਸ ਭਰੇ ਦਿਲ ਨਾਲ ਬੈਠਾ ਸੀ। ਜਦੋਂ ਮਾਹੀ ਨੇ
ਛੋਟੇ ਸਾਹਿਬਜ਼ਾਦਿਆਂ ਦੀ ਅਤਿ ਦਰਦ ਭਰੀ ਸ਼ਹਾਦਤ ਦਾ
ਵਰਨਣ ਕੀਤਾ ਤਾਂ ਸਭਨਾਂ ਸਰੋਤਿਆਂ ਦੇ ਨੇਤਰਾਂ ਵਿੱਚੋਂ
ਹੰਝੂ ਵਗ ਰਹੇ ਸਨ। ਗੁਰੂ ਮਹਾਹਾਜ ਜੀ ਅਡੋਲ ਉਸਦੀ
ਵਾਰਤਾ ਨੂੰ ਸੁਣਦੇ ਰਹੇ ਅਤੇ ਪੁਛਿਆ ਕਿ ਕੋਈ ਅਜਿਹਾ
ਬੰਦਾ ਵੀ ਉਸ ਸਮੇਂ ਹਾਜ਼ਰ ਸੀ ਜਿਸ ਨੇ ਹਾਅ ਦਾ ਨਾਹਰਾ
ਮਾਰਿਆ ਹੋਵੇ? ਉਤਰ ਵਿਚ ਮਾਹੀ ਨੇ ਦੱਸਿਆ ਕਿ ਮਲੇਰ
ਕੋਟਲੇ ਵਾਲਿਆਂ ਨੇ ਇਹ ਕਹਿੰਦੇ ਹੋਏ ਕਿ ਮਸੁਮ ਬੱਚਿਆਂ
ਨੂੰ ਸਜਾਏ ਮੌਤ ਦੇਣੀ ਕਿਸ ਕਾਨੂੰਨ ਵਿਚ ਲਿਖੀ ਹੋਈ ਹੈ?

ਇਸ ਗੈਰ-ਵਿਧਾਨਿਕ ਕਿਰਿਆ ਨਾਲ ਅਸੀਂ ਬਿਲਕੁਲ ਸਹਿਮਤ ਨਹੀਂ ਹਾਂ। ਇਸ ਮਹਾਨ ਘਿਨਾਊਣੇ ਗੁਨਾਹ ਵਿਚ ਸੱਚਾ ਮੁਸਲਮਾਨ ਕਿਸੇ ਤਰ੍ਹਾਂ ਵੀ ਸ਼ਾਮਲ ਨਹੀਂ ਹੋ ਸਕਦਾ। ਇਹ ਕਹਿੰਦੇ ਹੋਏ ਉਹ ਕਚਹਿਗੀ ਵਿਚੋਂ ਬਾਹਰ ਚਲੇ ਗਏ। ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਮਲੇਰਕੋਟਲੀਆਂ ਨੇ ਆਪਣੇ ਰਾਜ ਦੀ ਜੜ੍ਹ ਬਚਾ ਲਈ ਹੈ। ਇਕ ਕਾਂਹਾਂ ਦਾ ਬੂਟਾ ਤੀਰ ਦੀ ਨੋਕ ਨਾਲ ਪੁਟਦਿਆਂ ਹੋਇਆਂ ਫੁਰਮਾਨ ਕੀਤਾ ਕਿ ਸਮੁੱਚੇ ਮੁਗਲ ਰਾਜ ਦੀ ਜੜ੍ਹ ਪੁਟੀ ਗਈ ਹੈ। ਰਾਏ ਕਲੋਂ ਦੇ ਬੇਨਤੀ ਕਰਨ ਤੇ ਕਿ ਮਹਾਰਾਜ! ਅਸੀਂ ਵੀ ਉਸ ਰਾਜ ਦੇ ਇਕ ਅੰਗ ਹਾਂ, ਅਸਾਡੇ ਉਪਰ ਕਿਰਪਾ ਕਰੋ। ਗੁਰੂ ਮਹਾਰਾਜ ਜੀ ਨੇ ਸਿਰੀ ਸਾਹਿਬ ਦੇ ਕੇ ਬਚਨ ਕੀਤਾ ਕਿ ਜਦ ਤਕ ਸਿਰੀ ਸਾਹਿਬ ਦਾ ਆਪ ਦੀਆਂ ਆਉਣ ਵਾਲੀਆਂ ਕੁਲਾਂ ਸਤਿਕਾਰ ਕਰਨਗੀਆਂ, ਤੁਹਾਡਾ ਰਾਜ ਵੀ ਕਾਇਮ ਰਹੇਗਾ। ਇਸ ਥਾਂ ਉਹ ਲੋਟਾ ਜਿਸ ਵਿਚ ਸੈਂਕੜੇ ਛੇਦ ਹੋਣ ਦੇ ਬਾਵਜੂਦ ਵੀ ਦੁਧ ਨਹੀਂ ਚੋਇਆ ਸੀ, ਉਹ ਇਨ੍ਹਾਂ ਨੂੰ ਬਖਸ਼ ਦਿਤਾ ਜੋ ਅਜ ਤਕ ਇਨ੍ਹਾਂ ਦੇ ਖਾਨਦਾਨ ਪਾਸ ਹੈ। ਅਜਿਹੀਆਂ ਬਰਕਤਾਂ ਗੁਰੂ ਮਹਾਰਾਜ ਜੀ ਦੇ ਸਭਨਾਂ ਦੇ ਅੰਦਰ ਵਸੇ ਪਿਆਰ ਨੂੰ ਪ੍ਰਗਟ ਕਰਦੀਆਂ ਹਨ।

ਉਪਰਲੀਆਂ ਘਟਨਾਵਾਂ ਲਿਖਣ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਗੁਰੂ ਮਹਾਰਾਜ ਜੀ ਦੇਹਰਾ ਮਸੀਤ ਅਤੇ ਪੂਜਾ ਨਿਮਾਜ ਨੂੰ ਬਰਾਬਰ ਸਤਿਕਾਰ ਦਿੰਦੇ ਸਨ। ਗੁਰੂ ਮਹਾਰਾਜ ਜੀ ਨੇ ਹੋਰ ਸਪਸ਼ਟ ਕਰਦੇ ਹੋਏ ਫੁਰਮਾਨ ਕੀਤਾ ਹੈ ਕਿ ਸਾਰੀ ਸ਼ਿਸ਼ਟੀ ਇਕੋ ਪਰੀਪੂਰਨ ਜੋਤਿ ਵਿਚੋਂ ਰੂਪਮਾਨ ਹੋਈ ਹੈ ਅਤੇ ਉਸੇ ਵਿਚੋਂ ਹੀ ਸਮਾਅ ਜਾਂਦੀ ਹੈ ਜਿਸ ਤਰ੍ਹਾਂ ਕਿ ਅੱਗ ਦੇ ਚੰਗਿਆੜੇ ਨਿਕਲ, ਮੁੜ ਅੱਗ ਵਿਚੋਂ ਹੀ ਸਮਾਅ ਜਾਂਦੇ ਹਨ; ਜ਼ਮੀਨ ਵਿਚੋਂ ਧੂੜ ਉਡਦੀ ਹੈ ਫੇਰ ਜ਼ਮੀਨ ਵਿਚੋਂ ਹੀ ਸਮਾਅ ਜਾਂਦੀ ਹੈ; ਪਾਣੀ ਵਿਚੋਂ ਅਨੇਕਾਂ ਲਹਿਰਾਂ ਉਠਦੀਆਂ ਹਨ ਪਰ ਉਹ ਫੇਰ ਪਾਣੀ ਵਿਚੋਂ ਹੀ ਸਮਾਅ ਜਾਂਦੀਆਂ ਹਨ, ਉਸੇ ਤਰ੍ਹਾਂ ਵਾਹਿਗੁਰੂ ਜੀ ਦੀਆਂ ਅਨੇਕ ਪਰਕਾਰ ਦੀਆਂ ਸ਼ਿਸ਼ਟੀਆਂ ਅੰਤ ਨੂੰ ਉਸੇ ਵਿਚੋਂ ਹੀ ਸਮਾਅ ਜਾਂਦੀਆਂ ਹਨ ਅਤੇ ਇਹ ਸਾਰੀ ਅਨੇਕਤਾ ਇਕੋ ਦਾ ਹੀ ਰੂਪ ਹੋਇਆ ਕਰਦੀ ਹੈ; ਇਕੋ ਪਰਦੇ ਉਤੇ ਅਨੇਕ ਰੂਪ ਪ੍ਰਗਟ ਹੋ ਕੇ ਅਨੇਕ ਰੂਪਾਂ ਵਿਚੋਂ ਦਰਸ਼ਨ ਦਿੰਦੇ ਹਨ ਅਤੇ ਖੇਡ ਖਤਮ ਹੋਣ ਤੇ ਉਹ ਅਨੇਕਤਾ ਸਮਾਪਤ ਹੋ ਜਾਇਆ ਕਰਦੀ ਹੈ ਤੇ ਅਸਲੀਅਤ ਇਕੋ ਪਰੀਪੂਰਨ ਵਾਹਿਗੁਰੂ ਅਪਣੇ ਨਿਰਗੁਣ ਸਰੂਪ ਵਿਚੋਂ, ਆਪਣੀ-ਮਹਿਮਾ ਵਿਚੋਂ ਸਥਿਤ ਹੋ ਜਾਂਦੇ ਹਨ-

ਜੈਸੇ ਏਕ ਆਗ ਤੇ ਕਨੂਕਾ ਕੌਟ ਆਗ ਉਠੇ
ਨਿਆਰੇ ਨਿਆਰੇ ਹੁਇਕੈ ਫਿਰ ਆਗ ਮੈਂ ਮਿਲਾਹਗੇ॥
ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ
ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਗੇ॥
ਜੈਸੇ ਏਕ ਨਦੀ ਤੇ ਤਰੰਗ ਕੌਟ ਉਪਜਤ ਹੈ
ਪਾਨ ਕੇ ਤਰੰਗ ਸਬੇ ਪਾਨ ਹੀ ਕਹਾਹਗੇ॥

ਤੈਸੇ ਬਿਸੁ ਰੂਪ ਤੇ ਅਭੂਤ ਭੂਤ ਪ੍ਰਗਟ ਹੋਇ
ਤਾਹੀ ਤੇ ਉਪਜ ਸਬੇ ਤਾਹੀ ਮੈ ਸਮਾਹਗੇ॥

(ਅਕਾਲ ਉਸਤਤਿ)

ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ॥
ਖੇਲ ਖੇਲ ਅਖੇਲ ਖੇਲਨ ਅੰਤਿ ਕੋ ਫਿਰ ਏਕ॥

(ਜਪ ਸਾਹਿਬ)

ਗੁਰੂ ਮਹਾਰਾਜ ਨੇ ਪਖੰਡੀ ਕਿਰਿਆ ਨੂੰ ਪ੍ਰਵਾਨ ਨਹੀਂ ਕੀਤਾ। ਪ੍ਰਭੂ ਦੇ ਗਿਆਨ ਤੋਂ ਬਹੁਰ ਕੀਤੇ ਹੋਏ ਸਾਰੇ ਕਰਮ ਧਰਮ ਨਿਰਾਰਥਕ ਹਨ। ਆਪ ਜੀ ਫੁਰਮਾਨ ਕਰਦੇ ਹਨ-

ਖੁਕ ਮਲਹਾਗੀ ਗਜ ਗਦਹਾ ਬਿਖੂਤ ਧਾਰੀ
ਗਿਦੂਆ ਮਸਾਨ ਬਸ ਕਰਿਓ ਈ ਕਰਤ ਹੈ॥

ਘੁੜ੍ਹ ਮਟ ਬਸੀ ਲਗੇ ਡੋਲਤ ਉਦਾਸੀ
ਮਿਗ ਤਰਵਰ ਸਦੀਵ ਮੇਨ ਸਾਧੇ ਈ ਮਰਤ ਹੈ॥

ਬਿੰਦ ਕੇ ਸਧਯਾ ਤਾਹਿ ਹੀਜ ਕੀ ਬਦਯਾ
ਦੇਤ ਬੰਦਰਾ ਸਦੀਵ ਪਾਇ ਨਾਗੇ ਈ ਫਿਰਤ ਹੈ॥

ਅੰਗਨਾ ਅਧੀਨ ਕਾਮ ਕੌਂਧ ਮੈਂ ਪ੍ਰਬੀਨ
ਏਕ ਗਿਆਨ ਕੇ ਬਿਗੀਨ ਛੀਨ ਕੈਸੇ ਕੈ ਤਰਤ ਹੈ॥

(ਅਕਾਲ ਉਸਤਤਿ)

ਇਸੇ ਤਰ੍ਹਾਂ ਦੇ ਨਾਲ ਪਖੰਡ ਕਰਮਾਂ ਨੂੰ ਰੱਦ ਕਰਦੇ ਹੋਏ ਆਪ ਜੀ ਦਿਲ ਦੀ ਸਚਿਆਈ, ਨਾਮ ਵਿਚੋਂ ਵਿਸ਼ਵਾਸ ਅਤੇ ਗਿਆਨ ਦੇ ਪ੍ਰਕਾਸ਼ ਵਿਚੋਂ ਸੁਰਤਿ ਨੂੰ ਪ੍ਰਵਾਨ ਕਰਦੇ ਹਨ। ਆਪ ਜੀ ਨੇ ਰੂਹਾਨੀ ਮੰਡਲ ਵਿਚੋਂ ਇਸ ਜੀਵ ਦੀ ਪ੍ਰਭੂ ਨਾਲ ਅਭੇਦਤਾ ਬਾਰੇ ਫੁਰਮਾਨ ਕੀਤਾ ਹੈ ਕਿ-

ਸਾਚ ਕਰੋ ਸੁਨ ਲੇਹੁ ਸਭੈ

ਜਿਨਿ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ॥

(ਸੁਧਾ ਸੱਵਜੇ ਪਾ: ੧੦)

ਨਾਮ ਦੇ ਆਧਾਰ ਤੋਂ ਬਿਨਾਂ ਅਨੇਕ ਕਿਸਮਾਂ ਦੇ ਕਰਮ ਸਭ ਫੋਕਟ ਹਨ ਜਿਵੇਂ ਕਿ ਫੁਰਮਾਨ ਹੈ:-

ਸਭ ਕਰਮ ਫੋਕਟ ਜਾਨ, ਸਭ ਧਰਮ ਨਿਹਫਲ ਮਾਨ।

ਬਿਨਾਂ ਏਕ ਨਾਮ ਆਧਾਰ ਸਭ ਕਰਮ ਭਰਮ ਵਿਖਾਰ॥

ਅਤੇ ਵਾਹਿਗੁਰੂ ਜੀ ਨੂੰ ਇਸ ਸ਼ਿਸ਼ਟੀ ਵਿਚੋਂ ਪ੍ਰਤੱਖ ਰੂਪ ਵਿਚੋਂ ਦਰਸਾਉਂਦੇ ਹੋਏ ਆਪ ਜੀ ਫੁਰਮਾਨ ਕਰਦੇ ਹਨ:-

ਜਿਮੀ ਜਮਾਨ ਕੇ ਵਿਖੇ ਸਮਸਤ ਏਕ ਜੋਤਿ ਹੈ।

ਨ ਬਾਢ ਹੈ ਨ ਘਾਟ ਹੈ ਨ ਘਾਟ ਬਾਢ ਹੋਤ ਹੈ।

ਅਤੇ ‘ਤੂ ਹੀ, ਤੂ ਹੀ’ ਦੀ ਧੂਨਿ ਉਚਾਰਣ ਕਰਦੇ ਹਨ।

ਉਪਰ ਕਥੀਆਂ ਘਟਨਾਵਾਂ ਜਦੋਂ ਅਸੀਂ ਵਿਚਾਰਦੇ ਹਾਂ ਤਾਂ ਗੁਰੂ ਮਹਾਰਾਜ ਜੀ ਦੇ ਜੀਵਨ ਬਾਰੇ ਸੋਝੀ ਪੈਂਦੀ ਹੈ ਕਿ ਆਪ ਜੀ ਸਚਮੁਚ ਹੀ ਪੂਜਾ ਅਤੇ ਨਿਮਾਜ ਨੂੰ ਸਤਿਕਾਰ ਭਰਿਆ ਦਰਜਾ ਦਿੰਦੇ ਹਨ। ਮਸਜਿਦ ਤੇ ਮੰਦਰ ਦੇ ਅੰਦਰ ਕੋਈ ਵੀ ਫਰਕ ਨਹੀਂ ਸਮਝਦੇ। ਉਨ੍ਹਾਂ ਦੀ ਨਿਗ੍ਰਾ ਵਿਚ ਮਸਜਿਦ ਪ੍ਰਭੂ ਪਿਆਰਿਆਂ ਦੇ ਇਕੱਠੇ ਹੋ ਕੇ ਪ੍ਰਭੂ

ਨਾਲ ਪਿਆਰ ਕਰਨ ਦੀ ਬਾਂ ਹੈ। ਇਸੇ ਤਰ੍ਹਾਂ ਮੰਦਰ ਵਿਚ ਪ੍ਰਭੂ ਦੇ ਪਿਆਰੇ ਇਕੱਠੇ ਹੋ ਕੇ ਉਸ ਇੱਕੋ ਦੇ ਗੁਣ ਗਾਊਂਦੇ ਹਨ।

ਇਤਿਹਾਸ ਵਿਚ ਇਕ ਬਹੁਤ ਵੱਡਾ ਭੁਲੇਖਾ ਪਾਇਆ ਗਿਆ ਹੈ ਕਿ ਗੁਰੂ ਮਹਾਰਾਜ਼ ਜਦੋਂ ਅੰਨੰਦਗੁੜ ਦਾ ਕਿਲਾ ਛੱਡ ਕੇ ਸਰਸੇ ਵਲ ਵਧ ਰਹੇ ਸਨ ਤਾਂ ਇਤਿਹਾਸ ਨੇ ਇਹ ਗਲ ਮਹਾਰਾਜ਼ ਜੀ ਦੇ ਮੁਖ ਤੋਂ ਕਹਾਈ ਕਿ ਪਿਆਰਿਓ ਗੁਰਸਿੱਖੇ! ਇਕ ਗੱਲ ਦਾ ਸਦਾ ਹੀ ਧਿਆਨ ਰੱਖਣਾ ਕਿ ਮੁਸਲਮਾਨ ਦਾ ਕਦੇ ਵੀ ਇਤਿਬਾਰ ਨਾ ਕਰਨਾ ਭਾਵੇਂ ਉਹ ਲੱਖਾਂ ਸੁਰੰਧਾਂ ਵੀ ਖਾਵੇ। ਜਿਵੇਂ ਕਿ ਪਤਲੇ ਗੁੜ ਵਿਚ ਬਾਂਹ ਲਬੇੜ ਕੇ ਤਿਲਾਂ ਦੇ ਢੇਰ ਵਿਚ ਬਾਂਹ ਪਾ ਦੇਈਏ ਤਾਂ ਜਿੰਨੇ ਵੀ ਤਿਲ ਬਾਂਹ ਨੂੰ ਚਿੰਬੜ ਜਾਣ, ਜੇ ਏਨੀਆਂ ਕਸਮਾਂ ਵੀ ਖਾਵੇ ਤਾਂ ਵੀ ਇਤਿਬਾਰ ਨਹੀਂ ਕਰਨਾ। ਕਿੱਡੀ ਸੌੜੀ ਸੌਚ ਹੈ - ਉਸ ਮਹਾਨ ਵਿਅਕਤੀ ਬਾਰੇ ਜਿਹੜੇ ਅਪਣੀ ਸਾਰੀ ਬਾਣੀ ਵਿਚ ਅਵਾਜ਼ੇ-ਬੁਲੰਦ ਨਾਲ ਸਮਝਾ ਰਹੇ ਹਨ ਕਿ ਇਸ ਸੰਸਾਰ ਵਿਚ ਵਾਹਿਗੁਰੂ ਜੀ ਆਪ ਹੀ ਜੋਤਿ ਰੂਪ ਹੋ ਕੇ ਘਟ-ਘਟ ਵਿਚ ਬਿਰਾਜਮਾਨ ਹੁੰਦੇ ਹੋਏ ਅਪਣੀ ਕਿਰਿਆ ਕਰ ਰਹੇ ਹਨ। ਇਹ ਸਾਰੀ ਕਿਰਿਆ ਹੁਕਮ ਵਿਚ ਹੋ ਰਹੀ ਹੈ ਜਿਸ ਤਰ੍ਹਾਂ ਦੇ ਨਾਲ ਆਪ ਨੇ ਆਪਣੇ ਮੁਖਾਰਬਿੰਦ ਤੋਂ ਉਚਾਰਨ ਕੀਤਾ : -

ਕੁੰਜ ਜੱਡ ਗੰਗਰਬ ਉਰਗ ਕੁੰਝ ਬਿਦਯਾਧਰ,
ਕੁੰਭ ਭਏ ਕਿੰਨਰ ਪਿਸਾਚ ਕੁੰਘ ਪ੍ਰੇਤ ਹੋ॥
ਕੁੰਹੁੰ ਹੁਇਕੈ ਰਿੰਦੂਆ ਗਾਇਤ੍ਰੀ ਕੌ ਗੁਪਤ ਜਪਿਓ,
ਕਾਹੂੰ ਹੈ ਕੈ ਭੁਰਕਾ ਪੁਕਾਰੇ ਬਾਂਗ ਦੇਤ ਹੋ॥
ਕੁੰਕੈ ਕੱਕ ਕਾਬ ਹੁਇਕੈ ਪੁਰਾਨ ਕੌ ਪੜ੍ਹੜ ਮਤ,
ਕਤਹੂੰ ਕੁਰਾਨ ਕੌ ਨਿਦਾਨ ਜਾਨ ਲੇਤ ਹੋ॥
ਕੁੰਬੇਦ ਗੰਤ ਕੁੰਤ ਤਾ ਸਿਉ ਬਿਪੀਤਿ,
ਕੁੰਭਿਗੁਨ ਅਤੀਤ ਕੁੰਨ ਸਰਗੁਨ ਸਮੇਤ ਹੋ॥

(ਅਕਾਲ ਉਸਤਤਿ)

ਉਨ੍ਹਾਂ ਦੇ ਫੁਰਮਾਨ ਵਿਚ ਕਿਸੇ ਵੀ ਰਾਗ ਤੋਂ ਦਵੈਸ਼ ਦਾ ਝਲਕਾਰਾ ਨਹੀਂ ਪੈਂਦਾ। ਇਸ ਵਾਸਤੇ ਇਤਿਹਾਸਕਾਰਾਂ ਦਾ ਇਹ ਲਿਖ ਦੇਣਾ, ਇਹ ਲਿਖ ਕੇ ਦੱਸ ਮੁਸਲਮਾਨਾਂ ਤੇ ਥੋਪ ਦੇਣਾ, ਇਕ ਅਨਜਾਣ੍ਹੁਣਾ ਹੀ ਹੈ। ਅਸਲ ਗਲ ਇਹ ਹੈ ਕਿ ਰਾਜਸੀ ਬਚਨ ਕਦੇ ਵੀ ਸੱਤਿ ਤੇ ਅਧਾਰਤ ਨਹੀਂ ਹੁੰਦੇ, ਇਹ ਇਕ ਢੰਗ ਟਪਾਊ ਕਿਰਿਆ ਹੁੰਦੀ ਹੈ। ਇਹ ਅਹਿਦਨਾਮੇ ਉਸ ਸਮੇਂ ਤਕ ਕਾਇਮ ਰਹਿੰਦੇ ਹਨ ਜਦੋਂ ਤਕ ਦੋਹਾਂ ਧਿਰਾਂ ਵਿਚ ਤਾਕਤ ਹੋਵੇ ਅਤੇ ਹਿਤਾਂ ਦੀ ਪੂਰਤੀ ਹੁੰਦੀ ਰਹੇ। ਸਰਕਾਰ ਦੇ ਅਹਿਦਨਾਮਿਆਂ ਦਾ ਕੋਈ ਇਤਿਬਾਰ ਨਹੀਂ ਹੋਇਆ ਕਰਦਾ। ਅੰਗਰੇਜ਼ ਦਾ ਕੀਤਾ ਹੋਇਆ ਅਹਿਦਨਾਮਾ ਖਾਲਸਾ ਰਾਜ ਨਾਲ ਉਨ੍ਹਾਂ ਚਿਰ ਹੀ ਸਤਿਕਾਰਯੋਗ ਰਿਹਾ, ਜਿੰਨਾਂ ਚਿਰ ਦੋਹਾਂ ਧਿਰਾਂ ਵਿਚ ਬਰਾਬਰ ਦੀ ਸ਼ਕਤੀ ਸੀ। ਜਦੋਂ ਉਨ੍ਹਾਂ ਨੇ ਖਾਲਸਾ ਰਾਜ ਵਿਚ ਫੁੱਟ ਪਾ ਕੇ ਇਸ ਸ਼ਕਤੀ ਨੂੰ ਕਮਜ਼ੋਰ ਕਰ ਦਿਤਾ

ਤਾਂ ਸਿਰਫ ਪੰਜਾਬ ਤੀਕ ਹੀ ਕਬਜ਼ਾ ਨਹੀਂ ਕੀਤਾ, ਸਗੋਂ ਇਸ ਦੇ ਮਸੂਮ ਬਾਦਸ਼ਾਹ (ਮਹਾਰਾਜਾ ਦਲੀਪ ਸਿੰਘ) ਨੂੰ ਦੀਨੋਂ ਬੇਦੀਨ ਕਰਕੇ ਆਪਣੀ ਜਨਮ ਭੂਮੀ ਉਪਰ ਅੰਤਿਮ ਸਫਰ ਭੀ ਨਾ ਕਰਨ ਦਿਤਾ।

ਗੁਰੂ ਮਹਾਰਾਜ਼ ਜੀ ਨੇ ਅੰਮ੍ਰਿਤ ਦੀ ਦਾਤ ਗੁਰਸਿੱਖਾਂ ਨੂੰ ਬਖਸ਼ੀ। ਅੰਮ੍ਰਿਤ ਦੀ ਖੋਜ, ਆਦਿ ਕਾਲ ਤੋਂ ਹੀ ਬਣੀ ਹੋਈ ਸੀ। ਕੋਈ ਇਸ ਨੂੰ ਪਹਾੜਾਂ ਦੇ ਚਸ਼ਮਿਆਂ ਵਿੱਚ ਭਾਲਦਾ ਸੀ ਅਤੇ ਕੋਈ ਯੋਗ ਸਾਧਨਾ ਸਾਧ ਕੇ ਆਪਣੇ ਹੀ ਅੰਦਰ ਅੰਮ੍ਰਿਤ ਦੀ ਖੋਜ ਕਰਦਾ ਸੀ। ਦੇਵੀ ਦੇਵਤਿਆਂ ਨੇ ਅੰਮ੍ਰਿਤ ਦੀ ਪ੍ਰਾਪਤੀ ਲਈ ਦੈਤਾਂ ਨਾਲ ਯੁਧ ਕੀਤੇ। ਇਹ ਸਾਰੀਆਂ ਬੇਅੰਤ ਕਬਾ-ਕਹਾਣੀਆਂ ਹਨ ਪਰ ਗੁਰੂ ਮਹਾਰਾਜ਼ ਜੀ ਨੇ ਗੁਰਬਾਣੀ ਅੰਦਰ ਅੰਮ੍ਰਿਤ ਬਾਰੇ ਦੱਸਿਆ ਹੈ ਕਿ -

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ

ਮਨਮੁਖਾ ਸਾਡੁ ਨ ਪਾਇਆ॥

ਸਿਉ ਕਸਤੂਰੀ ਮਿਰਗੁ ਨ ਜਾਣੈ

ਭਰਮਦਾ ਭਰਮਿ ਭੁਲਾਇਆ॥

ਅੰਮ੍ਰਿਤੁ ਤਜਿ ਬਿਖੁ ਸੰਗਰੈ ਕਰਤੈ ਆਧਿ ਬੁਆਇਆ॥

ਪੰਨਾ 644

ਇਸ ਮਹਾਨ ਅੰਮ੍ਰਿਤ ਦੀ ਕਦਰ ਮਨਮੁਖਾਂ ਨੂੰ ਨ ਹੋਣ ਕਰਕੇ ਮਨੁਖ ਨੇ ਅਪਣਾ ਜਨਮ ਬਿਰਥਾ ਗਵਾ ਲਿਆ। ਇਹ ਅੰਮ੍ਰਿਤ ਤਾਂ ਆਪਣੇ ਅੰਦਰ ਹੀ ਸੀ ਜਿਸ ਦੇ ਬਾਰੇ ਸੁਖਮਨੀ ਸਾਹਿਬ ਅੰਦਰ ਫੁਰਮਾਨ ਆਇਆ ਹੈ -

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ॥

ਦੇਹੀ ਮਹਿ ਇਸ ਕਾ ਬਿਸਰਾਮੁ॥

ਸੁਨ ਸਮਾਧਿ ਅਨਹਤ ਤਹ ਨਾਦ॥

ਕਹਨੁ ਨ ਜਾਈ ਅਚਰਜ ਬਿਸਮਾਦ॥

ਪੰਨਾ - 293

ਗੁਰੂ ਦਸਮੇਸ਼ ਪਿਤਾ ਜੀ ਨੇ ਇਸ ਅੰਮ੍ਰਿਤ ਤੱਕ ਰੁਸਵਾਈ ਕਰਨ ਲਈ ਬਾਣੀ ਦੀ ਸ਼ਕਤੀ ਨਾਲ ਜਲ ਉਪਰ ਬਾਣੀਆਂ ਪੜ੍ਹਕੇ ਖੰਡੇ ਬਾਟੇ ਵਿਚ ਤਿਆਰ ਕੀਤੀ ਪਾਹੁਲ ਬਣਾਈ ਅਤੇ ਸਿਖਾਂ ਨੂੰ ਜਦੋਂ ਪਿਲਾਈ ਤਾਂ ਗੁਰ ਮੰਤਰ ਦੇ ਬਲ ਨਾਲ ਇਨਸਾਨ ਦੀ ਸੁਰਤਿ ਅੰਮ੍ਰਿਤ ਤੱਕ ਸਹਿਜੇ ਹੀ ਪਹੁੰਚ ਗਈ। ਅੰਮ੍ਰਿਤ ਦੀ ਪ੍ਰਾਪਤੀ ਕਰਨ ਉਪ੍ਰੰਤ ਮੌਤ ਅਤੇ ਜਿੰਦਗੀ ਦੇ ਭੇਦ ਨੂੰ ਪ੍ਰਾਪਤ ਕਰ ਲਿਆ ਅਤੇ ਉਹੀ ਜੀਵ ਪੂਰਨ ਨਿਰਭੈ ਅਵਸਥਾ ਵਿੱਚ ਆ ਕੇ ਪੂਰਨ ਨਿਆਂਕਾਰੀ, ਰਾਗ ਦਵੈਸ਼ ਤੋਂ ਉਚਾ, ਸਭ ਦਾ ਸਾਂਝਾ, ਸਭ ਦਾ ਪਿਆਰਾ, ਪਰਉਪਕਾਰੀ ਗੁਰਮੁਖ, ਸਾਂਧੂ ਸੰਤ, ਖਾਲਸਾ ਬਣ ਗਿਆ ਅਤੇ ਪਰਮ ਉਚਤਾ ਪ੍ਰਾਪਤ ਕਰਕੇ ਸੰਸਾਰ ਨੂੰ ਸੁਖਾਂ ਦਾ ਸੰਦੇਸ਼ ਦੇਣ ਲਈ ਅਤੇ ਸੰਸਾਰ ਵਿੱਚੋਂ ਬੁਰਿਆਈਆਂ ਦੀ ਕੋਹੜ ਨੂੰ ਹੂੰਝ ਕੇ ਬਾਹਰ ਸੁੱਟਣ ਲਗਿਆ। ਇਕ ਸਾਧਾਰਣ ਮਨੁਖ ਨੂੰ ਮੰਤ੍ਰ ਕੀਤਾ ਹੋਇਆ ਜਲ, ਜਿਸ ਨੂੰ 'ਪਾਹੁਲ' ਕਹਿੰਦੇ ਹਨ, ਪਿਲਾ ਕੇ ਐਨਾ ਉੱਚਾ ਕਰ ਦਿੱਤਾ ਕਿ ਉਸ ਦੀ ਬਰਾਬਰੀ ਆਪ ਨੇ

ਵਾਹਿਗੁਰੂ ਜੀ ਦੇ ਸਮਾਨ ਪ੍ਰਗਟ ਕਰ ਦਿੱਤੀ-
 ਆਤਮ ਰਸ ਜਿਹ ਜਾਨਹੀ ਸੋ ਹੈ ਖਾਲਸ ਦੇਵਾ॥
 ਪ੍ਰਭ ਮਹਿ ਮੈਂ ਮਹਿ ਤਾਸ ਮਹਿ ਰੰਚਕ ਨਾਹਨ ਭੇਵਾ॥
 (ਸਰਬ ਲੋਹ ਗੁੰਬ)

ਇਸ ਅੰਮ੍ਰਿਤ ਦੀ ਘਟਨਾ ਨੇ ਭਾਰਤੀ ਜਨਤਾ ਵਿੱਚ ਇਕ ਇਨਕਲਾਬ ਲਿਆ ਦਿੱਤਾ। ਮੌਤ ਦਾ ਡਰ ਕਤਈ ਖਤਮ ਹੋ ਗਿਆ ਅਤੇ ਜੀਵਨ ਨੂੰ ਪਰਮ ਉਚ ਸੇਵਾ ਵਿੱਚ ਲਾਉਣ ਲਈ ਉਤਸੁਕਤਾ ਜਾਗ ਪਈ ਜਿਸ ਨੇ ਦੇਸ਼ ਵਿੱਚ ਇਨਕਲਾਬ ਲਿਆ ਦਿੱਤਾ। ਮਨਖੀ ਹੱਕ ਸੁਰੱਖਿਅਤ ਹੋ ਗਏ ਅਤੇ ਇਹ ਦੇਸ਼ ਹਜ਼ਾਰਾਂ ਸਾਲਾਂ ਦੀ ਗੁਲਾਮੀ ਤੋਂ ਸੁਤੰਤਰ ਹੋ ਗਿਆ। ਅੰਮ੍ਰਿਤ ਦੀ ਪ੍ਰਾਪਤੀ ਦੀ ਸੋਝੀ ਬਖਸ਼ ਦਿੱਤੀ ਅਤੇ ਭਟਕਦਾ ਜੀਵ ਅੰਮ੍ਰਿਤ ਦੀ ਪ੍ਰਾਪਤੀ ਕਰਕੇ ਸਦੀਵ ਕਾਲ ਲਈ ਅਮਰ ਹੋ ਗਿਆ। ਇਨਸਾਨੀ ਜੀਵਨ ਅੰਦਰ ਇਹ ਇਕ ਬਹੁਤ ਵੱਡਾ ਇਨਕਲਾਬ ਸੀ ਜੋ ਗੁਰੂ ਦਸ਼ਮੇਸ਼ ਪਿਤਾ ਜੀ ਨੇ ਕਿਰਪਾ ਕਰਕੇ ਬਖਸ਼ਿਆ।

ਇਸੇ ਤਰ੍ਹਾਂ ਨਾਲ ਗੁਰੂ ਮਹਾਰਾਜ ਜੀ ਨੇ ਸਿਮਰਨ ਤੇ ਸੇਵਾ ਨੂੰ ਬਹੁਤ ਹੀ ਪ੍ਰਧਾਨਗੀ ਦਿੱਤੀ ਅਤੇ ਸੇਵਾ ਤੋਂ ਬਗੈਰ ਜੀਵਨ ਨੂੰ ਨਿਹਫਲ ਦੱਸਿਆ। ਗੁਰਸਿਖ ਨੂੰ ਸੇਵਾ ਦੀ ਮੁਰਤੀ ਬਣਨ ਵਾਸਤੇ ਸਦਾ ਹੀ ਉਪਦੇਸ਼ ਦਿੰਦੇ ਰਹੇ। ਸੇਵਾਦਾਰ ਵਲੋਂ ਕੀਤੀ ਸੇਵਾ ਜੇ ਗੁਰੂ ਨੂੰ ਪ੍ਰਵਾਨ ਹੋ ਜਾਵੇ ਤਾਂ ਸਾਰੀਆਂ ਬਰਕਤਾਂ ਆ ਜਾਂਦੀਆਂ ਹਨ। ਸੇਵਾ ਕਰਦਿਆਂ ਅਭਿਮਾਨ ਨੂੰ ਤਿਆਗਣਾ ਅਤੀ ਜ਼ਰੂਰੀ ਦੱਸਿਆ। ਆਪ ਨੇ ਫੁਰਮਾਨ ਕੀਤਾ-

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ॥
 ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ॥
 ਪੰਨਾ - 314

ਵਿਚਿ ਦੁਨੀਆ ਸੇਵ ਕਮਾਈਐ
 ਤਾ ਦਰਗਹਿ ਬੈਸਣੁ ਪਾਈਐ॥ ਪੰਨਾ - 26

ਸੇਵਾ ਤੋਂ ਹੀ ਸਾਰੇ ਪਦਾਰਥ ਮਿਲਦੇ ਹਨ:-

ਚਾਰਿ ਪਦਾਰਥ ਜੇ ਕੌ ਮਾਗੈ॥
 ਸਾਧ ਜਨਾ ਕੀ ਸੇਵਾ ਲਾਗੈ॥ ਪੰਨਾ - 266

ਅਜਿਹੇ ਉਪਦੇਸ਼ ਦੇ ਕੇ ਗੁਰਸਿਖਾਂ ਨੂੰ ਸੇਵਾ ਵਿੱਚ ਨਿਪੁੰਨ ਕੀਤਾ ਅਤੇ ਸੇਵਾ-ਰਹਿਤ ਜੀਵਨ ਨੂੰ ਮੁਰਦਾ ਦੱਸਿਆ।

ਗੁਰੂ ਮਹਾਰਾਜ ਜੀ ਨੇ ਗੁਰਸਿਖਾਂ ਨੂੰ ਦੱਸਿਆ ਕਿ ਸੇਵਾ ਤੋਂ ਬਗੈਰ ਆਦਮੀ ਮੁਰਦਾ ਹੋਇਆ ਕਰਦਾ ਹੈ। ਗੁਰੂ ਨਾਨਕ ਦੇਵ ਜੀ ਦਾ ਫੁਰਮਾਨ ਹੈ-

ਅੰਤ ਸੁੰਦਰ ਕੁਲੀਨ ਚੜ੍ਹਰ ਮੁਖਿ ਛਿਆਨੀ ਧਨਵੰਤ॥
 ਸਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀਂ ਭਗਵੰਤ॥
 ਪੰਨਾ - 253

ਅਤੇ ਭਾਈ ਗੁਰਦਾਸ ਜੀ ਨੇ ਫੁਰਮਾਨ ਕੀਤਾ ਹੈ-
 ਬਿਨ ਸੇਵਾ ਧਿਗ ਹਥ ਪੈਰ ਹੋਰ ਨਿਹਫਲ ਕਰਣੀ॥

ਇਸੇ ਤਰ੍ਹਾਂ ਨਾਲ ਗੁਰੂ ਮਹਾਰਾਜ ਜੀ ਨੇ, ਪਖੰਡਾਂ, ਕਰਮ ਕਾਂਡਾਂ ਅਤੇ ਅੰਨ੍ਹੇਵਾਹ ਦਾਨ ਦੇਣ ਦੀ ਪ੍ਰਸ਼ਾ ਨੂੰ

ਰੋਕਦਿਆਂ ਫੁਰਮਾਨ ਕੀਤਾ ਕਿ ਦਾਨ ਹਮੇਸ਼ਾ ਉਨ੍ਹਾਂ ਗੁਰਮੁਖ ਪਿਆਰਿਆਂ ਨੂੰ, ਮਹਾਂਪੁਰਖਾਂ ਨੂੰ ਦੇਣਾ ਚਾਹੀਦਾ ਹੈ ਜਿਹੜੇ ਆਪਣੇ ਐਸ਼ ਆਰਾਮ ਦੀ ਥਾਂ ਦੂਜਿਆਂ ਦੀ ਭਲਾਈ ਵਾਸਤੇ ਤੱਤਪਰ ਰਹਿੰਦੇ ਹਨ ਅਤੇ ਗੁਰਮੁਖਾਂ ਵੱਲ ਇਸ਼ਾਰਾ ਕਰਕੇ ਫੁਰਮਾਇਆ ਕਿ-

ਸੇਵ ਕਰੀ ਇਨਹੀ ਕੀ ਭਾਵਤ,
 ਅਉਰ ਕੀ ਸੇਵ ਸਹਾਤ ਨ ਜੀ ਕੋ॥
 ਦਾਨ ਦਯੋ ਇਨਹੀ ਕੌ ਭਲੋ,
 ਅਰੁ ਆਨ ਕੌ ਦਾਨ ਨ ਲਾਗਤ ਨੀਕੋ॥
 ਆਗੈ ਫਲੈ ਇਨਹੀ ਕੌ ਦਯੋ,
 ਜਗ ਮੈ ਜਸੁ, ਅਉਰ ਦਯੋ ਸਭ ਫੀਕੋ॥
 ਮੋ ਗ੍ਰਹਿ ਮੈ ਤਨ ਤੇ ਮਨ ਤੇ,
 ਸਿਰ ਲਉ ਧਨ ਹੈ ਸਭਹੀ ਇਨਹੀ ਕੋ॥

ਜੱਧ ਜਿਤੇ ਇਨਹੀ ਕੇ ਪ੍ਰਸਾਦਿ,
 ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥
 ਅਘ ਅਉਘ ਟਰੇ ਇਨਹੀ ਕੇ ਪ੍ਰਸਾਦਿ,
 ਇਨਹੀ ਕ੍ਰਿਪਾ ਛੁਨ ਧਮ ਭਰੇ॥
 ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ,
 ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ॥
 ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ,
 ਨਹੀ ਮੋ ਸੇ ਗਰੀਬ ਕਰੋਰ ਪਰੇ॥

ਇਸ ਪ੍ਰਕਾਰ ਗੁਰੂ ਮਹਾਰਾਜ ਜੀ ਦੇ ਜੀਵਨ ਵਿੱਚ ਅਨੇਕਾਂ ਕੌਤਕੇ ਅਜਿਹੇ ਹਨ ਜਿਹੜੇ ਸਾਨੂੰ ਬਹੁਤ ਹੀ ਸੋਚ ਸਮਝ ਕੇ ਅਪਨਾਉਣੇ ਚਾਹੀਦੇ ਹਨ। ਗੁਰੂ ਮਹਾਰਾਜ ਜੀ ਬਹੁਤ ਹੀ ਦਿਆਲੂ ਸਨ। ਗੁਰਸਿਖਾਂ ਵਲੋਂ ਭੁੱਲ ਚੁੱਕ ਹੋਣ ਤੇ ਆਪ ਜੀ ਮੁਆਫ ਕਰ ਦਿਆ ਕਰਦੇ ਸਨ ਅਤੇ ਅੱਗੇ ਵਾਸਤੇ ਸ਼ੁਧ ਭਾਵਨਾ ਦੀ ਦਾਤ ਬਖਸ਼ ਦਿਆ ਕਰਦੇ ਸਨ।

ਅੱਜ ਅਸੀਂ ਐਸੇ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਦਿਵਸ ਮਨਾ ਰਹੇ ਹਾਂ। ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਦਰਸਾਏ ਹੋਏ ਮਾਰਗ ਉੱਤੇ ਚੱਲੀਏ, ਰਹਿਤ ਬਹਿਤ ਵਿੱਚ ਆਈਏ ਅਤੇ ਪਿੱਠ ਦੇ ਕੇ ਬੇਮੁਖ ਨ ਬਣੀਏ। ਆਪ ਜੀ ਨੇ ਆਦਿ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਥਾਂ ਅੱਗੋਂ ਵਾਸਤੇ ਗੁਰੂ ਥਾਪ ਕੇ ਸ਼ਬਦ ਗੁਰੂ ਨੂੰ ਮਹਾਨਤਾ ਪ੍ਰਦਾਨ ਕੀਤੀ। ਗੁਰੂ ਗ੍ਰੰਥ ਸਾਹਿਬ ਸਾਰੀਆਂ ਬਰਕਤਾਂ, ਸਾਰੀਆਂ ਰੂਹਾਨੀ ਸ਼ਕਤੀਆਂ ਨਾਲ ਭਰਪੂਰ ਹਨ। ਜੇ ਕੋਈ ਘਾਟ ਹੈ ਤਾਂ ਸਾਡੇ ਆਪਣੇ ਵਿਸ਼ਵਾਸ ਵਿੱਚ ਘਾਟ ਹੋਣ ਕਰਕੇ ਅਸੀਂ ਕੋਈ ਰੂਹਾਨੀ ਤਰੱਕੀ ਨਹੀਂ ਕਰ ਰਹੇ। ਅਰਦਾਸ ਹੈ ਕਿ ਗੁਰੂ ਮਹਾਰਾਜ ਜੀ ਕਿਰਪਾ ਕਰਨ ਅਤੇ ਸਾਨੂੰ ਚੜ੍ਹਦੀ ਕਲਾ ਵਾਲਾ ਜੀਵਨ ਬਖਸ਼ਿਸ਼ ਕਰਨ, ਅਸੀਂ ਅੰਮ੍ਰਿਤ ਦੇ ਨਾਲ ਮਖਮੂਰ ਹੋਈਏ ਜਿਸ ਨੂੰ ਆਪ ਜੀ ਨੇ ਸੰਸਾਰ ਵਿੱਚ ਪ੍ਰਗਟ ਕਰਕੇ ਹਰ ਜੀਵ ਦੇ ਭਾਗ ਵਿੱਚ ਬਖਸ਼ਿਆ ਹੈ।



ਗੁਰਬਾਣੀ ਵਿਚਾਰ

ਸੰਤਹੁ ਤਹਾ ਨਿਰੰਜਨੁ ਰਾਮੁ ਹੈ

ਡਾ. ਗੁਰਚਰਨ ਸਿੰਘ ਸੇਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਪੰਨਾ 974 ਉਪਰ ਰਾਗੁ
ਰਾਮਕਲੀ ਵਿਚ ਭਗਤ ਬੇਣੀ ਜੀ ਦੀ ਅਸਟਪਦੀ ਇਸ
ਪ੍ਰਕਾਰ ਹੈ -

ਇੜਾ ਪਿੰਗਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ॥
 ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ॥
 ਸੰਤਹੁ ਤਹਾ ਨਿਰੰਜਨ ਰਾਮੁ ਹੈ॥ ਗੁਰ ਗਮਿ ਚਿਨੈ ਬਿਰਲਾ ਕੋਇ॥
 ਤਹਾਂ ਨਿਰੰਜਨੁ ਰਮਈਆ ਹੋਇ॥ ਰਹਾਉ॥
 ਦੇਵ ਸਥਾਨੈ ਕਿਆ ਨੀਸਾਣੀ॥
 ਤਹ ਬਾਜੇ ਸਥਦ ਅਨਾਹਦ ਬਾਣੀ॥
 ਤਹ ਚੰਦੁ ਨ ਸੁਰਜੁ ਪਉਣੁ ਨ ਪਾਣੀ॥
 ਸਾਖੀ ਜਾਗੀ ਗੁਰਮੁਖਿ ਜਾਣੀ॥
 ਉਪਜੈ ਗਿਆਨੁ ਦੁਰਮਤਿ ਛੀਜੈ॥
 ਅੰਮ੍ਰਿਤ ਰਸਿ ਗਰਨੰਤਰਿ ਭੀਜੈ॥
 ਏਸੁ ਕਲਾ ਜੋ ਜਾਣੈ ਭੇਉ॥
 ਭੇਟੈ ਤਾਸੁ ਪਰਮ ਗੁਰਦੇਉ॥
 ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ॥
 ਉਪਰਿ ਹਾਟ ਹਾਟ ਪਰਿ ਆਲਾ ਆਲੇ ਭੀਤਰਿ ਬਾਤੀ॥
 ਜਾਗਤੁ ਰਹੈ ਸੁ ਕਬਹੁ ਨ ਸੋਵੈ॥
 ਤੀਨਿ ਤਿਲੋਕ ਸਮਾਧਿ ਪਲੋਵੈ॥
 ਬੀਜ ਮੰਦ੍ਰ ਲੈ ਹਿਰਦੈ ਰਹੈ॥
 ਮਨੁਆ ਉਲਟਿ ਸੁਨ ਮਹਿ ਗਰੈ॥
 ਜਾਗਤੁ ਰਹੈ ਨ ਅਲੀਆ ਭਾਖੈ॥
 ਪਾਚਉ ਇੰਦ੍ਰੀ ਬਸਿ ਕਰਿ ਰਾਖੈ॥
 ਗੁਰ ਕੀ ਸਾਖੀ ਰਾਖੈ ਚੀਤਿ॥
 ਮਨੁ ਤਨੁ ਅਰਧੇ ਕ੍ਰਿਸਨ ਪਰੀਤਿ॥
 ਕਰ ਪਲਵ ਸਾਖਾ ਬੀਚਾਰੈ॥
 ਅਪਨਾ ਜਨਮੁ ਨ ਜਾਮੇ ਹਾਰੇ॥
 ਅਸੁਰ ਨਦੀ ਕਾ ਬੰਧੇ ਮੂਲੁ॥
 ਪਛਿਮ ਫੇਰਿ ਚੜਾਵੈ ਸੂਰੁ॥
 ਅਜਤੁ ਜਰੈ ਸੁ ਨਿਝਰੁ ਝਰੈ॥
 ਜਗਨਾਥ ਸਿਉ ਗੋਸਟਿ ਕਰੈ॥
 ਚਉਮੁਖ ਦੀਵਾ ਜੋਤਿ ਦੁਆਰ॥
 ਪਲੁ ਅਨਤ ਮੂਲੁ ਬਿਚਕਾਰਿ॥
 ਸਰਬ ਕਲਾ ਲੇ ਆਪੇ ਰਹੈ॥
 ਮਨੁ ਮਾਣਕੁ ਰਤਨਾ ਮਹਿ ਗੁਰੈ॥
 ਮਸਤਕਿ ਪਦਮੁ ਦੁਆਲੇ ਮਣੀ॥
 ਮਾਹਿ ਨਿਰੰਜਨੁ ਤ੍ਰਿਭਵਣ ਧਣੀ॥
 ਪੰਚ ਸਥਦ ਨਿਰਮਾਇਲ ਬਾਜੇ॥
 ਛੁਲਕੇ ਚਵਰ ਸੰਖ ਘਨ ਗਾਜੇ॥
 ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ॥
 ਬੇਣੀ ਜਾਚੈ ਤੇਰਾ ਨਾਮੁ॥

ਭਗਤ ਬੇਣੀ ਜੀ ਦਾ ਇਹ ਲੰਬਾ ਸ਼ਬਦ, ਜਿਸ ਗੁਹਜ ਦਾ ਵਰਣਨ ਕਰਦਾ ਹੈ, ਉਸ ਨੂੰ ਅਧਿਆਤਮਿਕ ਜਗਤ ਵਿਚ ਦਸਵਾਂ ਦੁਆਰ ਕਹਿੰਦੇ ਹਨ। ਭਾਵੇਂ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ ਨੇ ਵੀ ਦਸਵੇਂ ਦੁਆਰ ਦਾ ਜਿਕਰ ਕੀਤਾ ਹੈ, ਪ੍ਰੰਤੂ ਬੇਣੀ ਜੀ ਨੇ ਸੁਤਰਬੱਧ ਜਿਕਰ ਕਰਕੇ, ਇਸ ਨੂੰ ਇਕ ਲੜੀ ਵਿਚ ਪਰੋ ਦਿਤਾ ਹੈ। ਉਨ੍ਹਾਂ ਨੇ ਇਸ ਸ਼ਬਦ ਨੂੰ ਇਉਂ ਲੜੀਬੱਧ ਕੀਤਾ ਹੈ ਜਿਵੇਂ ਕਿਸੇ ਸਾਧਕ ਨੂੰ ਉੰਗਲੀ ਫੜ ਕੇ ਨਾਲ ਹੀ ਨਾਲ ਤੌਰ ਰਹੇ ਹੋਣ, ਨਾਲ ਨਾਲ ਉਸਨੂੰ ਸਮਝਾਉਂਦੇ ਹੋਏ ਉਸ ਨੂੰ ਚਿਤਾਵਨੀ ਰੂਪ ਵਿਚ ਉਸ ਮੰਜ਼ਿਲ 'ਤੇ ਪੁੱਜਣ ਲਈ ਯੋਗਤਾ ਦਾ ਵੀ ਵਰਣਨ ਕਰਦੇ ਹੋਣ। ਇਸ ਨੂੰ ਪੂਰਨ ਰੂਪ ਵਿਚ ਸਮਝਣ ਲਈ ਨਿਸ਼ਚੇ ਹੀ ਪਦੇਵਾਰ ਵਿਆਖਿਆ ਵਾਚਾਂਗੇ। ਪਹਿਲਾਂ ਇਸ ਸ਼ਬਦ ਦੇ ਕੇਂਦਰੀ ਭਾਵ ਜਾਂ ਰਹਾਉ ਦੀ ਤੁਕ ਨੂੰ ਦੇਖਦੇ ਹਾਂ -

ਸੰਤਹੁ ਤਹਾ ਨਿਰੰਜਨ ਰਾਮੁ ਹੈ॥
 ਗੁਰ ਗਮਿ ਚਿਨੈ ਬਿਰਲਾ ਕੋਇ॥
 ਤਹਾਂ ਨਿਰੰਜਨੁ ਰਮਈਆ ਹੋਇ॥

ਭਗਤ ਬੇਣੀ ਜੀ, ਇਸ ਰਹਾਉ ਦੇ ਪਦੇ ਵਿਚ ਬਿਆਨ ਕਰਦੇ ਹਨ ਕਿ ਤਹਾ ਨਿਰੰਜਨ ਰਾਮੁ ਹੈ 'ਤਹਾ' ਤੋਂ ਭਾਵ ਹੈ, ਉਥੇ, ਉਸ ਥਾਂ। ਇਥੇ 'ਤਹਾ' ਸ਼ਬਦ ਦਸਵੇਂ ਦੁਆਰ ਵਾਸਤੇ ਵਰਤਿਆ ਹੈ। 'ਗਮਿ' ਤੋਂ ਭਾਵ ਹੈ, ਮਾਰਗ ਜਾਂ ਰਸਤਾ। 'ਗੁਰ ਗਮਿ' ਕਹਿੰਦੇ ਹਨ, ਗੁਰੂ ਦੇ ਮਾਰਗ ਨਾਲ। 'ਚਿਨੈ' ਦਾ ਭਾਵ ਹੈ, ਜਾਣਨਾ ਪਛਾਣਨਾ। 'ਨਿਰੰਜਨ' ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ, ਨਿਰ ਅਤੇ ਅੰਜਨ। ਅੰਜਨ ਮਾਇਆ ਨੂੰ ਕਹਿੰਦੇ ਹਨ। ਨਿਰੰਜਨ ਦਾ ਭਾਵ ਹੈ - ਮਾਇਆ ਤੋਂ ਰਹਿਤ। ਹੁਣ ਰਹਾਉ ਦੀ ਤੁਕ ਦੇ ਅਰਥ ਇੱਜ ਸਪਸ਼ਟ ਹੁੰਦੇ ਹਨ। ਹੇ ਸੰਤਹੁ, ਦਸਮ ਦੁਆਰ ਵਿਖੇ ਮਾਇਆ ਤੋਂ ਰਹਿਤ ਰਾਮ ਦਾ ਵਾਸਾ ਹੈ। ਪ੍ਰੰਤੂ ਉਸ ਨੂੰ ਗੁਰੂ ਦੇ ਮਾਰਗ ਨਾਲ ਕੋਈ ਵਿਰਲਾ ਹੀ ਪਛਾਣਦਾ ਹੈ, ਅਰਥਾਤ ਗੁਰੂ ਦੀ ਸਿਖਿਆ ਨਾਲ ਹੀ ਜਾਣ ਸਕਦਾ ਹੈ। ਉਹ ਦ੍ਰਿੜੁਤਾ ਨਾਲ ਦੁਬਾਰਾ ਕਹਿੰਦੇ ਹਨ ਕਿ 'ਤਹਾ' ਉਹ ਮਾਇਆ ਤੋਂ ਰਹਿਤ ਕਰਤਾਰ ਵਸਿਆ ਹੋਇਆ ਹੈ।

ਹੁਣ ਸਭ ਤੋਂ ਵੱਡਾ ਮਸਲਾ ਉਠਦਾ ਹੈ ਕਿ ਉਸ ਪ੍ਰਭੂ ਦੇ ਕੋਲ, ਇਸ ਦਸਮ ਦੁਆਰ ਵਿਚ ਕਿਵੇਂ ਪੁੱਜਿਆ ਜਾਵੇ? ਇਸ ਦੀ ਸਥਿਤੀ ਸਮਝਾਉਂਦੇ ਹੋਏ ਭਗਤ ਬੇਣੀ ਜੀ ਪਹਿਲੇ ਪਦੇ ਵਿਚ, ਪਹਿਲੇ ਪੜਾਅ ਦਾ ਜਿਕਰ ਇਉਂ ਕਰਦੇ ਹਨ-

ਇੜਾ ਪਿੰਗਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ॥
 ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ॥



ਦਸਵੇਂ ਦੁਆਰ ਦੇ ਰਸਤੇ ਦਾ ਆਰੰਭ, ਇੜਾ, ਪਿੰਗਲਾ ਅਤੇ ਸੁਖਮਨਾ ਤੋਂ ਹੁੰਦਾ ਹੈ, ਇਸ ਲਈ ਇਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ। ਯੋਗ ਦੇ ਅੱਠ ਅੰਗ ਮੰਨੇ ਜਾਂਦੇ ਹਨ। ਇਨ੍ਹਾਂ ਵਿਚੋਂ ਚੌਥੇ ਅੰਗ ਦਾ ਨਾਮ ਪ੍ਰਾਣਾਯਾਮ ਹੈ। ਇਸ ਵਿਚ ਸ੍ਰਾਸ ਨੂੰ ਰੋਕ ਕੇ ਅੰਦਰ ਬਾਹਰ ਲੈ ਜਾਣਾ ਹੁੰਦਾ ਹੈ। ਸ੍ਰਾਸਾਂ ਦੀ ਚਾਲ ਨੂੰ ਆਪਣੇ ਵੱਸ ਕਰ ਲੈਣਾ ਹੀ ਪ੍ਰਾਣਾਯਾਮ ਹੈ। ਇਸਨੂੰ ਵਸ ਕਰਨ ਲਈ ਉਹ ਤਿੰਨ ਨਾੜੀਆਂ ਦੀ ਵਰਤੋਂ ਕਰਦੇ ਹਨ, ਪਹਿਲੀ ਹੈ ਇੜਾ। ਇਹ ਖੱਬੀ ਨਾਸਿਕਾ ਤੋਂ ਲੈ ਕੇ ਕੰਗਰੋੜ ਦੇ ਖੱਬੇ ਪਾਸੇ ਹੁੰਦੀ ਹੋਈ, ਦਿਮਾਗ ਵਿਚ ਪਹੁੰਚਦੀ ਹੈ। ਇੜਾ ਦਾ ਸਬੰਧ ਪਾਣ ਵਾਯੂ ਨਾਲ ਹੈ। ਇਸ ਦਾ ਦੇਵਤਾ ਚੰਦਰਮਾ ਹੈ। ਇਸੇ ਕਰਕੇ ਇਸਨੂੰ ਚੰਦਰਮਾ ਨਾੜੀ ਵੀ ਆਖਿਆ ਜਾਂਦਾ ਹੈ।

ਦੂਜੀ ਨਾੜੀ ਦਾ ਨਾਮ ਪਿੰਗਲਾ ਹੈ। ਇਹ ਸੱਜੀ ਨਾਸਿਕਾ ਤੋਂ ਲੈ ਕੇ ਦਿਮਾਗ ਦੇ ਸੱਜੇ ਪਾਸੇ ਪਹੁੰਚਦੀ ਹੈ। ਇਸ ਦਾ ਸਬੰਧ ਅਪਾਨ ਵਾਯੂ ਨਾਲ ਹੈ। ਇਸ ਦਾ ਦੇਵਤਾ ਸੂਰਜ ਹੈ। ਇਸੇ ਕਰਕੇ ਇਸਨੂੰ ਸੂਰਜ ਨਾੜੀ ਵੀ ਆਖਦੇ ਹਨ। ਜੋਗੀਆਂ ਦੀ ਭਾਸ਼ਾ ਵਿਚ ਚੰਦ, ਸੂਰਜ ਅਰਥਾਤ ਦੋਵੇਂ ਨਾੜੀਆਂ ਤੋਂ ਬਿਨਾਂ, ਜੋ ਪ੍ਰਧਾਨ ਨਾੜੀ ਹੈ, ਉਹ ਹੈ ਸੁਖਮਨਾ। ਇਹ ਨੱਕ ਦੇ ਮੂਲ ਤੋਂ ਲੈ ਕੇ ਸਿੱਧੀ ਦਿਮਾਗ ਵਿਚ ਪੁੱਜਦੀ ਹੈ। ਇੜਾ ਨਾੜੀ ਇਸ ਦੇ ਖੱਬੇ ਪਾਸੇ ਹੈ ਅਤੇ ਪਿੰਗਲਾ ਨਾੜੀ ਸੱਜੇ ਪਾਸੇ ਹੈ।

ਇਨ੍ਹਾਂ ਤਿੰਨਾਂ ਦੇ ਇਕੱਠ ਨੂੰ ਤ੍ਰਿਬੇਣੀ ਕਿਹਾ ਜਾਂਦਾ ਹੈ। ਇਨ੍ਹਾਂ ਦੇ ਸੰਗਮ ਜਾਂ ਮਿਲਾਪ ਨੂੰ ਪ੍ਰਯਾਗ ਆਖਿਆ ਹੈ। ਸੰਸਾਰ ਵਿਚ ਗੰਗਾ, ਜਮਨਾ ਤੋਂ ਸਰਸਵਤੀ ਦੇ ਮੇਲ ਨੂੰ ਪ੍ਰਯਾਗ ਕਿਹਾ ਜਾਂਦਾ ਹੈ। ਭਗਤ ਬੇਣੀ ਜੀ ਨੇ ਇਨ੍ਹਾਂ ਨਾੜੀਆਂ ਦੇ ਸੰਗਮ ਨੂੰ ਪ੍ਰਯਾਗ ਦੱਸਿਆ ਹੈ ਅਤੇ ਕਿਹਾ ਹੈ ਕਿ ਮਨ ਇਥੇ ਮਜਨ ਕਰਦਾ ਹੈ ਅਰਥਾਤ ਇਸ਼ਨਾਨ ਕਰਦਾ ਹੈ। ਇਕ ਗੱਲ ਇਥੇ ਧਿਆਨ ਰੱਖਣ ਵਾਲੀ ਹੈ ਕਿ ਇਥੇ ‘ਬੇਣੀ’ ਸ਼ਬਦ ਭਗਤ ਜੀ ਦਾ ਆਪਣਾ ਨਾਮ ਨਹੀਂ ਹੈ, ਸਗੋਂ ਸੰਗਮ ਦਾ ਨਾਮ ਹੈ ਅਰਥਾਤ ‘ਬੇਣੀ ਸੰਗਮ’। ਇਹ ਸ਼ਬਦ ‘ਤ੍ਰਿਬੇਣੀ’ ਤੋਂ ਬਣਿਆ ਹੈ। ਵੇਣੀ ਜਲ ਦੀ ਵਗਦੀ ਧਾਰਾ ਨੂੰ ਕਹਿੰਦੇ ਹਨ, ਜਿਥੇ ਤਿੰਨ ਧਾਰਾਂ ਇਕੱਠੀਆਂ ਹੋ ਜਾਣ, ਉਹ ਤ੍ਰਿਵੇਣੀ ਜਾਂ ਬੇਣੀ ਕਹਾਉਂਦੀ ਹੈ।

ਇਸੇ ਭਾਵ ਨੂੰ ਭਗਤ ਨਾਮਦੇਵ ਨੇ ਵੀ ਇਨ੍ਹਾਂ ਸ਼ਬਦਾਂ ਵਿਚ ਕਿਹਾ ਹੈ -

**ਇੜਾ ਪਿੰਗਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ।
ਚੰਦ ਸੂਰਜੁ ਦੁਇ ਸਮ ਕਰਿ ਰਾਖਉ ਬੁਹਮ ਜੋਤਿ ਮਿਲ ਜਾਉਗੇ।**

ਇਸ ਦੀ ਮੰਜ਼ਿਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਨ੍ਹਾਂ ਸ਼ਬਦਾਂ ਵਿਚ ਗੁਹਜ ਨੂੰ ਇਉਂ ਖੋਲ੍ਹਿਆ ਹੈ -

**ਸੁਖਮਨਾ ਇੜਾ ਪਿੰਗਲਾ ਬੁਝੇ ਜਾ ਆਪੇ ਅਲਖੁ ਲਖਾਏ॥
ਨਾਨਕ ਤਿਹੁ ਤੇ ਉਪਰਿ ਸਾਚਾ ਸਤਿਗੁਰ ਸਬਦਿ ਸਮਾਏ॥**

ਇਨ੍ਹਾਂ ਸਤਰਾਂ ਵਿਚ ਗੁਰੂ ਸਾਹਿਬ ਨੇ ਸਪੱਸ਼ਟ ਕੀਤਾ

ਹੈ ਕਿ ਇੜਾ, ਪਿੰਗਲਾ ਅਤੇ ਸੁਖਮਨਾ ਦਾ ਪਤਾ ਕੇਵਲ ਉਸਨੂੰ ਲਗਦਾ ਹੈ, ਜਿਸ ਨੂੰ ਪੜ੍ਹ ਆਪ ਦਿਖਾਉਂਦਾ ਹੈ ਅਤੇ ਉਹ ਪੜ੍ਹ ਵੀ ਇਨ੍ਹਾਂ ਤੋਂ ਉਪਰ ਵਸਦਾ ਹੈ, ਭਾਵ ਇਹ ਹੈ ਕਿ ਨਿਰੰਕਾਰ ਦਾ ਵਾਸਾ ਇਨ੍ਹਾਂ ਤਿੰਨਾਂ ਤੋਂ ਉਪਰ ਹੈ। ਇਹੋ ਗੱਲ ਗੁਰਮਤਿ ਅਤੇ ਹੱਠ ਯੋਗ ਦੇ ਅੰਤਰ ਨੂੰ ਸਪੱਸ਼ਟ ਕਰਦੀ ਹੈ।

ਇਹ ਪਹਿਲਾ ਕਦਮ ਹੈ, ਜਦੋਂ ਸਾਧਕ ਸੱਚਖੰਡ ਵਲ ਤੁਰਨ ਲਗਦਾ ਹੈ। ਉਸ ਦੇ ਸਾਮ੍ਰਾਣੇ ਇਹ ਪ੍ਰਸ਼ਨ ਹੁੰਦਾ ਹੈ ਕਿ ਕੀ ਮੈਂ ਠੀਕ ਰਸਤੇ 'ਤੇ ਜਾ ਰਿਹਾ ਹਾਂ? ਇਸ ਲਈ ਉਸਨੂੰ ਉਨ੍ਹਾਂ ਨਿਸ਼ਾਨੀਆਂ ਦੀ ਲੋੜ ਹੁੰਦੀ ਹੈ, ਜਿਸ ਤੋਂ ਪਤਾ ਲਗ ਸਕੇ ਕਿ ਵਾਕਿਆ ਹੀ ਉਹ ਆਪਣੀ ਮੰਜ਼ਿਲ ਵਲ ਜਾ ਰਿਹਾ ਹੈ। ਇਸੇ ਪ੍ਰਸ਼ਨ ਦਾ ਉਤਰ ਭਗਤ ਜੀ ਦੁਸਰੇ ਅਤੇ ਤੀਸਰੇ ਪਦੇ ਵਿਚ ਦਿੰਦੇ ਹਨ -

**ਦੇਵ ਸਥਾਨੈ ਕਿਆ ਨੀਸਾਣੀ॥
ਤਹ ਬਾਜੇ ਸਥਦ ਅਨਹਦ ਬਾਣੀ॥
ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ॥
ਸਾਖੀ ਜਾਗੀ ਗੁਰਮੁਖਿ ਜਾਣੀ॥
ਉਪਜੈ ਗਿਆਨ ਦੁਰਮਤਿ ਛੀਜੈ॥
ਅੰਮ੍ਰਿਤ ਰਸਿ ਗਗਨੰਤਰਿ ਭੀਜੈ॥
ਏਸੁ ਕਲਾ ਜੋ ਜਾਣੈ ਭੇਉ॥
ਭੋਈ ਤਾਸੁ ਪਰਮ ਗੁਰਦੇਉ॥**

ਦਸਵੇਂ ਦੁਆਰ ਦੀ ਨਿਸ਼ਾਨੀ ਕੀ ਹੈ? ਅਰਥਾਤ ਦੇਵ ਸਥਾਨ ਕਿਹੋ ਜਿਹਾ ਹੈ? ਇਸ ਬਾਰੇ ਭਗਤ ਬੇਣੀ ਜੀ ਫੁਰਮਾਉਂਦੇ ਹਨ ਕਿ ਇਕ ਤਾਂ ਅਨਹਦ ਸ਼ਬਦ ਵਜਦੇ ਹਨ ਅਤੇ ਦੂਜਾ ਉਥੇ ਪ੍ਰਕਾਸ਼ ਹੀ ਪ੍ਰਕਾਸ਼ ਹੈ, ਪੰਤੂ ਉਥੇ ਚੰਦ, ਸੂਰਜ, ਪਉਣ, ਪਾਣੀ ਆਦਿ ਨਹੀਂ ਹਨ। ਪਰ ਇਹ ਸਭ ਕੁਝ ਉਸਨੂੰ ਸਮਝ ਆਉਂਦਾ ਹੈ, ਜਿਸਨੂੰ ਗੁਰੂ ਗਿਆਨ ਦਿੰਦਾ ਹੈ। ਗਿਆਨ ਪ੍ਰਗਟ ਹੁੰਦਾ ਹੈ ਤਾਂ ਦੁਰਮਤਿ ਆਪਣੇ ਆਪ ਹੀ ਸਮਾਪਤ ਹੋ ਜਾਂਦੀ ਹੈ। ‘ਗਗਨੰਤਰਿ’ ਤੋਂ ਭਾਵ ਹੈ ਗਗਨ ਅੰਦਰ। ਗਗਨ ਨੂੰ, ਨਭ ਵੀ ਕਿਹਾ ਹੈ। ਭਾਵ ਦੋਹਾਂ ਦਾ ਹੀ ਦਸਵਾਂ ਦੁਆਰ ਹੈ। ਇਸ ਲਈ ‘ਗਗਨੰਤਰਿ’ ਤੋਂ ਭਾਵ ਹੈ, ਦਸਵੇਂ ਦੁਆਰ ਅੰਦਰ। ਇਸ ਦਸਵੇਂ ਦੁਆਰ ਵਿਚ ਅੰਮ੍ਰਿਤ ਰਸ ਝਰਦਾ ਹੈ। ਦਸਵੇਂ ਦੁਆਰ ਦੇ ਰਸ ਦਾ ਆਨੰਦ ਤੇ ਸੁਆਦ ਕੋਈ ਭੀ ਬਿਆਨ ਨਹੀਂ ਕਰ ਸਕਦਾ। ਇਸ ਕਲਾ ਦੇ ਭੇਦ ਨੂੰ ਜਿਹੜਾ ਵੀ ਜਾਣ ਲੈਂਦਾ ਹੈ ਉਹ ਪਰਮ-ਆਤਮਾ ਨੂੰ ਮਿਲ ਪੈਂਦਾ ਹੈ।

ਇਸ ਪ੍ਰਕਾਰ ਦਸਮ ਦੁਆਰ ਦੀ ਨਿਸ਼ਾਨੀ ਦਾ ਪਤਾ ਲਗਦਾ ਹੈ ਕਿ ਉਥੇ ਪ੍ਰਕਾਸ਼ ਹੈ, ਅਨਹਦ ਨਾਦ ਹਨ ਅਤੇ ਅੰਮ੍ਰਿਤ ਝਰਦਾ ਹੈ, ਇਹ ਤਿੰਨੇ ਨਿਸ਼ਾਨੀਆਂ ਜਿਥੇ ਇਕੱਤਰ ਹੁੰਦੀਆਂ ਹਨ, ਉਥੇ ਦਸਵਾਂ ਦੁਆਰ ਹੈ। ਹੁਣ ਫਿਰ ਪ੍ਰਸ਼ਨ ਉਠਦਾ ਹੈ ਕਿ ਉਹ ਸਥਾਨ ਹੈ ਕਿਥੇ? ਇਸ ਸਥਾਨ ਦਾ ਜ਼ਿਕਰ ਭਗਤ ਬੇਣੀ ਜੀ ਅਗਲੇ ਪਦੇ ਵਿਚ ਕਰਦੇ ਹਨ-

ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ॥

ਉਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ॥

‘ਅਗਮ’ ਕਹਿੰਦੇ ਹਨ, ਜਿਸ ਦਾ ਗਮ ਨਾ ਹੋ ਸਕੇ, ਭਾਵ ਜਿਸ ਤਕ ਪਹੁੰਚ ਨਾ ਹੋ ਸਕੇ। ‘ਅਪਾਰਾ’ ਜਿਸ ਦਾ ਪਾਰ ਨਾ ਪਾਇਆ ਜਾ ਸਕੇ। ਉਹ ਦਸਮ ਦੁਆਰਾ, ਜੋ ਮਨੁੱਖ ਦੀ ਪਹੁੰਚ ਤੋਂ ਦੁਰ ਹੈ ਤੇ ਜਿਸ ਦਾ ਪਾਰ ਨਹੀਂ ਪਾਇਆ ਜਾ ਸਕਦਾ, ਉਹ ਪਰਮ ਪੁਰਖ, ਭਾਵ ਪ੍ਰਭੂ ਦੀ ਘਾਟੀ ਹੈ। ਉਸ ਘਾਟੀ ਦਾ ਜ਼ਿਕਰ ਹੋਇਆ ਹੈ ਅਗਲੀ ਤੁਕ ਵਿਚ, ਜਿਸਨੂੰ ਕਿਸੇ ਨੇ ਦਿਮਾਗ ਕਿਹਾ ਹੈ, ਕਿਸੇ ਨੇ ਸੀਸ, ਕਿਸੇ ਨੇ ਸਰੀਰ ਅਤੇ ਕਿਸੇ ਨੇ ਸਿੱਧਾ ਦਸਵਾਂ ਦੁਆਰ ਕਿਹਾ ਹੈ। ਪਰ ਭਾਵ ਸਭ ਦਾ ਹੀ ਦਸਵੇਂ ਦੁਆਰ ਤੋਂ ਹੈ ਜਿਸਨੂੰ ਭਗਤ ਬੇਣੀ ਜੀ ਨੇ ‘ਆਲਾ’ ਕਿਹਾ ਹੈ। ‘ਆਲਾ’ ਸਬਦ ਸੰਸਕ੍ਰਿਤ ਦੇ ‘ਆਲਯ’ ਤੋਂ ਬਣਿਆ ਹੈ, ਜਿਸ ਦਾ ਭਾਵ ਹੈ, ਘਰ ਅਤੇ ਇਸ ਘਰ ਵਿਚ ਹੈ, ‘ਬਾਤੀ’ ਅਰਥਾਤ ਬੈਣੀ ਜਾਂ ਕਰੋ ਪਰਮ ਪੁਰਖ ਦੀ ਘਾਟੀ।

ਹੁਣ ਤਕ ਸ਼ਬਦ ਵਿਚੋਂ ਪਤਾ ਲੱਗ ਗਿਆ ਕਿ ਦਸਵੇਂ ਦੁਆਰ ਦੀਆਂ ਕਿਹੜੀਆਂ ਨਿਸ਼ਾਨੀਆਂ ਹਨ, ਫਿਰ ਇਹ ਪਤਾ ਚਲ ਗਿਆ ਕਿ ਉਸ ਦਾ ਸਥਾਨ ਕਿਹੜਾ ਹੈ। ਅਸੀਂ ਉਸ ਕੌਲ ਪਹੁੰਚਣ ਦਾ ਪਹਿਲਾ ਕਦਮ ਤਾਂ ਪੁੱਟ ਆਏ ਸਾਂ, ਪਰ ਹੁਣ ਮਸਲਾ ਅੱਗੇ ਤੁਰਨ ਦਾ ਹੈ। ਉਹ ਕਿਹੜਾ ਕਾਰਜ ਜਾਂ ਢੰਗ ਹੈ, ਜਿਸਦੇ ਸਹਾਰੇ ਨਾਲ ਅਸੀਂ ਦਸਮ ਦੁਆਰ ਜਾਂ ਪਰਮ ਪੁਰਖ ਦੀ ਘਾਟੀ ਤਕ ਪੁੱਜ ਸਕਦੇ ਹਾਂ। ਉਸਨੂੰ ਬਿਆਨ ਕਰਦੇ ਹੋਏ ਭਗਤ ਬੇਣੀ ਜੀ, ਪੰਜਵੇਂ ਅਤੇ ਛੇਵੇਂ ਪਦੇ ਵਿਚ ਇਉਂ ਫਰਮਾਉਂਦੇ ਹਨ -

ਜਾਗਤੁ ਰਹੈ ਸੁ ਕਬਹੁ ਨ ਸੋਵੈ॥
 ਤੀਨਿ ਤਿਲੋਕ ਸਮਾਪਿ ਪਲੋਵੈ॥
 ਬੀਜ ਮੰਦੁ ਲੈ ਹਿਰਦੈ ਰਹੈ॥
 ਮਨੂਆ ਉਲਟਿ ਸੁੰਨ ਮਹਿ ਗਰੈ॥
 ਜਾਗਤੁ ਰਹੈ ਨ ਅਲੀਆ ਭਾਖੈ॥
 ਪਾਰਉ ਇੰਦ੍ਰੀ ਬਸਿ ਕਰਿ ਰਾਖੈ॥
 ਗੁਰ ਕੀ ਸਾਖੀ ਰਾਖੈ ਚੀਤਿ॥
 ਮਨ ਤਨ ਅਰਪੈ ਕਿਸਨ ਪਰੀਤਿ॥

ਬੇਣੀ ਜੀ ਅਨੁਸਾਰ, ਅਭਿਆਸੀ ਨੂੰ ਇਸ ਦੀ ਪ੍ਰਾਪਤੀ ਲਈ ਜੋ ਕਾਰਜ ਕਰਨੇ ਚਾਹੀਦੇ ਹਨ, ਉਨ੍ਹਾਂ ਨੂੰ ਇਸ ਪ੍ਰਕਾਰ ਜਾਣਿਆ ਜਾ ਸਕਦਾ ਹੈ। ਪਹਿਲਾ ਹੈ ਕਿ ਅਭਿਆਸੀ ਹਮੇਸ਼ਾ ਜਾਗਦਾ ਰਹੇ ਅਤੇ ਕਦੇ ਵੀ ਨਾ ਸੌਂਵੇਂ, ਭਾਵ ਉਹ ਹਮੇਸ਼ਾ ਸੁਚੇਤ ਰਹੇ। ‘ਪਲੋਵੈ’ ਤੋਂ ਭਾਵ ਹੈ, ਪਲਾਇਨ ਹੋਵੇ, ਅਰਥਾਤ ਲੀਨ ਹੋਵੇ। ‘ਤੀਨਿ ਤਿਲੋਕ’ ਸ਼ਬਦ ਤ੍ਰਿਕੁਟੀ ਲਈ ਆਇਆ ਹੈ, ਇੜਾ, ਪਿੰਗਲਾ ਅਤੇ ਸੁਖਮਨਾ ਆਦਿ ਲਈ। ਇਸ ਲਈ ਢੂਜਾ, ਉਹ ਤ੍ਰਿਕੁਟੀ ਨੂੰ ਸਮਾਧੀ ਵਿਚ ਲੀਨ ਕਰ ਦੇਵੇ। ਤੀਜਾ, ਉਹ ਬੀਜ ਮੰਡ੍ਰ ਨੂੰ ਆਪਣੇ ਹਿਰਦੇ ਵਿਚ ਰੱਖੇ। ਬੀਜ ਮੰਡ੍ਰ, ਉਹ ਮੰਡ੍ਰ ਹੁੰਦਾ ਹੈ ਜੋ ਕਿਸੇ ਧਰਮ ਦੇ ਮੰਤ੍ਰਾਂ ਵਿਚ ਬੀਜ ਰੂਪ ਹੋਵੇ। ਸਿੱਖ

ਧਰਮ ਦਾ ਬੀਜ ਮੰਡ੍ਹ ਉਚੀ ਹੈ। ਸੋ ਅਭਿਆਸੀ ਲਈ ਜ਼ਰੂਰੀ ਹੈ ਕਿ ਉਹ ਬੀਜ ਮੰਡ੍ਹ ਦਾ ਏਨਾ ਅਭਿਆਸ ਕਰੇ ਕਿ ਉਹ ਹਿਰਦੇ ਵਿਚ ਟਿਕ ਜਾਵੇ। ਚੌਥਾ ਕਿ ਉਹ ਆਪਣੇ ਮਨ ਨੂੰ ਸੰਸਾਰ ਤੋਂ ਉਲਟਾ ਕੇ ਸੁੰਨ ਅਵਸਥਾ ਵਿਚ ਲੀਨ ਕਰ ਲਵੇ। ਸੁੰਨ ਅਵਸਥਾ ਤੋਂ ਭਾਵ, ਉਹ ਅਵਸਥਾ ਹੈ ਜਿਥੇ ਕੋਈ ਫੁਰਨਾ ਨਾ ਛੁਰੇ, ਅਫੁਰ ਹੋ ਜਾਵੇ। ਫਿਰ ਉਹ ਏਨਾ ਸੁਚੇਤ ਰਹੇ ਕਿ ਉਹ ਝੂਠ ਨਾ ਬੋਲੇ। ‘ਅਲੀਆ’ ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਅਲ’ ਤੋਂ ਬਣਿਆ ਹੈ ਜੋ ਪ੍ਰਾਕ੍ਰਿਤ ਵਿਚ ‘ਅਲੀਯ’ ਹੋ ਗਿਆ, ਜਿਸ ਦੇ ਅਰਥ ਹਨ - ਝੂਠੇ ਬਚਨ। ਇਸ ਲਈ ਅਭਿਆਸੀ ਵਿਚ ਪੰਜਵਾਂ ਗੁਣ ਇਹ ਹੋਣਾ ਚਾਹੀਦਾ ਹੈ ਕਿ ਮਿਥਿਆ ਬਚਨ ਨਾ ਕਰੋ। ਛੇਵਾਂ ਉਹ ਪੰਜਾਂ ਇੰਦ੍ਰੀਆਂ ਨੂੰ ਵੱਸ ਵਿਚ ਰੱਖੋ, ਭਾਵ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਨੂੰ ਆਪਣੇ ਅਧੀਨ ਕਰ ਲਵੇ। ਸੱਤਵਾਂ ਕਾਰਜ ਉਹ ਇਹ ਕਰੋ ਕਿ ਗੁਰੂ ਦੀ ਸਿਖਿਆ ਨੂੰ ਚਿੱਤ ਵਿਚ ਦਿੜ੍ਹ ਕਰਕੇ ਰੱਖੋ। ਅੱਠਵਾਂ ਅਤੇ ਮਹੱਤਵਪੂਰਨ ਕਾਰਜ ਉਸ ਲਈ ਜ਼ਰੂਰੀ ਹੈ ਕਿ ਆਪਣੇ ਆਪ ਨੂੰ ਪ੍ਰਭੂ ਦੇ ਪਿਆਰ ਅੱਗੇ ਕੁਰਬਾਨ ਕਰ ਦੇਵੇ। ਇੰਜ ਇਹ ਅੱਠ ਕਾਰਜ ਕਰੋ।

ਉਪਰੋਕਤ ਦੋਹਾਂ ਪਦਿਆਂ ਵਿਚ ਉਨ੍ਹਾਂ ਗੁਣਾਂ ਨੂੰ
 ਪ੍ਰਗਟਾਇਆ ਗਿਆ ਹੈ ਜੋ ਪ੍ਰਭੂ ਦੇ ਮਿਲਣ ਵਿਚ
 ਸਹਾਇਕ ਹੁੰਦੇ ਹਨ। ਹੁਣ ਪੁਸ਼ਨ ਇਹ ਉਠਦਾ ਹੈ ਕਿ
 ਆਖਿਰ ਇਹ ਗੁਣ ਕਿਵੇਂ ਪੈਦਾ ਹੋਣ ? ਉਹ ਕਿਹੜਾ
 ਕ੍ਰਿਆਤਮਕ ਤਰੀਕਾ ਹੈ ਜਿਸ ਨਾਲ ਇਹ ਗੁਣ ਪੈਦਾ ਹੁੰਦੇ
 ਹਨ ? ਉਸ ਤਰੀਕੇ ਨੂੰ ਭਗਤ ਬੇਣੀ ਜੀ ਨੇ ਸੱਤਵੇਂ ਪਦੇ
 'ਚ ਪਗਟਾਇਆ ਹੈ -

ਕਰ ਪਲਵ ਸਾਖਾ ਬੀਚਾਰੇ ॥
 ਅਪਨਾ ਜਨਮੁ ਨ ਜੂਐ ਹਾਰੇ ॥
 ਅਸੁਰ ਨਦੀ ਕਾ ਬੰਧੀ ਮੁਲੁ ॥
 ਪਛਿਮ ਫੇਰਿ ਚੜਾਵੈ ਸੂਰੁ ॥
 ਅਜਰੁ ਜਰੈ ਸੁ ਨਿਭਰੁ ਝਰੈ ॥
 ਜਗੰਨਾਬ ਸਿਉ ਗੋਸਟਿ ਕਰੈ ॥

ਇਸ ਪਦੇ ਵਿਚ ਜੋ ਕਾਰਜ ਕਰਨ ਲਈ ਗਿਆਨ
ਪ੍ਰਦਾਨ ਕੀਤਾ ਹੈ, ਉਹ ਅਸਲ ਵਿਚ ਜੋਗ ਮਤ ਦਾ ਢੰਗ
ਹੈ। ਇਸ ਤੋਂ ਜਾਪਦਾ ਹੈ ਕਿ ਭਗਤ ਬੇਣੀ ਜੀ ਹਠ ਜੋਗ
ਦੇ ਚੰਗੇ ਅਭਿਆਸੀ ਰਹੇ ਹਨ। ਫਿਰ ਉਨ੍ਹਾਂ ਦਾ ਮੌਜ਼ਾ ਨਾਮ
ਸਿਮਰਨ ਅਤੇ ਪ੍ਰੇਮਾ ਭਗਤੀ ਵੱਲ ਹੋਇਆ ਅਤੇ ਇਸ
ਨਾਲ ਪ੍ਰਾਪਤੀ ਹੋਈ। ਇਸ ਪਦੇ ਵਿਚ ਜੋ ਹੱਠ ਯੋਗ ਦੀ
ਸਾਧਨਾ ਦਾ ਜ਼ਿਕਰ ਹੈ, ਨਿਸ਼ਚੇ ਹੀ ਪ੍ਰਭੂ ਉਸ ਨਾਲ ਵੀ
ਪ੍ਰਾਪਤ ਹੁੰਦਾ ਹੈ, ਭਾਵ ਗੁਰਮਤਿ ਦਾ ਮਾਰਗ ਇਸ ਤੋਂ
ਕਿਤੇ ਸਗਮ ਹੈ।

ਇਸ ਸ਼ਬਦ ਵਿਚ ਆਏ ਸ਼ਬਦ, ‘ਅਸੁਰ ਨਦੀ’, ‘ਬੰਧੈ ਮੁਲ੍ਹਾ’, ਪਛਿਮ ਫੇਰਿ ਅਤੇ ਸੂਰੂ ‘ਚੌਹਾਂ’ ਸ਼ਬਦਾਂ ਨੂੰ ਜਗਾ

ਵਿਸਥਾਰ ਨਾਲ ਸਮਝਣ ਦੀ ਲੋੜ ਹੈ। ਜੋਗ ਵਿਚ ਪ੍ਰਾਣਾਂ ਦੀਆਂ ਭਾਵਾਵਾਂ ਦਸ ਕਿਸਮਾਂ ਹਨ, ਪ੍ਰੰਤੂ ਪ੍ਰਮੁੱਖ ਦੋ ਹਨ - ਪ੍ਰਾਣ ਅਤੇ ਅਪਾਨ। ਪ੍ਰਾਣ ਦਾ ਸਬੰਧ ਚੰਦਰਮਾ ਨਾੜੀ ਜਾਂ ਇੜਾ ਨਾਲ ਹੈ। ਅਪਾਨ ਦਾ ਸਬੰਧ ਸੂਰਜ ਦੀ ਨਾੜੀ ਜਾਂ ਪਿੰਗਲਾ ਨਾਲ ਹੈ। ਜੋਗੀਆਂ ਦਾ ਆਸ਼ਾ ਹੁੰਦਾ ਹੈ ਕਿ ਦੋਵੇਂ ਵਾਯੂ ਮਿਲ ਕੇ ਸੁਖਮਨਾ ਦੇ ਰਸਤੇ ਦਸਵੇਂ ਦੁਆਰ ਜਾਣ। ‘ਅਸੁਰ ਨਦੀ’ ਤੋਂ ਭਾਵ ਗੁਦਾ ਜਾਂ ਮੂਲ ਦਵਾਰ। ਇਸ ਤੋਂ ਅੱਗੇ ਸ਼ਬਦ ਹੈ - ਬੰਧੇ ਮੂਲ। ਮੂਲ ਤੋਂ ਭਾਵ ਹੈ ਮੂਲ ਸਥਾਨ ਅਰਥਾਤ ਅਪਾਨ ਵਾਯੂ ਦੀ ਅਸਲੀ ਥਾਂ। ਦੂਜੇ ਸ਼ਬਦਾਂ ਵਿਚ ਇਸਨੂੰ ਮੂਲਧਾਰ ਚੱਕਰ ਕਿਹਾ ਜਾਂਦਾ ਹੈ। ਹੁਣ ‘ਬੰਧੇ ਮੂਲ’ ਦਾ ਅਰਥ ਹੋਇਆ ਮੂਲਧਾਰ ਚੱਕਰ ਨੂੰ ਬੰਨ੍ਹ ਦੇਵੇ। ਉਸ ਦਾ ਅਭਿਆਸ ਇਸ ਤਰ੍ਹਾਂ ਕੀਤਾ ਜਾਂਦਾ ਹੈ।

ਪੈਰ ਦੀ ਅੱਡੀ ਨਾਲ ਗੁਦਾ ਅਤੇ ਲਿੰਗ ਦੇ ਮੱਧ ਯੋਨੀ ਅਸਥਾਨ ਨੂੰ ਦ੍ਰਿੜ੍ਹ ਅਚੇਤ ਕੇ ਗੁਦਾ ਦੁਆਰ (ਅਸੁਰ ਨਦੀ) ਨੂੰ ਪੱਕੀ ਤਰ੍ਹਾਂ ਸੰਕੁਚਿਤ ਕਰੇ ਜਿਸ ਨਾਲ ਅਪਾਨ ਵਾਯੂ ਬਾਹਰ ਨਾ ਨਿਕਲੇ। ਇਸ ਪ੍ਰਕਾਰ ਮੂਲ ਬੰਧ ਹੁੰਦਾ ਹੈ। ਹੁਣ ਗੱਲ ਆਈ ‘ਪਛਿਮ ਫੌਰਿ’ ਦੀ। ‘ਪਛਿਮ’ ਤੋਂ ਭਾਵ ਹੈ ਪਿਛੇ ਵੱਲ ਫੇਰ ਕੇ ਅਰਥਾਤ ਅਪਾਨ ਵਾਯੂ ਨੂੰ ਪਿਛੇ ਵੱਲ ਫੇਰ ਕੇ ਉਪਰ ਚੜਾਵੇ। ‘ਸੂਰੂ’ ਇਥੇ ਸੂਰਜ ਨਾੜੀ ਜਾਂ ਪਿੰਗਲਾ ਲਈ ਆਖਿਆ ਹੈ, ਭਾਵ ਅਪਾਨ ਵਾਯੂ। ਹੁਣ ਯੋਗੀ ਦਾ ਕਰਮ ਹੁੰਦਾ ਹੈ ਕਿ ਇਸ ਅਪਾਨ ਵਾਯੂ ਨਾਲ ਕੰਠ ਵਲੋਂ ਆ ਰਹੀ ਪ੍ਰਾਣ ਵਾਯੂ ਨੂੰ ਮਿਲਾ ਕੇ ਦੋਵੇਂ ਵਾਯੂ ਦਸਵੇਂ ਦੁਆਰ ਵਲ ਚੜਾਵੇ।

ਇਸ ਵਿਚਾਰ ਤੋਂ ਇਸ ਪਦੇ ਦੇ ਅਰਥ ਇਉਂ ਪ੍ਰਗਟ ਹੁੰਦੇ ਹਨ ਕਿ ਅਭਿਆਸੀ ਆਪਣੇ ਹੱਥਾਂ ਦੀ (ਕਰ), ਪੱਤਿਆਂ (ਪਲਵ) ਦੀ ਅਤੇ ਸ਼ਾਖਾਂ ਦੀ ਵਿਚਾਰ ਕਰੇ। ਭਾਵ ਸਾਰੇ ਅੰਦਰਲੇ ਅੰਗਾਂ ਦੀ, ਮਾਸ ਦੀ ਅਤੇ ਅੰਤੜੀਆਂ ਜਾਂ ਨਾੜੀਆਂ ਦੀ ਵਿਚਾਰ ਕਰੇ ਕਿ ਉਹ ਕਿਸ ਤਰ੍ਹਾਂ ਆਪਣੇ ਇਸ ਸਰੀਰ ਦੀ ਵਰਤੋਂ ਕਰੇ ਤਾਂ ਕਿ ਇਸ ਸੰਸਾਰ ਰੂਪੀ ਜੁਏ ਦੀ ਬਾਜ਼ੀ ਨਾ ਹਾਰ ਜਾਵੇ। ਵਿਚਾਰ ਕਰਕੇ ਜੋ ਕਾਰਜ ਉਸ ਨੇ ਕਰਨਾ ਹੈ, ਉਹ ਅਪਾਨ ਵਾਯੂ ਨੂੰ ਪ੍ਰਾਣ ਵਾਯੂ ਨਾਲ ਮਿਲਾ ਕੇ ਦਸਵੇਂ ਦੁਆਰ ਵਲ ਚੜਾਉਣਾ ਹੈ। ਫਿਰ ਜੇਕਰ ਉਹ ਇਸ ਨਾ ਜਗੀ ਜਾਣ ਵਾਲੀ (ਅਜ਼ਰ) ਭਾਵ ਕਠਿਨ ਅਵਸਥਾ ਨੂੰ ਜਰ ਲਵੇਗਾ ਤਾਂ ਉਹ ਪ੍ਰਤੀਤ ਕਰੇਗਾ ਕਿ ਦਸਵੇਂ ਦੁਆਰ ਵਿਚ ਅੰਮ੍ਰਿਤ ਰੂਪੀ ਵਰਖਾ ਹੋ ਰਹੀ ਹੈ। ਇਹੋ ਹੀ ਉਹ ਸਥਿਤੀ ਹੈ ਜਦੋਂ ਸਾਧਕ ਜਾਂ ਅਭਿਆਸੀ ਪ੍ਰਭੂ ਨਾਲ ਗੋਸ਼ਟੀ ਵੀ ਕਰ ਸਕੇਗਾ।

ਪ੍ਰਮੇਸ਼ਰ ਦਾ ਸਥਾਨ ਜਾਣ ਲੈਣ ਉਪਰੰਤ, ਉਸ ਦੀਆਂ ਨਿਸ਼ਾਨੀਆਂ ਜਾਣਨ ਬਾਅਦ ਉਹ ਕ੍ਰਿਆ ਜੋ ਉਸਨੂੰ ਪ੍ਰਭੂ ਨਾਲ ਮਿਲਾਉਂਦੀ ਹੈ, ਕਰਨ ਉਪਰੰਤ, ਹਰ ਅਭਿਆਸੀ ਦੀ ਇੱਛਾ ਹੁੰਦੀ ਹੈ ਕਿ ਇਸ ਦਾ ਫਲ ਕਿਹੋ ਜਿਹਾ ਹੋਵੇਗਾ।

ਏਨੀ ਸਾਧਨ ਅਤੇ ਕਠਿਨ ਉਪਾਸਨਾ ਉਪਰੰਤ ਉਸ

ਦਾ ਸਿੱਟਾ ਜਾਣਨਾ ਜ਼ਰੂਰੀ ਹੋ ਹੀ ਜਾਂਦਾ ਹੈ। ਇਸ ਲਈ ਭਗਤ ਬੇਣੀ ਜੀ ਨੇ ਅੰਤਲੇ ਪਦਿਆਂ ਵਿਚ ਪ੍ਰਭੂ ਮਿਲਾਪ ਦੇ ਫਲ ਨੂੰ ਦਰਸਾਇਆ ਹੈ -

ਚਉਮੁਖ ਦੀਵਾ ਜੋਤਿ ਦੁਆਰ ॥
ਪ੍ਰਲ ਅਨਤ ਮੂਲੁ ਬਿਚਕਾਰਿ ॥
ਸਰਬ ਕਲਾ ਲੇ ਆਪੇ ਰਹੈ ॥
ਮਨੁ ਮਾਣਕੁ ਰਤਨਾ ਮਹਿ ਗੁਰੈ ॥
ਮਸਤਕਿ ਪਦਮੁ ਦੁਆਲੈ ਮਣੀ ॥
ਮਾਹਿ ਨਿਰਜਨੁ ਤ੍ਰਿਭਵਣ ਧਣੀ ॥
ਪੰਚ ਸ਼ਬਦ ਨਿਰਮਾਇਲ ਬਾਜੇ ॥
ਛੁਲਕੇ ਚਵਰ ਸੰਖ ਧਨ ਗਾਜੇ ॥
ਚਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥
ਬੇਣੀ ਜਾਚੈ ਤੇਰਾ ਨਾਮੁ ॥

ਚਉਮੁਖੀ ਦੀਵੇ ਤੋਂ ਭਾਵ ਹੈ ਜੋ ਚਾਰੇ ਪਾਸੇ ਗਿਆਨ ਜਾਂ ਪ੍ਰਕਾਸ਼ ਫੈਲਾਏ। ਉਨ੍ਹਾਂ ਦਸਵੇਂ ਦੁਆਰੇ ਵਿਚ ਕੋਈ ਖਾਸ ਦੀਵੇ ਨਹੀਂ, ਜਿਸਦੇ ਚਾਰ ਮੁਖ ਹੋਣ, ਭਾਵ ਹੈ ਕਿ ਪ੍ਰਭੂ ਦੇ ਦੁਆਰ ਵਿਚ ਜੋਤਿ ਦਾ ਪ੍ਰਕਾਸ਼ ਚਾਰੇ ਪਾਸੇ ਹੁੰਦਾ ਹੈ। ‘ਜੋਤਿ’ ਤੋਂ ਭਾਵ ਵੀ ਕੋਈ ‘ਲਾਟ’ ਜਾਂ ‘ਜੋਤੀ’ ਨਹੀਂ, ਕੇਵਲ ਪ੍ਰਕਾਸ਼ ਹੀ ਪ੍ਰਕਾਸ਼ ਹੈ। ‘ਪ੍ਰਲੁ’ ਤੋਂ ਭਾਵ ਹੈ, ਪੱਤੇ ਅਤੇ ਅਨਤ ਤੋਂ ਭਾਵ ਹੈ, ਬੇਅੰਤ ਭਾਵ ਹੋਇਆ ਕੰਵਲ ਫੁੱਲ ਦੀਆਂ ਬੇਅੰਤ ਪੱਤੀਆਂ, ਜਿਨ੍ਹਾਂ ਵਿਚਕਾਰ ਪ੍ਰਭੂ ਦਾ ਅਸਥਾਨ ਹੈ, ਇਥੇ ਵੀ ਕੋਈ ਕੰਵਲ ਫੁੱਲ ਆਦਿ ਕੋਈ ਠੋਸ ਫੁੱਲ ਨਹੀਂ ਹੁੰਦਾ, ਕੇਵਲ ਜੋਤਿ ਦਾ ਪ੍ਰਕਾਸ਼ ਕਮਲ ਆਕਾਰ ਰੂਪ ਹੀ ਹੁੰਦਾ ਹੈ। ਇਥੇ ਹੀ ਅਭਿਆਸੀ ਆਪਣੇ ਪ੍ਰਭੂ ਤੋਂ ਸਾਰੀਆਂ ਕਲਾ ਪ੍ਰਾਪਤ ਕਰਦਾ ਹੈ। ਉਸ ਦਾ ਮਨ ਹੀਰਿਆਂ ਤੇ ਰਤਨਾਂ ਵਿਚ ਭਰਪੂਰ ਹੋ ਜਾਂਦਾ ਹੈ। ‘ਮਸਤਕਿ’ ਤੋਂ ਭਾਵ ਹੈ, ਸ਼੍ਰੋਮਣੀ ਜਾਂ ਸਭ ਤੋਂ ਉਤਮ। ਭਾਵ ਉਹ ਪਦਮ ਜੋ ਸਭ ਤੋਂ ਉਤਮ ਹੈ, ਉਸ ਦੁਆਲੇ ਮਣੀਆਂ ਦਾ ਪ੍ਰਕਾਸ਼ ਹੈ ਤੇ ਇਨ੍ਹਾਂ ਦੇ ਵਿਚਕਾਰ ਹੀ ਤਿੰਨਾਂ ਲੋਕਾਂ ਦਾ ਮਾਲਕ (ਤ੍ਰਿਭਵਣ ਧਣੀ), ਮਾਇਆ ਰਹਿਤ ਪ੍ਰਭੂ ਵਸਦਾ ਹੈ। ਇਥੇ ਹੀ ਪੰਚ ਸ਼ਬਦ ਵਜਦੇ ਹਨ ਜਿਨ੍ਹਾਂ ਵਿਚ ਬੰਸਰੀ, ਢੌਲ, ਛੈਣੇ, ਸੰਖ ਅਤੇ ਬੱਦਲ ਦੀ ਆਵਾਜ਼ ਹੁੰਦੀ ਹੈ। ਬੇਣੀ ਜੀ ਨੇ ਇਥੇ ਸੰਖ ਅਤੇ ਬੱਦਲ ਦੀ ਆਵਾਜ਼ ਕਿਹਾ ਹੈ। ਇਥੇ ਪ੍ਰਭੂ ਉਪਰ ਚੰਗ ਝੁੱਲਦੇ ਹਨ। ਗੁਰਮੁਖਿ ਦਾ ਗਿਆਨ, ਕਾਮ ਕ੍ਰੀਧ, ਆਦਿ ਦੈਤਾਂ ਨੂੰ ਦਲ ਮਲ ਕੇ, ਅਰਥਾਤ ਚਕਨਾਚੂਰ ਕਰਕੇ ਨਾਸ਼ ਕਰ ਦਿੰਦਾ ਹੈ। ਅੰਤ ਵਿਚ ਬੇਣੀ ਜੀ ਯਾਚਨਾ ਕਰਦੇ ਹਨ ਕਿ ਹੇ ਪ੍ਰਭੂ, ਬੇਣੀ ਨੂੰ ਤੇਰੇ ਨਾਮ ਦੀ ਹੀ ਇੱਛਾ ਹੈ ਕਿਉਂਕਿ ਅਸਲ ਵਿਚ ਇਹੀ ਨਾਮ ਹੈ, ਜਿਸ ਦੇ ਕਾਰਨ ਮਨੁੱਖ, ਜੋਗੀ ਜਾਂ ਅਭਿਆਸੀ ਉਸ ਦੇ ਦਰ ਤੋਂ ਪੁੱਜਦੇ ਹਨ।

ਅੰਤ ਵਿਚ ਇਸ ਸਾਰੇ ਸ਼ਬਦ ਦਾ ਸਾਰ ਇਉਂ ਸਮਝਿਆ ਜਾ ਸਕਦਾ ਹੈ ਕਿ ਪ੍ਰਭੂ ਦਾ ਵਾਸਾ ਦਸਵੇਂ

(ਬਾਕੀ ਪੰਨਾ 64 ਤੋਂ)

ਸੰਤ ਤੁਮਾਰੇ ਤੁਮਰੇ ਪ੍ਰੀਤਮ

ਪ੍ਰੇ. ਗੁਰਦੇਵ ਸਿੰਘ

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ-31)

ਵੇਪਰਵਾਹ ਸੰਤ

ਪਟਿਆਲੇ ਵਿਚ ਸਰਵਿਸ ਕਰਦਿਆਂ ਅਕਸਰ ਆਪ ਕਦੀ ਕਦੀ ਧਮੌਰ ਮਾਤਾ ਪਿਤਾ, ਪਰਿਵਾਰ ਨੂੰ ਮਿਲਣ ਵਾਸਤੇ ਅਤੇ ਰਾੜਾ ਸਾਹਿਬ, ਵੱਡੇ ਮਹਾਰਾਜਾ ਜੀ ਦੇ ਦਰਸ਼ਨ ਕਰਨ ਜਾਂਦੇ ਰਹਿੰਦੇ ਸੀ ਅਤੇ ਉਹਨਾਂ ਨਾਲ ਕਾਫੀ ਸਮਾਂ ਨੇੜੇ ਰਹਿ ਕੇ ਬਿਤਾਉਣ ਦਾ ਅਵਸਰ ਮਿਲ ਜਾਂਦਾ ਸੀ। ਇਸ ਕਰਕੇ ਭਗਤੀ ਭਾਵ ਤੇ ਰੂਹਾਨੀ ਜੀਵਨ ਦੇ ਗੁਹਝ ਤੇ ਸੂਖਸ਼ਮ ਭੇਦਾਂ ਦਾ ਅਦਾਨ-ਪਰਦਾਨ ਸੰਤ ਮਹਾਰਾਜਾ ਜੀ ਨਾਲ ਹੁੰਦਾ ਰਹਿੰਦਾ ਸੀ ਜੋ ਕਿ ਕਿਸੇ ਵੀ ਉਤਮ ਗੁਰਮੁਖ ਗੁਰਸਿਖ ਲਈ ਲੋੜੀਂਦਾ ਹੋਇਆ ਕਰਦਾ ਹੈ। ਇਸ ਤੋਂ ਇਲਾਵਾ ਆਪ ਪਟਿਆਲਾ ਵਿਖੇ ਵੀ ਸੰਤ ਹਸਤੀਆਂ ਦੇ ਦਰਸ਼ਨ ਤੇ ਸਤਸੰਗ ਸਮਾਗਮਾਂ ਵਿਚ ਵੀ ਹਾਜ਼ਰੀ ਭਰਿਆ ਕਰਦੇ ਸੀ। ਇਹਨਾਂ ਦਿਨਾਂ ਵਿਚ ਹੀ ਆਪ ਨੂੰ ਸੰਤ ਨਿਰੰਜਨ ਸਿੰਘ ਅਤੇ ਬਾਬਾ ਜੱਸਾ ਸਿੰਘ ਹੋਰਾਂ ਦੇ ਦਰਸ਼ਨ ਕਰਨ ਦਾ ਅਵਸਰ ਪ੍ਰਾਪਤ ਹੋਇਆ ਸੀ। ਆਪ ਜੀ ਦੱਸਿਆ ਕਰਦੇ ਸੀ ਕਿ ਬਾਬਾ ਜੱਸਾ ਸਿੰਘ ਦਾ ਮਾਤਾ ਦਾ ਸਰੀਰ ਸੀ ਅਤੇ ਬਹੁਤ ਬੇਪਰਵਾਹ ਬਿਰਤੀ ਦੇ ਵਿਰੁੱਕਤ ਸਾਧੂ ਸਨ ਅਤੇ ਕਿਸੇ ਨੂੰ ਘੱਟ ਹੀ ਮਿਲਦੇ ਸਨ। ਇਨ੍ਹਾਂ ਬਾਰੇ ਬਾਬਾ ਜੀ ਨੇ ਦੱਸਿਆ ਸੀ ਕਿ ਮਹਾਰਾਜਾ ਨਾਭਾ ਸੰਤਾਂ ਦਾ ਬੜਾ ਖੋਜੀ ਸੀ ਅਤੇ ਸੰਤਾਂ ਦੇ ਟੈਸਟ ਲੈ ਕੇ ਦੇਖਦਾ ਰਹਿੰਦਾ ਸੀ ਕਿ ਇਹ ਵਾਕਿਆ ਹੀ ਸੰਤ ਹਨ ਜਾਂ ਐਵੇਂ ਹੀ ਤੁਰੇ ਫਿਰਦੇ ਹਨ। ਐਸੀ ਹੀ ਭਾਵਨਾ ਨਾਲ ਉਹ 8-9 ਦਫਾ ਦਰਸ਼ਨਾਂ ਨੂੰ ਆਇਆ ਪਰੰਤੂ ਇਸ ਨੂੰ ਬਾਬਾ ਜੱਸਾ ਸਿੰਘ ਦੇ ਦਰਸ਼ਨ ਨਾ ਹੋਏ ਅਤੇ ਹਰ ਵਾਰੀ ਨਿਰਾਸ ਮੁੜਦਾ ਰਿਹਾ ਕਿਉਂਕਿ ਮਨ ਵਿਚ ਭਾਵਨਾ ਟੈਸਟ ਲੈਣ ਦੀ ਹੋਇਆ ਕਰਦੀ ਸੀ। ਐਤਕੀਂ ਦਸਵੀਂ ਦਫਾ ਇਸ ਨੇ ਅਰਦਾਸ ਕੀਤੀ ਕਿ ਹੇ ਸਚੇ ਪਾਤਸ਼ਾਹ! ਬਾਬਾ ਜੀ ਦੇ ਦਰਸ਼ਨ ਹੋ ਜਾਣ ਅਤੇ ਮੈਂ ਉਹਨਾਂ ਦਾ ਕੋਈ ਟੈਸਟ ਨਹੀਂ ਲਵਾਂਗਾ, ਸਿਰਫ਼ ਦਰਸ਼ਨਾਂ ਦੀ ਤਮੰਨਾ ਹੈ। ਉਧਰ ਬਾਬਾ ਜੀ ਨੇ ਆਪਣੇ ਸੇਵਾਦਾਰਾਂ ਨੂੰ ਕਿਹਾ ਕਿ ਭਾਈ ਦਸ ਤਸਲੇ (ਤਕਾਰੀਆਂ) ਗਾਰੇ ਦੀਆਂ ਭਰ ਕੇ ਸਾਡੇ ਕੋਲ ਮਣ੍ਣੇ ਤੇ ਰੱਖ ਦਿਓ। ਬਾਬਾ ਜੱਸਾ ਸਿੰਘ ਜੀ 10 ਫੁਟ ਉੱਚੇ ਮਣ੍ਣੇ ਤੇ ਹੀ ਬੈਠਿਆ ਕਰਦੇ ਸੀ ਅਤੇ ਉਤੋਂ ਹੀ ਸੰਗਤਾਂ ਨੂੰ ਦਰਸ਼ਨ ਦਿਆ ਕਰਦੇ ਸੀ। ਜਿਸ ਵੇਲੇ ਮਹਾਰਾਜਾ ਨਾਭਾ ਪਹੁੰਚਿਆ ਤੇ ਆ ਕੇ ਨਮਸਕਾਰ ਕੀਤੀ ਤਾਂ ਬਾਬਾ ਜੀ ਨੇ ਤਸਲਾ ਗਾਰੇ ਦਾ ਭਰਿਆ ਹੋਇਆ ਸਿਰ ਤੇ ਪਾ ਦਿਤਾ ਤੇ ਨਾਲ ਦੀ ਨਾਲ ਢੂਜਾ, ਤੀਜਾ ਅਤੇ ਸਾਰੇ 10 ਤਸਲੇ ਸਿਰ ਵਿਚ ਪਾ ਦਿੱਤੇ ਅਤੇ ਗਜੇ ਦਾ ਮੂੰਹ, ਸਿਰ, ਕੱਪੜੇ ਸਭ ਗਾਰੇ ਨਾਲ ਲੱਥ ਪੱਥ ਹੋ ਗਏ। ਨਾਲ ਖੜ੍ਹੇ ਅਰਦਲੀ ਸਕਿਓਰਟੀ

ਗਾਰਡ ਨੇ ਕਿਰਚ ਖਿਚ ਲਈ। ਮਹਾਰਾਜਾ ਨੇ ਇਸ਼ਾਰੇ ਨਾਲ ਮਨ੍ਹਾ ਕਰ ਦਿਤਾ ਕਿ ਸੰਤਾਂ ਦੀ ਖੁਸ਼ੀ ਹੈ, ਜੋ ਕਰਨਾ ਹੈ ਕਰਨ ਦਿਓ। ਜਦੋਂ ਸਾਰੇ ਤਸਲੇ ਢੇਰੀ ਹੋ ਗਏ ਤਾਂ ਸੰਤਾਂ ਨੇ ਪੁਛਿਆ, ਕਿਉਂ ਭਾਈ ਮਹਾਰਾਜੇ! ਤੇਰੇ ਅੰਦਰ ਕੁਝ ਠੰਢ ਪਈ? ਤੂੰ ਕਾਫੀ ਦੇਰ ਦਾ ਤਪਿਆ ਹੋਇਆ ਸੀ ਤੇ ਬਾਰ ਬਾਰ ਸਾਡੀ ਪਰੀਖਿਆ ਕਰਨ ਲਈ ਚੱਕਰ ਕੱਢ ਕੇ ਵਾਪਸ ਮੁੜਦਾ ਰਿਹਾ ਹੈ। ਹੁਣ ਪਤਾ ਲੱਗ ਗਿਆ ਕਿ ਸੰਤਾਂ ਦੀ ਪੀਖਿਆ ਨਹੀਂ ਲਿਆ ਕਰਦੇ? ਮਹਾਰਾਜਾ ਨਾਭਾ ਗਾਰੇ ਵਿਚ ਲੱਥ ਪੱਥ ਹੋਇਆ ਹੱਥ ਬੰਨ੍ਹੀ ਖੜਾ ਹੈ ਤੇ ਕਹਿ ਰਿਹਾ ਹੈ ਕਿ ਬਾਬਾ ਜੀ! ਤੁਸੀਂ ਮੇਰੇ ਤੇ ਬੜੀ ਮੇਹਰ ਕੀਤੀ ਹੈ ਅਤੇ ਮੇਰੇ ਤਾਂ ਸਿਰ ਵਿਚ ਤੁਸੀਂ ਕੇਸਰ ਦੀ ਵਰਖਾ ਕਰ ਦਿਤੀ ਹੈ ਤੇ ਮੈਂ ਧੰਨ ਹੋ ਗਿਆ ਹਾਂ। ਤੁਹਾਡੀ ਖੁਸ਼ੀ ਵਿਚ ਹੀ ਮੇਰੀ ਖੁਸ਼ੀ ਹੈ, ਆਪ ਨੇ ਬਹੁਤ ਕ੍ਰਿਪਾ ਕੀਤੀ ਹੈ।

ਇਸੇ ਤਰ੍ਹਾਂ ਇਕ ਵਾਰੀ ਮਹਾਰਾਜਾ ਪਟਿਆਲਾ ਭੁਪਿੰਦਰ ਸਿੰਘ ਇੰਗਲੈਂਡ ਤੋਂ ਗਲੀਚੇ ਲੈ ਕੇ ਆਇਆ ਤਾਂ ਬਾਬਾ ਜੀ ਦੇ ਕੁਤਿਆਂ ਨੇ ਫਾੜ ਕੇ ਰੂੰਦੀ ਉਡਾ ਦਿਤੀ। ਰਾਜਾ ਦੇਖਣ ਆਇਆ ਕਿ ਮੈਂ ਦੇਖ ਕੈ ਆਉਂਦਾ ਹਾਂ ਕਿ ਗਲੀਚੇ ਕਿਹੋ ਜਿਹੇ ਲਗਦੇ ਹੋਣਗੇ ਕਿਉਂਕਿ ਬਹੁਤ ਕੀਮਤੀ ਸਨ। ਜਾ ਕੇ ਦੇਖਿਆ ਤਾਂ ਚੀਖੜੇ ਉਡੇ ਪਏ ਹਨ। ਬਾਬਾ ਜੀ ਨੇ ਕਿਹਾ ਕਿ ਸਾਡੇ ਕੁਤਿਆਂ ਦਾ ਫਾੜਨ ਵਿਚ ਬਹੁਤ ਜ਼ੋਰ ਲੱਗਿਐ, ਇਨ੍ਹਾਂ ਨੂੰ 500 ਰੁਪਏ ਦਾ ਕੜਾਹ ਪ੍ਰਸ਼ਾਦ ਛਕਾ ਤਾਕਿ ਤੇਰਾ ਦਾਨ ਸਫਲ ਹੋ ਜਾਵੇ। ਇਸ ਤਰ੍ਹਾਂ ਕਰਕੇ ਬਾਬਾ ਜੱਸਾ ਸਿੰਘ ਜੀ ਪਟਿਆਲੇ ਵਾਲੇ ਬੇਪਰਵਾਹ ਸੰਤ ਸਨ।

**ਰੰਗ ਹਸਹਿ ਰੰਗ ਰੋਵਹਿ ਚੁਪ ਭੀ ਕਰਿ ਜਾਹਿ॥
ਪਰਵਾਹ ਨਾਹੀ ਕਿਸੇ ਕੇਗੀ ਬਾਡੁ ਸਚੇ ਨਾਹ॥**

ਪੰਨਾ - 473

ਬਾਬਾ ਰਾਮ ਸਿੰਘ ਜੀ ਨਾਮਧਾਰੀ ਬਾਰੇ ਵੀ ਬਾਬਾ ਜੀ ਬਚਨ ਕਰਿਆ ਕਰਦੇ ਸੀ ਕਿ ਮਹਾਰਾਜਾ ਨਾਭਾ ਨੇ ਉਨ੍ਹਾਂ ਦੀ ਸੰਗਤ ਵਿਚ ਆਪਣਾ ਇਕ ਖਾਸ ਵਜੀਰ ਭੇਜ ਦਿਤਾ ਤੇ ਉਸ ਨੂੰ ਕਿਹਾ ਕਿ ਤੂੰ ਜਾ ਕੇ ਪੂਰੀ ਰਿਪੋਰਟ ਲਿਆ ਕਿ ਉਹ ਕਿਸ ਤਰ੍ਹਾਂ ਨਾਲ ਅੰਮ੍ਰਿਤ ਛਕਾਉਂਦੇ ਹਨ ਅਤੇ ਕਿਸ ਤਰ੍ਹਾਂ ਨਾਮ ਦਿੰਦੇ ਹਨ। ਇਸ ਦਾ ਨਾਮ ਹੀਰਾ ਸਿੰਘ ਸੀ। ਇਸ ਨੇ ਅੰਮ੍ਰਿਤ ਛਕ ਲਿਆ ਅਤੇ ਇਸ ਨੂੰ ਕੰਨ ਵਿਚ ਗੁਰਮੰਤਰ ਦੇ ਦਿਤਾ। ਇਸ ਦੀ ਬਿਰਤੀ ਲੱਗ ਗਈ ਅਤੇ ਸੁਰਤੀ ਦਸਮ ਦੁਆਰ ਪਰਵੇਸ਼ ਕਰ ਗਈ। ਇਹ ਹਰ ਵੇਲੇ ਨਾਮ ਦੀ ਮਸਤੀ ਵਿਚ ਰਿਹਾ ਕਰਦਾ ਸੀ ਅਤੇ ਇਸ ਤਰ੍ਹਾਂ ਰਹਿੰਦੇ ਨੂੰ ਕਈ ਮਹੀਨੇ ਬੀਤ ਗਏ ਤਾਂ ਮਹਾਰਾਜਾ ਨਾਭਾ ਨੇ ਆਪਣਾ ਇਕ ਖਾਸ

ਆਦਮੀ ਭੇਜਿਆ ਕਿ ਤੁਸੀਂ ਪਤਾ ਕਰਕੇ ਆਉ ਕਿ ਹੀਰਾ ਸਿੰਘ ਉਥੇ ਕੀ ਕਰਦਾ ਹੈ। ਛੇ ਮਹੀਨੇ ਬੀਤ ਗਏ ਹਨ ਕੋਈ ਰਿਪੋਰਟ ਨਹੀਂ ਦਿਤੀ। ਜਿਸ ਵੇਲੇ ਉਹ ਬੰਦਾ ਉਨ੍ਹਾਂ ਕੋਲ ਪਹੁੰਚਿਆ ਤਾਂ ਉਹ ਇਕੱਲਾ ਹੀ ਬੈਠਾ ਸੀ ਤੇ ਪੁਛਿਆ ਕਿ ਹੀਰਾ ਸਿੰਘ! ਤੁਹਾਡੀ ਮਹਾਰਾਜਾ ਨਾਭਾ ਨੇ ਇਥੋਂ ਦੀ ਰਿਪੋਰਟ ਭੇਜਣ ਲਈ ਡਿਊਟੀ ਲਾਈ ਸੀ, ਤੂੰ ਖਬਰ ਨਹੀਂ ਦਿਤੀ ਤੇ ਮਹਾਰਾਜਾ ਗੁੱਸੇ ਹੋ ਰਿਹਾ ਹੈ ਅਤੇ ਮੈਨੂੰ ਪਤਾ ਕਰਨ ਲਈ ਭੇਜਿਆ ਹੈ। ਕਹਿਣ ਲੱਗਿਆ ਤੂੰ ਕਿਹੜੇ ਮਹਾਰਾਜੇ ਦੀ ਗੱਲ ਕਰਦੇ? ਮੈਂ ਤਾਂ ਦਰਗਾਹ ਵਿਚ ਇਹੋ ਜਿਹੇ ਸੈਕੜੇ ਰਾਜੇ ਠੇਡੇ ਖਾਂਦੇ ਦੇਖੇ ਹਨ, ਜਾਹ, ਜਾ ਕੇ ਕਹਿ ਦੇ ਕਿ ਮੈਨੂੰ ਹੁਣ ਰਾਜਿਆਂ ਦਾ ਰਾਜਾ ਮਿਲ ਗਿਆ ਹੈ, ਮੈਂ ਤਾਂ ਇਥੇ ਹੀ ਰਹਾਂਗਾ। ਸੋ ਇਹ ਨਾਮ ਦੀ ਕਮਾਈ ਸੀ, ਕਮਾਇਆ ਹੋਇਆ ਨਾਮ ਹੀ ਉਥੇ ਤਕ ਰੁਸਵਾਈ ਕਰਾ ਸਕਿਆ ਕਰਦਾ ਹੈ। ਕਈ ਪ੍ਰੇਮੀ ਇਸ ਗੱਲ ਤੇ ਕਿੰਤੂ ਪਰੰਤੂ ਕਰਨ ਲੱਗ ਜਾਂਦੇ ਹਨ ਕਿ ਉਹ ਕੰਨ ਵਿਚ ਨਾਮ ਮੰਤਰ ਕਿਉਂ ਦਿੰਦੇ ਸੀ ਅਤੇ ਅੰਮ੍ਰਿਤ ਬਣਾ ਕੇ ਪਿੰਡਾਂ ਵਿਚ ਕਿਉਂ ਛਕਾਇਆ ਕਰਦੇ ਸੀ? ਇਹ ਪ੍ਰੇਮੀ ਸ਼ਾਇਦ ਇਤਿਹਾਸ ਦੀ ਜਾਣਕਾਰੀ ਤੋਂ ਸੱਖਣੇ ਹਨ। ਇਸ ਬਾਰੇ ਬਾਬਾ ਜੀ ਨੇ ਕਈ ਵੇਰਾਂ ਬਚਨ ਕੀਤੇ ਸਨ ਕਿ ਉਸ ਵੇਲੇ ਅੰਗਰੇਜ਼ਾਂ ਨੇ ਸਿਖਾਂ ਦੇ ਇਕੱਠੇ ਹੋਣ ਤੇ ਪਾਬੰਦੀਆਂ ਲਗਾ ਦਿਤੀਆਂ ਸਨ ਅਤੇ ਕਿਰਪਾਨ ਰੱਖਣ ਦੀ ਮਨਾਹੀ ਕਰ ਦਿਤੀ ਸੀ। ਇਕੱਠੇ ਹੋ ਕੇ ਨਾ ਹੀ ਸਤਸੰਗ ਕਰ ਸਕਦੇ ਸਨ ਤੇ ਨਾ ਹੀ ਉਚੀ ਆਵਾਜ਼ ਵਿਚ ਬੋਲ ਸਕਦੇ ਸਨ। ਇਸ ਕਰਕੇ ਪੰਜ ਪਿਆਰੇ ਇਕ ਗੁਪਤ ਥਾਂ ਤੇ ਅੰਮ੍ਰਿਤ ਤਿਆਰ ਕਰਕੇ ਪਿੰਡਾਂ ਵਿਚ ਜਾਂਦੇ ਅਤੇ ਘਰ ਘਰ ਜਾ ਕੇ, ਪਿੰਡ ਪਿੰਡ ਜਾ ਕੇ ਅੰਮ੍ਰਿਤ ਛਕਾ ਕੇ ਗੁਰ ਮੰਤਰ ਕੰਨ ਵਿਚ ਦਿਆ ਕਰਦੇ ਸੀ। ਗੁਰੂ ਘਰ ਦੇ ਗੁਰਮੰਤਰ ਵਿਚ ਕੋਈ ਉਚਾਰਨ ਦੀ ਮਨਾਹੀ ਨਹੀਂ ਹੈ, ਕੋਈ ਭਾਵੇਂ ਕਿੰਨੀ ਉਚੀ ਆਵਾਜ਼ ਵਿਚ ਇਸ ਦਾ ਉਚਾਰਨ ਕਰੇ ਜਾਂ ਗੁਪਤ ਕਰੇ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਰਗਟ ਤੌਰ ਤੇ ਇਹ ਸੰਸਾਰ ਨੂੰ ਸੁਣਾਇਆ ਅਤੇ ਇਸ ਰਾਹੀਂ ਸੰਸਾਰ ਦਾ ਉਧਾਰ ਕੀਤਾ ਜਿਵੇਂ ਕਿ ਭਾਈ ਗੁਰਦਾਸ ਜੀ ਦਾ ਫੁਰਮਾਨ ਹੈ -

ਵਾਹਿਗੁਰੂ ਗੁਰਮੰਦ੍ਰ ਹੈ ਜਪਿ ਹਉਮੈ ਬੋਈ।

ਭਾਈ ਗੁਰਦਾਸ ਜੀ ਦੀ ਵਾਰ 13/2

ਜਿਥੋਂ ਤਕ ਨਾਮ ਦੀ ਕਮਾਈ ਦਾ ਸੰਬੰਧ ਹੈ, ਇਸ ਬਾਰੇ ਬਾਬਾ ਜੀ ਨੇ ਬਹੁਤ ਦਫਾ ਸੰਗਤ ਵਿਚ ਗੱਲ ਦੱਸੀ ਹੈ ਕਿ ਬੀਜੀ ਦੇ ਪਿਤਾ ਜੀ ਸੰਤ ਹੀਰਾ ਸਿੰਘ ਜੀ ਨੇ ਆਪਣੇ ਪਿੰਡ ਦਾਉਦੁਪੁਰ ਵਿਖੇ ਆਪਣੀ ਚਾਚੀ ਜੀ ਦੇ ਕਹਿਣ ਤੇ ਉਸ ਦੇ ਕੰਨ ਵਿਚ ਵਾਹਿਗੁਰੂ ਕਿਹਾ ਸੀ ਤੇ ਉਸ ਦੀ 48 ਘੰਟੇ ਦੀ ਸਮਾਧੀ ਲੱਗ ਗਈ ਸੀ। ਇਸੇ ਤਰ੍ਹਾਂ ਲੁਧਿਆਣਾ ਵਿਖੇ ਜਦੋਂ ਅੰਮ੍ਰਿਤ ਪ੍ਰਚਾਰ ਹੋ ਰਿਹਾ ਸੀ, ਉਥੇ ਫਲੋਵਾਲ ਦਾ ਇਕ ਲੜਕਾ ਸੀ। ਜਦੋਂ ਉਸ ਨੂੰ ਕਿਹਾ

ਬੋਲ 'ਵਾਹਿਗੁਰੂ' ਤਾਂ ਉਸ ਦੀ ਬਿਰਤੀ ਇੰਨੀ ਚੜ੍ਹ ਗਈ ਕਿ 48 ਘੰਟੇ ਸਮਾਧੀ ਵਿਚ ਬੈਠਾ ਰਿਹਾ ਅਤੇ ਫੇਰ ਸਰੀਰ ਦਾ ਭਾਰ ਮੁਕਤਿ ਹੋ ਗਿਆ ਤੇ ਉਹ ਉਡ ਕੇ ਛੱਤ ਨੂੰ ਜਾ ਲੱਗਾ ਤੇ ਹਵਾ ਵਿਚ ਇਸ ਤਰ੍ਹਾਂ ਤੈਰ ਰਿਹਾ ਸੀ ਜਿਵੇਂ ਮੱਛੀ ਪਾਣੀ ਵਿਚ ਤੈਰਿਆ ਕਰਦੀ ਹੈ। ਫੇਰ ਕੀਰਤਨ ਕਰਨ ਵਾਲੇ ਸਿੰਘਾਂ ਦੇ ਅੱਗੋਂ ਦੀ ਹੋ ਕੇ ਗੁਰੂ ਗਰੰਥ ਸਾਹਿਬ ਸਾਹਮਣੇ ਲੰਮਾ ਪੈ ਗਿਆ ਤੇ ਉਸ ਨੂੰ ਬਿਠਾ ਦਿਤਾ ਤੇ ਉਸ ਵੇਲੇ ਸੰਤ ਹੀਰਾ ਸਿੰਘ ਜੀ ਨੇ ਰਾਗੀਆਂ ਨੂੰ ਕਿਹਾ ਕਿ ਤੁਸੀਂ ਲਾਵਾਂ ਦਾ ਪਾਠ ਕਰੋ, ਇਸ ਦੀ ਰੂਹ ਦਰਗਾਹ ਵਿਚ ਸੰਯੋਗ ਮੰਗ ਰਹੀ ਹੈ। ਸੋ ਇਹ ਅੱਖੀਂ ਦੇਖੋ ਕੌਤਕ ਹਨ ਜੋ ਬਾਬਾ ਜੀ ਨੇ ਦੇਖੇ ਸਨ ਤੇ ਸੰਗਤ ਵਿਚ ਸਾਂਝੇ ਕੀਤੇ ਸਨ। ਇਸੇ ਕਰਕੇ ਬਾਬਾ ਜੀ ਕਿਹਾ ਕਰਦੇ ਸਨ ਕਿ ਨਾਮ ਜਿੰਨਾਂ ਜਪਿਆ ਜਾਵੇ ਬੋੜ੍ਹਾ ਹੈ। ਇਹ ਨਹੀਂ ਕਿ ਢਾਈ ਘੰਟੇ ਹੀ ਜਪਣਾ ਹੈ, ਇਸ ਨੂੰ ਤਾਂ 24 ਘੰਟੇ ਜਪੀ ਜਾਵੇ ਉਹ ਵੀ ਬੋੜ੍ਹਾ ਹੈ ਕਿਉਂਕਿ ਉਹ ਆਪ ਇਸ ਕਥਨੀ ਤੇ ਪਹਿਰਾ ਦੇ ਕੇ ਨਾਮ ਦੀ ਕਮਾਈ ਕਰਦੇ ਸਨ। ਮਹਾਂਪੁਰਸ਼ ਸੱਤਵਾਦੀ ਹੋਇਆ ਕਰਦੇ ਹਨ। ਜੋ ਤਜਰਬਾ ਉਨ੍ਹਾਂ ਨੇ ਖੁਦ ਕੀਤਾ ਹੁੰਦਾ ਹੈ, ਕੇਵਲ ਓਹੀ ਸੰਗਤ ਵਿਚ ਸਾਂਝਾ ਕਰਿਆ ਕਰਦੇ ਹਨ। ਜਿਨ੍ਹਾਂ ਨੇ ਖੁਦ ਕੋਈ ਕਮਾਈ ਨਹੀਂ ਕੀਤੀ, ਉਹ ਕਿੰਤੂ ਪ੍ਰੇਤੂ ਕਰਦੇ ਰਹਿੰਦੇ ਹਨ।

ਇਕ ਮਿਸਾਲ ਦੇ ਕੇ ਬਾਬਾ ਜੀ ਸਮਝਾਇਆ ਕਰਦੇ ਸੀ ਕਿ ਇਕ ਵੇਰਾਂ ਇਕ ਹੰਸ ਇਕ ਖੂਹ ਦੀ ਮੌਣ ਤੇ ਆ ਕੇ ਬੈਠ ਗਿਆ। ਖੂਹ ਦੇ ਪਾਣੀ ਵਿਚ ਇਕ ਡੱਡੂ ਸੀ, ਉਸ ਨੇ ਉਪਰ ਨੂੰ ਦੇਖਿਆ ਕਿ ਉਪਰ ਕੋਈ ਓਪਰਾ ਜਿਹਾ ਪੰਛੀ ਬੈਠਾ ਹੈ। ਉਸ ਨੂੰ ਕਹਿਣ ਲੱਗਿਆ ਕਿ ਭਾਈ ਤੂੰ ਕੌਣ ਹੈਂ? ਉਸ ਨੇ ਜਵਾਬ ਦਿਤਾ, "ਮੈਂ ਹੰਸ ਹਾਂ।" ਦੂਜਾ ਸਵਾਲ ਕੀਤਾ ਕਿ ਤੂੰ ਕਿਥੇ ਰਹਿੰਦਾ ਹੈਂ? ਕਹਿੰਦਾ, ਮੈਂ ਮਾਨਸਰੋਵਰ ਝੀਲ ਤੇ ਰਹਿੰਦਾ ਹਾਂ। ਡੱਡੂ ਕਹਿਣ ਲੱਗਿਆ, ਮਾਨ ਸਰੋਵਰ ਕਿੱਡਾ ਕੁ ਹੈ? ਹੰਸ ਨੇ ਕਿਹਾ, ਬਹੁਤ ਵੱਡਾ ਹੈ। ਡੱਡੂ ਨੇ ਖੂਹ ਵਿਚ ਇਕ ਛਾਲ ਮਾਰ ਕੇ ਪੁਛਿਆ ਕਿ ਐਨਾ ਕੁ ਹੈ ਜਿੰਨੀ ਕੁ ਮੈਂ ਛਾਲ ਮਾਰੀ ਹੈ? ਹੰਸ ਕਹਿਣ ਲੱਗਿਆ, ਨਹੀਂ, ਉਹ ਤਾਂ ਬਹੁਤ ਵੱਡਾ ਹੈ ਤੇ ਇਸ ਖੂਹ ਵਰਗੇ ਤਾਂ ਉਸ ਵਿਚੋਂ ਲੱਖਾਂ ਖੂਹ ਬਣ ਸਕਦੇ ਹਨ, ਉਹ ਤਾਂ ਬਹੁਤ ਵਿਸ਼ਾਲ ਹੁੰਦਾ ਹੈ। ਇੰਨੀ ਗੱਲ ਸੁਣ ਕੇ ਡੱਡੂ ਨੂੰ ਬਹੁਤ ਗੁੱਸਾ ਆਇਆ ਤੇ ਠੱਠਿਆ ਕੇ ਕਹਿਣ ਲੱਗਿਆ, ਵਾਹ ਬਈ ਵਾਹ! ਤੇਰੇ ਵਰਗਾ ਝੂਠਾ ਤਾਂ ਮੈਂ ਅੱਜ ਤੱਕ ਨਹੀਂ ਦੇਖਿਆ ਤੇ ਨਾ ਹੀ ਸੁਣਿਆਂ ਹੈ; ਤੂੰ ਵੀ ਝੂਠਾ ਤੇ ਤੇਰਾ

ਮਾਨ ਸਰੋਵਰ ਵੀ ਝੂਠਾ, ਮੇਰੇ ਖੂਹ ਨਾਲੋਂ ਤਾਂ ਵੱਡਾ ਕੋਈ ਸਰੋਵਰ ਜਾਂ ਝੀਲ ਜਾਂ ਸਮੁੰਦਰ ਹੋ ਗੀ ਨਹੀਂ ਸਕਦਾ ਤੇ ਤੂੰ ਸਭ ਮਿਥਿਆ ਬੋਲ ਰਿਹਾ ਹੈ। ਹੁਣ ਡੱਡੂ ਵਿਚਾਰਾ ਵੀ ਆਪਣੀ ਜਗ੍ਹਾ ਠੀਕ ਸੀ ਕਿਉਂਕਿ ਉਸ ਨੇ ਖੂਹ ਤੋਂ ਬਗੈਰ ਹੋਰ ਕੁਝ ਦੇਖਿਆ ਹੀ ਨਹੀਂ। ਉਸ ਨੂੰ ਕੀ ਪਤਾ ਕਿ ਮਾਨ ਸਰੋਵਰ ਝੀਲ ਕੀ ਹੈ, ਉਸ ਨੂੰ ਸਮੁੰਦਰ ਦੀ ਵਿਸ਼ਾਲਤਾ ਦਾ ਅੰਦਾਜ਼ਾ ਕਿਵੇਂ ਲੱਗ ਸਕਦਾ ਹੈ? ਉਹ ਕੀ ਜਾਣ ਸਕਦਾ ਹੈ ਕਿ ਮਾਨ ਸਰੋਵਰ ਤੇ ਰਹਿਣ ਵਾਲੇ ਹੰਸ ਕੇਵਲ ਮੌਤੀ ਹੀ ਚੁਗਦੇ ਹਨ?

**ਸਰਵਰ ਅੰਦਰਿ ਹੀਰਾ ਮੌਤੀ ਸੋ ਹੰਸਾ ਕਾ ਖਾਣਾ॥
ਬਗੁਲਾ ਕਾਗੁ ਨ ਰਹਈ ਸਰਵਰਿ
ਜੇ ਹੋਵੈ ਅਤਿ ਸਿਆਣਾ॥**

ਪੰਨਾ - 956

ਦੂਜੇ ਪਾਸੇ ਬਗਲੇ ਨੇ ਮੱਛੀਆਂ ਖਾਣੀਆਂ ਹਨ ਪਰੰਤੂ ਜਦੋਂ ਕੰਢੇ ਤੇ ਬੈਠਾ ਹੁੰਦਾ ਹੈ ਉਹ ਹੰਸ ਵਰਗਾ ਹੀ ਜਾਪਿਆ ਕਰਦਾ ਹੈ। ਪਤਾ ਉਦੋਂ ਲਗਦਾ ਹੈ ਜਦੋਂ ਡੱਡੀਆਂ ਤੇ ਮੱਛੀਆਂ ਨੂੰ ਝਪਟ ਮਾਰ ਕੇ ਖਾਂਦਾ ਹੈ। ਕਾਂ ਦੀ ਖੁਰਾਕ ਹੀ ਵਿਸ਼ਟਾ ਹੈ। ਸੋ ਨਿੰਦਕ ਬੰਦੇ ਦੇ ਪੱਲੇ ਤਰਕ ਤੋਂ ਬਿਨਾਂ ਕੁਝ ਨਹੀਂ ਹੁੰਦਾ ਪਰ ਉਸ ਵਿਚਾਰੇ ਦਾ ਕਸੂਰ ਵੀ ਨਹੀਂ ਕਿਉਂਕਿ ਉਸ ਨੂੰ ਅਗਾਂਹ ਦੀ ਗੱਲ ਦਾ ਪਤਾ ਹੀ ਨਹੀਂ। ਵਾਹਿਗੁਰੂ ਨੂੰ ਇਵੇਂ ਹੀ ਭਾਉਂਦਾ ਹੈ। ਇਸ ਕਰਕੇ ਜਿਸ ਨੂੰ ਜਿਸ ਅਵਸਥਾ ਬਾਰੇ ਪਤਾ ਹੀ ਨਹੀਂ, ਉਹ ਉਸ ਬਾਰੇ ਕੀ ਜਾਣ ਸਕਦਾ ਹੈ।

ਗੁਰੂ ਨਾਨਕ ਦੇਵ ਜੀ ਮਹਾਰਾਜ ਜਦੋਂ ਬਗਦਾਦ ਗਏ ਤਾਂ ਆਪ ਜੀ ਨੇ ਜਪੁਜੀ ਸਾਹਿਬ ਦਾ ਸ਼ਬਦ ਗਾਇਨ ਕਰਨਾ ਸ਼ੁਰੂ ਕੀਤਾ ਤੇ ਭਾਈ ਮਰਦਾਨਾ ਰਬਾਬ ਵਜਾ ਰਹੇ ਸਨ। ਹਿੰਦੇਸਤਾਨ ਦੇ ਰਹਿਣ ਵਾਲਾ ਇਕ ਬੰਦਾ ਪੀਰ ਦਸਤਗੀਰ ਦਾ ਚੇਲਾ ਸੀ, ਉਸ ਨੇ ਸ਼ਕਾਇਤ ਕੀਤੀ ਕਿ ਪੀਰ-ਏ-ਹਿੰਦ ਗੁਰੂ ਨਾਨਕ ਕੁਫਰ ਤੌਲ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ -

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥

ਪੰਨਾ - 5

ਲੱਖਾਂ ਹੀ ਪਾਤਾਲ ਹਨ ਤੇ ਲੱਖਾਂ ਹੀ ਆਕਾਸ਼ ਹਨ ਜਦ ਕਿ ਸਾਡੇ ਪੈਗੰਬਰ ਨੇ ਤਾਂ ਸੱਤ ਅਕਾਸ਼ ਤੇ ਸੱਤ ਪਾਤਾਲ ਹੀ ਦੱਸੇ ਹਨ। ਪੀਰ ਨੇ ਗੁੱਸੇ ਹੋ ਕੇ ਫਤਵਾ ਲਾਇਆ ਕਿ ਗੁਰੂ ਨਾਨਕ ਤੇ ਉਸ ਦੇ ਮੁਰੀਦਾਂ ਨੂੰ ਸੰਗਸਾਰ ਕਰ ਦਿਓ। ਸੰਗਸਾਰ ਹੁੰਦਾ ਹੈ - ਪੱਥਰ ਮਾਰ ਕੇ ਜੀਵਨ ਖਤਮ ਕਰ ਦੇਣਾ। ਸਾਰਾ ਹਜੂਮ ਇਕੱਠਾ ਹੋ ਕੇ ਜਦੋਂ ਪੱਥਰ ਮਾਰਨ ਲਗਿਆ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਵੱਲ ਦੇਖਿਆ ਤੇ ਮੁਖੋਂ 'ਗੁਰਬਰ ਅਕਾਲ' ਦਾ ਉਚਾਰਨ ਕੀਤਾ ਤਾਂ ਸਾਰੇ ਜੜ੍ਹ ਬਣ ਗਏ ਤੇ ਜਿਥੇ ਹੱਥ ਸੀ ਉਥੇ ਹੀ ਰਹਿ ਗਏ, ਹਿਲ ਜੁਲ ਨਹੀਂ ਸਕਦੇ। ਜਦੋਂ ਪੀਰ ਦਸਤਗੀਰ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੀ ਬਥੇਰੀ

ਤਾਕਤ ਲਾਈ ਪਰੰਤੂ ਕੁਝ ਨਾ ਕਰ ਸਕਿਆ ਤੇ ਆਖਰ ਮਹਾਰਾਜ ਜੀ ਨੂੰ ਸਿਜਦਾ ਕੀਤਾ ਕਿ ਹੇ ਵਲੀ ਅੱਲਾ! ਗੁਸਤਾਖੀ ਮਾਫ ਕਰੋ, ਇਨ੍ਹਾਂ ਦੀ ਗੁਸਤਾਖੀ ਵੀ ਮਾਫ ਕਰੋ, ਇਨ੍ਹਾਂ ਨੂੰ ਜੜ੍ਹ ਤੋਂ ਚੇਤਨ ਕਰ ਦਿਓ। ਮਹਾਰਾਜ ਕਹਿਣ ਲੱਗੇ ਕਿ ਤੁਹਾਨੂੰ ਕਿਸ ਚੀਜ਼ ਦਾ ਗੁੱਸਾ ਲੱਗਾ? ਅਸੀਂ ਤਾਂ ਤੁਹਾਨੂੰ ਕੁਝ ਕਿਹਾ ਹੀ ਨਹੀਂ, ਤੁਸੀਂ ਖਾਹਮਖਾਹ ਸਾਡੇ ਗਲ ਪਏ ਹੋ, ਅਸੀਂ ਤਾਂ ਪ੍ਰਮੇਸ਼ਰ ਦੇ ਗੁਣ ਗਾਇਨ ਕਰ ਰਹੇ ਸੀ। ਕਹਿਣ ਲੱਗਿਆ, ਤੁਸੀਂ ਕੁਫਰ ਬੋਲ ਰਹੇ ਹੋ। ਸਾਡੇ ਧਰਮ ਵਿਚ ਤਾਂ ਸੱਤ ਆਕਾਸ਼, ਸੱਤ ਪਾਤਾਲ ਹਨ, ਤੁਸੀਂ ਲੱਖਾਂ ਦੱਸ ਰਹੇ ਹੋ। ਮਹਾਰਾਜ ਕਹਿਣ ਲੱਗੇ, ਇਸ ਵਿਚ ਸਾਡਾ ਕੋਈ ਕਸੂਰ ਨਹੀਂ, ਨਾ ਹੀ ਤੁਹਾਡੇ ਪੈਗੰਬਰ ਦਾ ਕਸੂਰ ਹੈ। ਜਿਸ ਦੀ ਨਜ਼ਰ ਸੱਤ ਤਕ ਜਾਂਦੀ ਹੈ ਉਹ ਸੱਤ ਹੀ ਦੱਸੇਗਾ ਤੇ ਜਿਸ ਦੀ ਨਜ਼ਰ ਅਨੰਤ ਤਕ ਜਾਂਦੀ ਹੈ ਉਸ ਦੀ ਨਜ਼ਰ ਵਿਚ ਲੱਖਾਂ ਹਨ। ਇਹ ਸਿਰਫ ਵੇਖਣ ਵਿਚ ਫਰਕ ਹੈ, ਆਪਣੀ ਆਪਣੀ ਪੁੰਚ ਦਾ ਫਰਕ ਹੈ। ਉਸ ਨੇ ਕਿਹਾ, ਵਿਖਾਓ ਤਾਂ। ਮਹਾਰਾਜ ਜੀ ਨੇ ਉਸ ਦੇ ਬੇਟੇ ਨੂੰ ਨਾਲ ਲੈ ਕੇ ਸਾਰੇ ਪਾਤਾਲ ਆਕਾਸ਼ ਵਿਖਾਏ ਅਤੇ ਹਰ ਥਾਂ ਤੋਂ ਕਚਕੰਲ ਵਿਚ ਪ੍ਰਸ਼ਾਦ ਵੀ ਲਿਆ ਕੇ ਉਸ ਨੇ ਦਿਤਾ। ਉਸ ਦੇ ਲੜਕੇ ਦਾ ਨਾਮ ਬਹਿਲੋਲ ਸੀ ਜੋ ਸਾਰੀ ਜਿੰਦਗੀ ਗੁਰੂ ਨਾਨਕ ਸਾਹਿਬ ਦਾ ਮੁਰੀਦ ਬਣਕੇ ਹੀ ਰਿਹਾ ਅਤੇ ਉਸ ਨੇ ਹੋਰ ਕਿਸੇ ਦੇ ਦਰਸ਼ਨ ਨਹੀਂ ਕੀਤੇ। ਬਾਬਾ ਜੀ ਦੱਸਿਆ ਕਰਦੇ ਸੀ ਕਿ ਉਹ ਕੰਧ ਵੱਲ ਨੂੰ ਮੂੰਹ ਕਰਕੇ ਬੈਠਾ ਰਹਿੰਦਾ ਸੀ ਅਤੇ ਹਮੇਸ਼ਾ ਗੁਰੂ ਨਾਨਕ ਸਾਹਿਬ ਦੇ ਧਿਆਨ ਵਿਚ ਰਹਿੰਦਾ ਸੀ।

ਜਿਸ ਤਰ੍ਹਾਂ ਵਾਹਿਗੁਰੂ ਅਗੰਮ ਤੇ ਅਗੋਚਰ ਹੈ, ਉਸ ਦਾ ਅੰਤ ਨਹੀਂ ਲਿਆ ਜਾ ਸਕਦਾ, ਇਸੇ ਤਰ੍ਹਾਂ ਗੁਰੂ ਦੇ ਪਿਆਰੇ ਮਹਾਂਪੁਰਸ਼ ਜੋ ਉਸ ਵਿਚ ਲੀਨ ਹੋ ਚੁਕੇ ਹੁੰਦੇ ਹਨ, ਉਨ੍ਹਾਂ ਦੀ ਬੇਅੰਤਤਾ ਦਾ ਵੀ ਪਾਰ ਨਹੀਂ ਪਾਇਆ ਜਾ ਸਕਦਾ। ਆਪ ਜੀ ਸਮੇਂ ਸਮੇਂ ਸੰਤ ਮਹਾਰਾਜ ਰਾਝਾ ਸਾਹਿਬ ਵਾਲਿਆਂ ਦੇ ਦੀਵਾਨ ਵੀ ਪਟਿਆਲੇ ਵਿਖੇ ਲਗਵਾਉਂਦੇ ਰਹਿੰਦੇ ਸਨ ਅਤੇ ਇਸ ਦੀ ਪਹਿਲ ਆਪ ਨੇ ਹੀ ਕਰਵਾਈ ਸੀ ਕਿਉਂਕਿ ਆਪ ਚਾਹੁੰਦੇ ਸੀ ਕਿ ਯੂਨਿਟ ਦੇ ਫੌਜੀ ਭਰਾ ਅਤੇ ਪਟਿਆਲੇ ਦੀ ਸੰਗਤ ਵੀ ਸੰਤ ਮਹਾਰਾਜ ਦੇ ਰੁਹਾਨੀ ਕੀਰਤਨ ਦਾ ਲਾਹਾ ਪ੍ਰਾਪਤ ਕਰ ਸਕੇ। ਆਪ ਦੱਸਿਆ ਕਰਦੇ ਸੀ ਕਿ ਸੰਤ ਮਹਾਰਾਜ ਜੀ ਦੇ ਦੀਵਾਨਾਂ ਦੌਰਾਨ ਸਾਰਾ ਇੰਤਜ਼ਾਮ ਆਪ ਜੀ ਕਰਿਆ ਕਰਦੇ ਸੀ ਜਿਸ ਵਿਚ ਪੰਡਾਲ ਦਾ ਪ੍ਰਬੰਧ, ਸਟੇਜ ਦਾ ਪ੍ਰਬੰਧ, ਸੰਤ ਮਹਾਰਾਜ ਜੀ ਨੂੰ ਸੰਗਤ ਦੇ ਮਿਲਾਉਣ ਦਾ ਪ੍ਰਬੰਧ ਅਤੇ ਸੰਗਤਾਂ ਵਾਸਤੇ ਲੰਗਰ ਆਦਿ ਦਾ ਪ੍ਰਬੰਧ, ਇਹ ਜਿੰਮੇਵਾਰੀ ਆਪ ਖੁਦ ਨਿਭਾਇਆ ਕਰਦੇ ਸੀ ਅਤੇ ਸੰਤ ਮਹਾਰਾਜ ਆਪ ਦੇ ਪ੍ਰਬੰਧ ਤੋਂ ਬਹੁਤ ਖੁਸ਼ ਹੋਇਆ ਕਰਦੇ ਸੀ। ਬੀਜੀ ਵੀ ਨਾਲ ਹੀ ਦੀਵਾਨ ਦੀ ਹਾਜ਼ਰੀ ਭਰਨ ਜਾਇਆ ਕਰਦੇ ਅਤੇ ਸੇਵਾ

ਵਿਚ ਪੂਰਾ ਹਿੱਸਾ ਲਿਆ ਕਰਦੇ ਸੀ।

ਸਤਿਸੰਗਤ ਵਿਚ ਮੁੱਖ ਦੇਵਤਿਆਂ ਦਾ ਵਾਸਾ

ਇਕ ਦਿਨ ਦੀ ਗੱਲ ਹੈ ਕਿ ਜਦੋਂ ਸੰਤ ਮਹਾਰਾਜ਼ ਜੀ ਦਾ ਦੀਵਾਨ ਚਲ ਰਿਹਾ ਸੀ ਤਾਂ ਬੀਜੀ ਨੇ ਇਕ ਅਜੀਬ ਕੌਤਕ ਦੇਖਿਆ। ਕੀ ਦੇਖਦੇ ਹਨ ਕਿ ਤਿੰਨ ਦਿਥ ਰੂਹਾਂ ਭਗਵੇਂ ਕਪਤਿਆਂ ਵਿਚ ਗੁਰੂ ਗਰੰਥ ਸਾਹਿਬ ਦੇ ਅੱਗੇ ਮੌਬਾ ਟੇਕ ਕੇ ਬੈਠ ਗਈਆਂ ਅਤੇ ਜਿੰਨਾਂ ਚਿਰ ਦੀਵਾਨ ਵਿਚ ਕੀਰਤਨ ਵਖਿਆਨ ਹੋ ਰਿਹਾ ਸੀ, ਇਹ ਤਿੰਨੇ ਦਿਥ ਰੂਹਾਂ ਬੈਠੀਆਂ ਰਹੀਆਂ ਅਤੇ ਜਦੋਂ ਕੀਰਤਨ ਦੀ ਸਮਾਪਤੀ ਹੋਈ ਤਾਂ ਨਮਸ਼ਕਾਰ ਕਰਕੇ ਪੰਡਾਲ ਤੋਂ ਬਾਹਰ ਜਾਂਦੀਆਂ ਦਿਸੀਆਂ, ਉਪਰੰਤ ਗਾਇਬ ਹੋ ਗਈਆਂ। ਦੀਵਾਨ ਦੀ ਸਮਾਪਤੀ ਮਗਰੋਂ ਜਦੋਂ ਰਾਤ ਦੇ 12 ਵਜੇ ਦੇ ਕਰੀਬ ਬੀਜੀ ਅਤੇ ਬਾਬਾ ਜੀ ਘਰ ਪਹੁੰਚੇ ਤਾਂ ਬੀਜੀ ਨੇ ਬਾਬਾ ਜੀ ਨੂੰ ਪੁਛਿਆ ਕਿ ਗੁਰੂ ਗਰੰਥ ਸਾਹਿਬ ਸਾਮ੍ਰਣੇ ਜੋ ਤਿੰਨ ਸਾਧੂ ਬੈਠੇ ਸਨ, ਜਿੰਨਾਂ ਨੇ ਸੰਤ ਮਹਾਰਾਜ਼ ਜੀ ਦਾ ਸਾਰਾ ਦੀਵਾਨ ਸੁਣਿਆ ਹੈ, ਉਹ ਕੌਣ ਸਨ? ਬਾਬਾ ਜੀ ਕਹਿਣ ਲੱਗੇ, ਹਾਂ ਕੁਝ ਝਲਕ ਤਾਂ ਪਈ ਸੀ ਪਰ ਮੈਂ ਧਿਆਨ ਨਹੀਂ ਦਿਤਾ ਕਿਉਂਕਿ ਮੇਰਾ ਧਿਆਨ ਪੰਡਾਲ ਦੇ ਪ੍ਰਬੰਧ ਵੱਲ ਸੀ। ਬੀਜੀ ਕਹਿਣ ਲੱਗੇ ਕਿ ਆਪਾਂ ਕਲ ਨੂੰ ਸੰਤ ਮਹਾਰਾਜ਼ ਜੀ ਪਾਸੋਂ ਪੁਛਣਾ ਹੈ ਕਿ ਇਹ ਤਿੰਨੇ ਸਾਧੂ ਕੌਣ ਸਨ। ਦੂਜੇ ਦਿਨ ਸੰਤ ਮਹਾਰਾਜ਼ ਜੀ ਪਹੁੰਚੇ। ਦੀਵਾਨ ਲੱਗਣ ਤੋਂ ਪਹਿਲਾਂ ਕੁਰਸੀ ਤੇ ਬਿਰਾਜਮਾਨ ਸਨ ਤੇ ਸੰਗਤ ਨੂੰ ਮਿਲ ਰਹੇ ਸਨ, ਬਾਬਾ ਜੀ, ਬੀਜੀ ਵੀ ਕੋਲ ਹੀ ਸੇਵਾ ਵਿਚ ਹਾਜ਼ਰ ਸਨ। ਬੀਜੀ, ਬੀਬੀਆਂ ਦੀ ਲਾਈਨ ਲਗਵਾ ਕੇ ਕੰਟਰੋਲ ਕਰ ਰਹੇ ਸਨ ਅਤੇ ਬਾਬਾ ਜੀ ਭਾਈਆਂ ਨੂੰ ਨੰਬਰਵਾਰ ਸੰਤ ਮਹਾਰਾਜ਼ ਜੀ ਨਾਲ ਮਿਲਾ ਰਹੇ ਸਨ। ਜਦੋਂ ਬੋੜੀ ਭੀੜ ਘਟੀ ਤਾਂ ਬਾਬਾ ਜੀ ਨੇ ਮੌਕਾ ਦੇਖ ਕੇ ਸੰਤ ਮਹਾਰਾਜ਼ ਜੀ ਪਾਸ ਅਰਜ ਕੀਤੀ ਤੇ ਦੀਵਾਨ ਵਿਚ ਤਿੰਨ ਦਿਥ ਰੂਹਾਂ ਦੀ ਹਾਜ਼ਰੀ ਬਾਰੇ ਦੱਸਿਆ ਕਿ ਇਹ ਅਲੋਕਿਕ ਨਜ਼ਾਰ ਬੀਬੀ ਨੂੰ ਪ੍ਰਤੱਖ ਨਜ਼ਰ ਆਇਆ ਹੈ। ਮਹਾਰਾਜ਼ ਜੀ ਨੇ ਇਹ ਸੁਣ ਕੇ ਨੇਤਰ ਬੰਦ ਕਰ ਲਏ ਅਤੇ ਬੋੜੀ ਦੇਰ ਬਾਅਦ ਮੁਸਕਰਾ ਕੇ ਕਹਿਣ ਲੱਗੇ ਕਿ ਹਾਂ ਭਾਈ ਠੀਕ ਹੈ, ਬੀਬੀ ਨੇ ਠੀਕ ਹੀ ਦੇਖਿਆ ਹੈ, ਇਹ ਬੀਬੀ ਧੰਨ ਹੈ। ਬਾਬਾ ਜੀ ਨੇ ਦੁਬਾਰਾ ਪੁਛਿਆ ਕਿ ਮਹਾਰਾਜ਼ ਜੀ ਕਿਰਪਾ ਕਰਕੇ ਦੱਸੋ ਕਿ ਉਹ ਤਿੰਨੇ ਸਾਧੂ ਕੌਣ ਸਨ? ਮਹਾਰਾਜ਼ ਜੀ ਕਹਿਣ ਲੱਗੇ, ਪ੍ਰੇਮੀਓ! ਜਿਥੇ ਪ੍ਰਭੂ ਦਾ ਸਤਸੰਗ ਹੁੰਦਾ ਹੈ, ਪ੍ਰਭੂ ਦੀ ਉਸਤਤ ਹੁੰਦੀ ਹੈ, ਨਾਮ ਦੀ ਮਹਿਮਾ ਹੁੰਦੀ ਹੈ, ਨਾਮ ਜਪਣ ਵਾਲਿਆਂ ਦੀ ਮਹਿਮਾ ਹੁੰਦੀ ਹੈ, ਉਥੇ ਦੇਵਤੇ ਤੇ ਦਿਥ ਰੂਹਾਂ ਆ ਜਾਇਆ ਕਰਦੀਆਂ ਹਨ, ਮੁਕਤ ਆਤਮਾਵਾਂ ਤੇ ਸ਼ਹੀਦ ਸਿੰਘ ਵੀ ਆ ਜਾਇਆ ਕਰਦੇ ਹਨ। ਜੋ ਬੀਬੀ ਜੀ ਨੇ ਦੇਖਿਆ ਹੈ, ਉਹ ਤਿੰਨੇ ਮੁੱਖ ਦੇਵਤੇ ਬ੍ਰਹਮਾ, ਵਿਸ਼ਨੂੰ ਤੇ ਮਹੇਸ਼ ਜੀ ਸਤਸੰਗ ਵਿਚ ਹਾਜ਼ਰੀ ਭਰਨ ਆਏ ਸਨ।

ਸੋ ਇਸ ਵਿਚ ਹੈਰਾਨ ਹੋਣ ਵਾਲੀ ਕੋਈ ਗੱਲ ਨਹੀਂ। ਪਰ ਦੂਜੀ ਗੱਲ ਇਹ ਵੀ ਹੈ ਕਿ ਜਿਸ ਦੇ ਦਿਥ ਨੈਣ ਖੁਲ੍ਹੇ ਹੋਣ, ਕੇਵਲ ਉਹ ਪ੍ਰੇਮੀ ਹੀ ਇਹਨਾਂ ਦੇ ਦਰਸ਼ਨ ਕਰ ਸਕਿਆ ਕਰਦਾ ਹੈ। ਦੇਵਤੇ ਤਾਂ ਆਉਂਦੇ ਹੀ ਹਨ ਪਰੰਤੂ ਪ੍ਰਭੂ ਜੀ ਵੀ ਸਤਸੰਗ ਵਿਚ ਵਸਿਆ ਕਰਦੇ ਹਨ।

..... ਵਿਚਿ ਸੰਗਤਿ ਹਰਿ ਪ੍ਰਭੂ ਵਸੈ ਜਾਓ॥

ਪੰਨਾ - 94

ਜਿਥੇ ਹਰੀ ਦੀ ਕਥਾ ਹੋ ਰਹੀ ਹੋਵੇ, ਉਥੇ ਦੇਵਤੇ ਆ ਜਾਇਆ ਕਰਦੇ ਹਨ।

ਗਰਿ ਕੀ ਕਥਾ ਹੋਤ ਹੈ ਜਹਾਂ॥ ਗੰਗਾ ਭੀ ਚਲ ਆਵਤ ਤਹਾਂ॥

ਬਾਬਾ ਜੀ ਤੇ ਬੀਜੀ ਨੇ ਸੰਤ ਮਹਾਰਾਜ਼ ਜੀ ਦੀ ਸੰਗਤ ਵਿਚ ਅਨੇਕਾਂ ਕੌਤਕ ਤੱਕੇ ਹਨ ਜੋ ਕੇਵਲ ਪੁਰੀਆਂ ਹੋਈਆਂ ਰੂਹਾਂ ਦੇ ਕਰਮ ਖੇਤਰ ਵਿਚ ਹੀ ਹੋਇਆ ਕਰਦੇ ਹਨ।

ਪਟਿਆਲੇ ਆਉਣ ਤੋਂ ਪਹਿਲਾਂ ਬਾਬਾ ਜੀ ਦਾ ਕਾਫੀ ਸਮਾਂ ਸੰਤ ਮਹਾਰਾਜ਼ ਜੀ ਦੀ ਸੰਗਤ ਵਿਚ ਬੀਤਿਆ ਅਤੇ ਉਨ੍ਹਾਂ ਨੇ ਬਹੁਤ ਨੇੜੇ ਹੋ ਕੇ ਅਜਿਹੇ ਕੌਤਕ ਦੇਖੇ ਜੋ ਆਮ ਜਗਿਆਸੂ ਦੀ ਸਮਝ ਤੋਂ ਬਾਹਰ ਹੋਇਆ ਕਰਦੇ ਹਨ। ਬਾਬਾ ਜੀ ਨੇ ਦੱਸਿਆ ਸੀ ਕਿ ਮੈਂ ਜਦੋਂ ਰਾੜਾ ਸਾਹਿਬ ਰਿਹਾ ਕਰਦਾ ਸੀ ਤਾਂ ਇਕ ਦਿਨ ਮੈਂ ਕੀ ਦੇਖਦਾ ਹਾਂ ਕਿ ਮੈਂ ਆਪਣੇ ਸਰੀਰ ਚੌਂ ਬਾਹਰ ਹੋ ਗਿਆ ਤੇ ਮੈਂ ਆਪਣਾ ਸਰੀਰ ਵੀ ਵੇਖ ਰਿਹਾ ਹਾਂ ਤੇ ਇਕ ਮੇਰਾ ਇਹ ਸੁਖਸ਼ਮ ਸਰੀਰ ਵੀ ਹੈ। ਮੈਂ ਉਸ ਸਰੀਰ ਨਾਲ ਕੰਧ ਵਿਚੋਂ ਦੀ ਹੀ ਲੰਘ ਕੇ ਢੂਜੇ ਕਮਰਿਆਂ ਵਿਚੋਂ ਦੀ ਦੇਖ ਰਿਹਾ ਹਾਂ ਕਿ ਸਿੰਘ ਸੁੱਤੇ ਪਏ ਹਨ ਤੇ ਇਸ ਤਰ੍ਹਾਂ ਨਾਲ ਉਸ ਸਰੀਰ ਨਾਲ ਕਾਫੀ ਦੇਰ ਦੇਖਿਆ ਕਿ ਮੇਰੇ ਵਸਤ੍ਰ ਪਏ ਹਨ ਤੇ ਹੈਰਾਨ ਹੋ ਰਿਹਾ ਹਾਂ। ਬੋੜੀ ਦੇਰ ਬਾਅਦ ਮੈਂ ਵਾਪਸ ਆਇਆ ਤੇ ਮੈਂ ਆਪਣੇ ਸਰੀਰ ਵਿਚ ਪਰਵੇਸ਼ ਕਰ ਗਿਆ। ਮੈਨੂੰ ਝਟਕਾ ਜਿਹਾ ਲੱਗਿਆ ਤੇ ਮੈਂ ਬੋੜੀ ਦੇਰ ਬਾਅਦ ਉਠ ਕੇ ਖੜਕਾ ਹੋ ਗਿਆ। ਇਸ਼ਨਾਨ ਆਦਿ ਕੀਤਾ, ਨਿਤਨੇਮ ਕੀਤਾ ਅਤੇ ਦਿਨ ਚੜ੍ਹੇ ਸੰਤ ਮਹਾਰਾਜ਼ ਜੀ ਜਦੋਂ ਸੈਰ ਕਰ ਰਹੇ ਸਨ ਤਾਂ ਮੈਂ ਨਮਸ਼ਕਾਰ ਕਰਕੇ ਇਹ ਰਾਤ ਵਾਲਾ ਕੌਤਕ ਮਹਾਰਾਜ਼ ਜੀ ਨੂੰ ਦੱਸਿਆ ਕਿ ਮਹਾਰਾਜ਼ ਜੀ ਮੈਂ ਸਰੀਰ ਵਿਚੋਂ ਨਿਕਲ ਕੇ ਸੁਖਸ਼ਮ ਸਰੀਰ ਨਾਲ ਇਧਰ ਉਧਰ ਘੁੰਮ ਕੇ ਕਾਫੀ ਕੁਝ ਦੇਖਿਆ ਤੇ ਫੇਰ ਸਰੀਰ ਵਿਚ ਪਰਵੇਸ਼ ਕਰ ਗਿਆ। ਸੰਤ ਮਹਾਰਾਜ਼ ਜੀ ਇਹ ਸੁਣ ਕੇ ਮੁਸਕਰਾ ਪਏ ਤੇ ਕਹਿਣ ਲੱਗੇ ਕਿ ਬੱਸ ਐਨੇ ਵਿਚ ਹੀ ਤੁਸੀਂ ਡਰ ਗਏ? ਅਸੀਂ ਤਾਂ ਹਰ ਰੋਜ਼ ਸਰੀਰ ਨੂੰ ਇਥੇ ਛੱਡ ਕੇ, ਬਦੇਹ ਹੋ ਜਾਂਦੇ ਹਾਂ ਅਤੇ ਜਿਥੇ ਪ੍ਰੇਮੀ ਯਾਦ ਕਰਦੇ ਹਨ ਉਨ੍ਹਾਂ ਦੇ ਕੰਮ ਕਰਦੇ ਹਾਂ ਕਿਉਂਕਿ ਪ੍ਰੇਮੀਆਂ ਦੀਆਂ ਭਾਵਨਾਵਾਂ ਸਾਨੂੰ ਪੂਰੀਆਂ ਕਰਨੀਆਂ ਪੈਂਦੀਆਂ ਹਨ। ਸੋ ਇਹ ਬਦੇਹ ਅਵਸਥਾ ਹੈ ਜੋ ਤੁਹਾਨੂੰ ਪ੍ਰਾਪਤ ਹੋ ਗਈ ਹੈ ਪਰੰਤੂ ਇਸ ਵਿਚ ਸਾਵਧਾਨੀ ਦੀ ਲੋੜ ਹੋਇਆ ਕਰਦੀ ਹੈ ਕਿ ਜਦੋਂ ਕੋਈ ਮਹਾਤਮਾ ਇਸ ਤਰ੍ਹਾਂ ਸਰੀਰ ਛੱਡ ਕੇ ਬਦੇਹ

(ਬਾਕੀ ਪੰਨਾ 58 ਤੇ)

ਅੰਦਮਈ ਜੀਵਨ ਜਾਚ

The Art of Joyful Living

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ - 62)

ਮਨ ਦੀਆਂ ਵੱਖ ਵੱਖ ਮਨੋਵਿਰਤੀਆਂ ਦੇ ਵੱਖ ਵੱਖ ਗੁਣ ਹਨ ਤੇ ਉਹ ਇਕੱਠੇ ਹੋ ਕੇ ਕੰਮ ਕਰਦੀਆਂ ਹਨ, ਬਿਲਕੁਲ ਇਸ ਤਰ੍ਹਾਂ ਹੀ ਜਿਵੇਂ ਤੁਹਾਡੇ ਹੱਥ ਦੀਆਂ ਉਂਗਲੀਆਂ। ਜੇ ਤੁਹਾਡੇ ਹੱਥ ਦੀ ਇਕ ਉੰਗਲੀ ਨਾ ਹੋਵੇ, ਕੰਮ ਕਰਨਾ ਅੰਖਾ ਹੋ ਜਾਂਦਾ ਹੈ, ਜੇ ਗਿਲਾਸ ਫੜਨ ਦੀ ਕੋਸ਼ਿਸ਼ ਕਰੋ, ਗਿਲਾਸ ਛਿੱਗ ਪਵੇਗਾ। ਮਾਨਸਿਕ ਪੱਧਰ ਤੇ ਗੱਲ ਨੂੰ ਸਮਝੋ ਬਿਨਾਂ, ਇਕਸਾਰ ਕੀਤੇ ਬਿਨਾਂ, ਪੂਰੀ ਤਰ੍ਹਾਂ ਮੇਲ ਜਲ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਹੋ ਸਕਦਾ। ਕਿਸੇ ਸਮੇਂ ਇਸ ਤਰ੍ਹਾਂ ਹੁੰਦਾ ਹੈ ਤੁਸੀਂ ਭਾਵੇਂ ਕਿੰਨੇ ਵੀ ਬੁੱਧੀਮਾਨ ਕਿਉਂ ਨਾ ਹੋਵੇ, ਤੁਹਾਡੀ ਬੁੱਧੀ ਕਿੰਨੀ ਵੀ ਉਚੀ ਤੇ ਤਿੱਖੀ ਕਿਉਂ ਨਾ ਹੋਵੇ ਪਰ ਤੁਹਾਡਾ ਅਹੰਕਾਰ, ਤੁਹਾਡਾ ਮਨ ਬੁੱਧੀ ਨੂੰ ਕੰਮ ਹੀ ਨਹੀਂ ਕਰਨ ਦਿੰਦਾ। ਮਨ ਦੇ ਕਾਰਜਾਂ ਨੂੰ ਸਮਾਨ ਕਰਨਾ, ਇਕਸਾਰ ਕਰਨਾ ਬਹੁਤ ਹੀ ਜ਼ਰੂਰੀ ਹੈ। ਤੁਹਾਨੂੰ ਮਨ ਦੀਆਂ ਪੁੱਵਿਰਤੀਆਂ ਨੂੰ ਇਕੱਠਾ ਕਰਕੇ ਨਿਯਮਬੱਧ ਕਰਨ ਦੀ ਲੋੜ ਹੈ ਤਾਂ ਜੋ ਇਕਸਾਰ ਹੋ ਕੇ ਕੰਮ ਕਰ ਸਕਣ। ਪੱਛਮੀ ਸੰਗੀਤ ਵਿਚ ਇਕਸਾਰਤਾ ਉਸ ਨੂੰ ਕਿਹਾ ਜਾਂਦਾ ਹੈ ਜਿਸ ਵਿਚ ਸੰਗੀਤ ਦੇ ਸਵਰਾਂ ਨੂੰ ਇਕ ਦੂਸਰੇ ਦੇ ਨਾਲ ਮਿਲਾ ਕੇ ਇਕਸਾਰ ਕੀਤਾ ਜਾਂਦਾ ਹੈ। ਸਮਝਣ ਦੀ ਲੋੜ ਇਸ ਗੱਲ ਦੀ ਹੈ ਕਿ ਕਿਵੇਂ ਵੱਖ ਵੱਖ ਮਾਨਸਿਕ ਸ਼ਕਤੀਆਂ ਨੂੰ ਇਕੱਠਾ ਕਰਕੇ, ਇਕਸਾਰ ਕਰਕੇ ਉਨ੍ਹਾਂ ਨੂੰ ਸੰਗਠਨ ਕੀਤਾ ਜਾ ਸਕਦਾ ਹੈ।

ਪੱਛਮ ਵਿਚ ਜੋ ਕੁਝ ਬਾਹਰੀ ਹੈ ਉਸ ਨੂੰ ਬਿਲਕੁਲ ਨਿਯਮਬੱਧ ਕਰ ਦਿਤਾ ਗਿਆ ਹੈ ਪਰ ਅੰਦਰ ਦੀ ਕਿਸੇ ਵੀ ਸ਼ਕਤੀ ਨੂੰ ਨਹੀਂ ਨਿਯਮਬੱਧ ਕੀਤਾ ਗਿਆ। ਉਸ ਦੇ ਉਲਟ ਪੁਰਬ ਵਿਚ ਅੰਦਰ ਦੀ ਹਰ ਇਕ ਚੀਜ਼ ਨੂੰ ਕਰਮਬੱਧ ਕੀਤਾ ਗਿਆ ਹੈ ਪਰ ਹੁਣ ਇਹ ਬਾਹਰ ਦਾ ਤਰੀਕਾ ਵੀ ਕਰਮਬੱਧ ਕਰ ਰਹੇ ਹਨ। ਪੱਛਮ ਵਿਚ ਤੁਹਾਨੂੰ ਲੋੜ ਹੈ ਜੀਵਨ ਸੰਤੁਲਨ ਕਰਨ ਦੀ ਜਿਵੇਂ ਤੁਸੀਂ ਘਰ ਵਿਚ ਹਰ ਇਕ ਚੀਜ਼ ਠੀਕ ਕਰਕੇ ਸਾਫ਼ ਵੀ ਸੁਥਰੀ ਤਰਤੀਬਵਾਰ ਰਖਦੇ ਹੋ, ਇਸੇ ਤਰ੍ਹਾਂ ਤੁਸੀਂ ਅੰਦਰ ਦੀ ਸਾਫ਼ ਸੁਥਰਾ ਕਰਕੇ ਉਸ ਨੂੰ ਤਰਤੀਬਵਾਰ ਕਰਦੇ ਹੋ ਤਾਂ ਜੋ ਮਨ ਤੇ ਬੁੱਧੀ ਠੀਕ ਕੰਮ ਕਰ ਸਕੇ, ਅਹੰਕਾਰ ਕਾਬੂ ਰਹਿ ਸਕੇ, ਅੰਦਰ ਵੀ ਇਕਸਾਰਤਾ ਤੇ ਇਕਸਾਰਤਾ ਰਹੇ।

ਇਸ ਸਮੇਂ ਮਨ ਵਿਚ ਅਨੇਕਾਂ ਦੂੰਦ ਹਨ ਕਿਉਂਕਿ ਤੁਸੀਂ ਇਨ੍ਹਾਂ ਦਵੰਦਾਂ ਨੂੰ ਸੁਲਝਾ ਨਹੀਂ ਸਕਦੇ, ਇਸ ਕਰਕੇ ਤੁਸੀਂ ਸਦਾ ਪਰੇਸ਼ਾਨ ਰਹਿੰਦੇ ਹੋ। ਤੁਹਾਡੀਆਂ ਭਾਵਨਾਵਾਂ ਤੇ ਤੁਹਾਡੇ ਦਵੰਦ ਜਦੋਂ ਤਕ ਠੀਕ ਨਹੀਂ ਹੁੰਦੇ, ਤੁਹਾਡੇ ਅੰਦਰ ਇਕ ਖਿੱਚੋਤਾਣ ਚਲੀ ਹੀ ਰਹਿੰਦੀ ਹੈ। ਫੇਰ ਇਹ ਦਵੰਦ ਇਹ ਖਿੱਚੋਤਾਣ ਗੁੱਸੇ ਵਿਚ ਬਾਹਰ ਨਿਕਲਦੀ ਹੈ। ਇਨ੍ਹਾਂ ਦਵੰਦਾਂ ਨੂੰ ਖਤਮ ਕਰਨ ਦਾ ਵੀ ਇਕ ਤਰੀਕਾ ਹੈ,

ਮੂਲ ਲੇਖਕ - ਡਾ. ਸਵਾਮੀ ਰਾਮ ਜੀ
ਅਨੁਵਾਦਕ - ਡਾ. ਬੀਬੀ ਤੇਜਿੰਦਰ ਮਲਹੋਤਰਾ

ਜਦੋਂ ਤੁਸੀਂ ਆਪਣੇ ਆਪ ਨੂੰ ਸਮਝ ਜਾਂਦੇ ਹੋ, ਤੁਸੀਂ ਇਹ ਤਰੀਕਾ ਵੀ ਸਿੱਖ ਜਾਂਦੇ ਹੋ।

ਅੱਜ ਦੇ ਵਿਦਿਆਰਥੀਆਂ ਦੀ ਇਕ ਬੜੀ ਭਾਰੀ ਸਮੱਸਿਆ ਹੈ। ਇਹ ਵਿਦਿਆਰਥੀ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਹਨ ਜਿਹੜੇ ਰਾਤ ਨੂੰ ਬੀਜ ਬੀਜਦੌ ਹਨ ਤੇ ਸਵੇਰੇ ਉਠ ਕੇ ਦੇਖਦੇ ਹਨ, ਕੀ ਬੀਜ ਉੱਗ ਪਿਆ? ਪਰ ਉਥੇ ਤਾਂ ਕੁਝ ਹੋਇਆ ਹੀ ਨਹੀਂ ਹੁੰਦਾ, ਬੀਜ ਉਸ ਤਰ੍ਹਾਂ ਦਾ ਉਸੇ ਤਰ੍ਹਾਂ ਹੀ ਹੈ, ਬੱਚਾ ਫੇਰ ਉਸ ਬੀਜ ਤੇ ਮਿੱਟੀ ਪਾ ਦਿੰਦਾ ਹੈ ਤੇ ਪਾਣੀ ਪਾ ਦਿੰਦਾ ਹੈ, ਦੁਪਹਿਰ ਨੂੰ ਫੇਰ ਦੇਖਦਾ ਹੈ ਕਿ ਬੀਜ ਪੁੰਗਰਿਆ ਹੈ ਕਿ ਨਹੀਂ ਪਰ ਤੁਸੀਂ ਅਭਿਆਸ ਦੇ ਬੀਜ ਨੂੰ ਪੁੰਗਰਨ ਦਿਓ, ਉਸ ਨੂੰ ਛੁਟਣ ਦਿਓ, ਵੱਡਾ ਹੋਣ ਦਿਓ, ਅਭਿਆਸ ਕਰਦੇ ਰਹੋ ਤੇ ਉਸ ਨੂੰ ਦਿੜ੍ਹ ਹੋਣ ਦਾ ਸਮਾਂ ਦਿਓ।

ਚੇਤਨ ਮਨ ਦਾ ਸਬੰਧ ਅਚੇਤ ਮਨ ਨਾਲ ਕੀ ਹੈ, ਕਿਵੇਂ ਹੈ, ਇਹ ਬਹੁਤ ਹੀ ਜ਼ਰੂਰੀ ਹੈ। ਜਦੋਂ ਤੁਸੀਂ ਕਿਸੇ ਨੂੰ ਪਿਆਰ ਕਰਦੇ ਹੋ, ਤੁਸੀਂ ਇਕ ਦੱਸ ਉਸ ਨੂੰ ਨਹੀਂ ਕਹਿ ਸਕਦੇ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ ਕਿਉਂਕਿ ਅਜੇ ਤਾਂ ਤੁਸੀਂ ਆਪਣੇ ਅੰਦਰ ਇਸ ਗੱਲ ਨੂੰ ਸਮੇਅ ਰਹੇ ਹੋ ਕਿ ਤੁਸੀਂ ਉਸ ਨੂੰ ਪਿਆਰ ਕਰ ਰਹੇ ਹੋ, ਤੁਹਾਡੇ ਅਚੇਤ ਮਨ ਵਿਚ ਇਹ ਗੱਲ ਜਾ ਰਹੀ ਹੈ। ਚੇਤਨ ਮਨ ਤਾਂ ਜਾਣਦਾ ਹੈ ਪਰ ਅਚੇਤ ਮਨ ਨਹੀਂ ਜਾਣਦਾ, ਅਚੇਤ ਮਨ ਵਿਚ ਹੌਲੀ ਹੌਲੀ ਜਾਂਦਾ ਹੈ। ਜਦੋਂ ਤੁਹਾਡਾ ਅਚੇਤ ਮਨ ਇਹ ਗੱਲ ਸਮਝ ਜਾਂਦਾ ਹੈ ਉਦੋਂ ਅਚੇਤ ਮਨ ਫੇਰ ਚੇਤਨ ਮਨ ਨੂੰ ਮਜ਼ਬੂਰ ਕਰਦਾ ਹੈ ਤੇ ਚੇਤਨ ਮਨ ਕਹਿੰਦਾ ਹੈ, ਹਾਂ ਮੈਂ ਪਿਆਰ ਕਰਦਾ ਹਾਂ, ਪੂਰੇ ਵਿਸ਼ਵਾਸ ਨਾਲ ਕਹਿੰਦਾ ਹੈ।

ਜਦੋਂ ਤਕ ਤੁਹਾਡੇ ਮਨ ਵਿਚ ਦਵੰਦ ਹੈ ਉਸ ਤੋਂ ਭਾਵ ਹੈ ਤੁਸੀਂ ਬਹੁਤ ਸਾਰੇ ਫੈਸਲੇ ਅਜੇ ਨਹੀਂ ਲਏ ਹਨ। ਦਵੰਦ ਤੁਹਾਡੇ ਮਨ ਵਿਚ ਸੰਤਾਪ ਪੈਦਾ ਕਰਦੇ ਹਨ, ਤੁਸੀਂ ਸੰਤਾਪ ਵਿਚ ਹੀ ਰਹਿੰਦੇ ਹੋ, ਆਪਣੀਆਂ ਸਮੱਸਿਆਵਾਂ ਤੁਸੀਂ ਆਪ ਹੀ ਸੁਲਝਾ ਸਕਦੇ ਹੋ, ਕੋਈ ਹੋਰ ਤੁਹਾਡੀਆਂ ਸਮੱਸਿਆਵਾਂ ਦਾ ਸਮਾਧਾਨ ਨਹੀਂ ਕਰ ਸਕਦਾ। ਸੰਸਾਰ ਦੀ ਸਭ ਤੋਂ ਵੱਡੀ ਬਿਮਾਰੀ ਕੋਈ ਦਿਲ ਦੀ ਬਿਮਾਰੀ, ਕੈਂਸਰ ਜਾਂ ਅਧਰੰਗ ਜਾਂ ਹੋਰ ਕੋਈ ਸਰੀਰਕ ਬਿਮਾਰੀ ਨਹੀਂ ਜਾਂ ਹੈ। ਸਭ ਤੋਂ ਵੱਡੀ ਮਨੁੱਖ ਦੀ ਬਿਮਾਰੀ ਹੈ ਇਕੱਲਾਪਨ। ਅੱਜ ਦੇ ਸੰਸਾਰ ਵਿਚ ਤੁਹਾਡੇ ਕੋਲ ਸਾਰੇ ਹੀ ਆਰਾਮ ਹਨ ਪਰ ਫੇਰ ਵੀ ਤੁਸੀਂ ਇਕੱਲੇ ਹੋ। ਤੁਹਾਡੀ ਪਤਨੀ ਹੈ, ਪਤੀ ਹੈ, ਤੁਸੀਂ ਇਕੋ ਛੱਤ ਥੱਲੇ ਗਹਿੰਦੇ ਹੋ, ਇਕੋ ਕਮਰੇ ਵਿਚ ਸੌਂਦੇ ਹੋ, ਫੇਰ ਵੀ ਤੁਸੀਂ ਇਕੱਲੇ ਹੋ, ਤੁਸੀਂ ਸਾਰੇ ਹੀ ਇਹ ਮਹਿਸੂਸ ਕਰਦੇ ਹੋ, ਇਕੱਲਾਪਨ ਤੁਹਾਡੇ ਅੰਦਰ ਬਹੁਤ ਛੂੰਘਾ

ਹੈ ਇਹ ਤੁਹਾਡੇ ਅੰਤਰ ਨਾਲ ਸਬੰਧਤ ਹੈ, ਇਹ ਕਿਸੇ ਵੀ ਬਾਹਰ ਦੀ ਵਸਤੂ ਨਾਲ ਸਬੰਧਤ ਨਹੀਂ ਹੈ।

ਬਹੁਤ ਦੇਰ ਦੀ ਗੱਲ ਹੈ। ਇਕ ਰਾਜਕੁਮਾਰ ਗੁਰੂਦੇਵ ਨੂੰ ਮਿਲਣਾ ਗਿਆ। ਗੁਰੂਦੇਵ ਉਨ੍ਹਾਂ ਦਿਨਾਂ ਵਿਚ ਗੁਫਾ ਵਿਚ ਰਹਿ ਰਹੇ ਸੀ। ਹਿਮਾਲੀਆ ਦੀਆਂ ਗੁਫਾਵਾਂ ਪੁਰੀਆਂ ਇਕ ਪ੍ਰਕਾਰ ਮੱਠ ਹੀ ਹੁੰਦੀਆਂ ਹਨ। ਮੈਂ ਉਦੋਂ ਛੋਟਾ ਹੀ ਸੀ ਤੇ ਬਹੁਤ ਹੀ ਵਧੇਰੇ ਭੁਰਤੀਲਾ ਸੀ। ਮੈਂ ਗੁਫਾ ਦੇ ਬਾਹਰ ਹੀ ਖੜਾ ਸੀ। ਸਵੇਰ ਦੇ ਦਸ ਵਜੇ ਸੀ ਤੇ ਰਾਜਕੁਮਾਰ ਪੂਰੇ ਲਾਓ ਲਸ਼ਕਰ ਨਾਲ ਆਇਆ ਸੀ। ਰਾਜਕੁਮਾਰ ਕਹਿਣ ਲੱਗਾ, ਬ੍ਰਹਮਚਾਰੀ ਮੈਂ ਤੁਹਾਡੇ ਗੁਰੂ ਜੀ ਨੂੰ ਮਿਲਣਾ ਚਾਹੁੰਦਾ ਹਾਂ।

ਮੈਂ ਕਿਹਾ, ਨਹੀਂ, ਤੁਸੀਂ ਗੁਰੂ ਜੀ ਨੂੰ ਨਹੀਂ ਮਿਲ ਸਕਦੇ।

ਰਾਜਕੁਮਾਰ ਕਹਿਣ ਲੱਗਾ, ਇਹ ਮੁੰਡਾ ਤਾਂ ਬਹੁਤ ਹੀ ਹੰਕਾਰੀ ਹੈ, ਗੈਰਜਿੰਮੇਵਾਰ ਹੈ। ਮੈਂ ਕਿਹਾ ਤੁਸੀਂ ਬਹੁਤ ਹੰਕਾਰੀ ਹੋ ਤੇ ਗੈਰ ਜ਼ਿੰਮੇਵਾਰ ਹੋ, ਮੈਂ ਨਹੀਂ। ਐਨਾ ਕਹਿੰਦਿਆਂ ਹੀ ਉਸ ਨੂੰ ਅਹਿਸਾਸ ਹੋਇਆ ਕਿ ਸ਼ਾਇਦ ਮੈਂ ਠੀਕ ਹੀ ਕਹਿ ਰਿਹਾ ਹਾਂ। ਫੇਰ ਉਹ ਕਹਿਣ ਲੱਗਾ, ਸ੍ਰੀ ਮਾਨ ਕੀ ਮੈਂ ਗੁਰੂ ਜੀ ਨੂੰ ਮਿਲ ਸਕਦਾ ਹਾਂ?

ਮੈਂ ਕਿਹਾ, ਹਾਂ, ਹੁਣ ਤੁਸੀਂ ਮਿਲ ਸਕਦੇ ਹੋ ਕਿਉਂਕਿ ਹੁਣ ਤੁਸੀਂ ਨਿਮਰਤਾ ਨਾਲ ਗੱਲ ਕਰ ਰਹੇ ਹੋ।

ਉਹ ਅੰਦਰ ਗਿਆ ਤੇ ਬੈਠ ਗਿਆ। ਜਾ ਕੇ ਉਸ ਨੇ ਗੁਰੂ ਜੀ ਨੂੰ ਗੁੱਡ ਮਾਰਨਿੰਗ ਕਿਹਾ ਕਿਉਂਕਿ ਉਹ ਅੰਕਸਫੋਰਡ ਵਿਸ਼ਵਵਿਦਿਆਲਿਆ ਦਾ ਪੜ੍ਹਿਆ ਹੋਇਆ ਸੀ। ਉਸ ਨੂੰ ਸ਼ਾਇਦ ਹੋਰ ਕੁਝ ਕਹਿਣਾ ਆਉਂਦਾ ਹੀ ਨਹੀਂ ਸੀ। ਤੁਸੀਂ ਆਪਣੇ ਗੁਰੂ ਸਮਾਨ ਜਾ ਵੱਡਿਆਂ ਨੂੰ ਇਸ ਤਰ੍ਹਾਂ ਗੁੱਡ ਮੌਰਨਿੰਗ ਨਹੀਂ ਕਹਿ ਸਕਦੇ। ਇਹ ਤਾਂ ਪੱਛਮੀ ਸਭਿਅਤਾ ਦਾ ਚਜ਼ਆਚਾਰ ਹੈ। ਤੁਸੀਂ ਗੁੱਡ ਮੌਰਨਿੰਗ, ਸੌਗੇ ਇਹ ਚੀਜ਼ਾਂ ਕਹਿੰਦੇ ਹੋ, ਇਹ ਤਾਂ ਇਕ ਬਾਹਰੀ ਕਰਮਕਾਂਡ ਹਨ।

ਗੁਰੂ ਜੀ ਨੇ ਕੇਵਲ ਸਿਰ ਹਿਲਾ ਦਿਤਾ। ਰਾਜ ਕੁਮਾਰ ਕਹਿਣ ਲੱਗਾ, ਤੁਸੀਂ ਇਕੱਲੇ ਮਹਿਸੂਸ ਹੋ ਰਹੇ ਹੋ। ਗੁਰੂ ਜੀ ਕਹਿਣ ਲੱਗੇ, ਹਾਂ, ਕਿਉਂਕਿ ਤੁਸੀਂ ਆ ਗਏ ਹੋ।

ਰਾਜਕੁਮਾਰ ਨੂੰ ਗੁਰੂ ਜੀ ਦੀ ਗੱਲ ਸਮਝ ਨਹੀਂ ਆਈ। ਗੁਰੂ ਜੀ ਕਹਿਣ ਲੱਗੇ, ਮੈਂ ਤਾਂ ਆਪਣੇ ਅੰਦਰ ਬੈਠੇ ਦਾ ਸਾਥ ਮਾਣ ਰਿਹਾ ਸੀ, ਹੁਣ ਤੁਸੀਂ ਮੈਨੂੰ ਇਕੱਲਾ ਕਰ ਦਿਤਾ।

ਦੇਖੋ, ਤੁਹਾਨੂੰ ਕੌਣ ਇਕੱਲਾ ਕਰਦਾ ਹੈ? ਜਿਸਨੂੰ ਤੁਸੀਂ ਸਭ ਤੋਂ ਵੱਧ ਪਿਆਰ ਕਰਦੇ ਹੋ, ਜਿਹੜਾ ਤੁਹਾਡੇ ਨਾਲ ਸਭ ਤੋਂ ਵੱਧ ਪਿਆਰ ਕਰਦਾ ਹੈ ਉਹ ਹੀ ਤੁਹਾਨੂੰ ਇਕੱਲਾ ਕਰਦਾ ਹੈ। ਪਿਆਰੇ ਦੇ ਸਾਥ ਦੀ ਲੋਚਾ ਹੀ ਇਕਲਾਪ ਦਿੰਦੀ ਹੈ। ਤੁਸੀਂ ਬਾਹਰ ਦੇ ਬੰਦਿਆਂ ਕਰਕੇ ਇਕੱਲੇ ਨਹੀਂ ਹੁੰਦੇ, ਤੁਹਾਡਾ ਪਿਆਰ ਤੁਹਾਨੂੰ ਇਕੱਲਾਪਨ ਮਹਿਸੂਸ ਕਰਵਾਉਂਦਾ ਹੈ, ਤੁਹਾਡਾ ਪਿਆਰ ਸਥਿਰ ਨਹੀਂ ਹੈ।

ਪਰ ਕੋਈ ਉਹ ਵੀ ਹੈ ਜੋ ਸਦਾ ਹੀ ਸਥਿਰ ਹੈ, ਅਜਰ ਹੈ, ਅਟੱਲ ਹੈ, ਅਮਰ ਹੈ, ਸਦਾ ਹੀ ਤੁਹਾਨੂੰ ਆਪਣੀਆਂ ਬਾਹਾਂ ਵਿਚ ਲੈਣ ਲਈ ਤਿਆਰ ਹੈ, ਭਾਵੇਂ ਸਾਰਾ ਸੰਸਾਰ ਤੁਹਾਨੂੰ ਛੱਡ ਦੇਵੇ, ਭਾਵੇਂ ਕੋਈ ਤੁਹਾਡੇ ਨਾਲ ਗੱਲਬਾਤ ਨਾ ਕਰੇ। ਇਕ ਸਮਾਂ ਇਹੋ ਜਿਹਾ ਵੀ ਹੁੰਦਾ ਹੈ ਜਦੋਂ ਕੋਈ ਵੀ ਤੁਹਾਡੇ ਨਾਲ ਗੱਲ ਨਾ ਕਰੇ, ਤੁਸੀਂ ਪਤੀ ਨਾਲ ਪਤਨੀ ਨਾਲ ਗੱਲਬਾਤ ਨਹੀਂ ਕਰ ਸਕਦੇ, ਉਹ ਭਾਵੇਂ ਤੁਹਾਡੀ ਸਹਾਇਤਾ ਕਰਨਾ ਚਾਹੁਣ, ਤੁਹਾਡੇ ਗੁਆਂਢੀ, ਤੁਹਾਡਾ ਅਫਸਰ, ਕੋਈ ਵੀ, ਸਭ ਭਾਵੇਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਹਨ ਪਰ ਤੁਸੀਂ ਉਨ੍ਹਾਂ ਨਾਲ ਗੱਲ ਹੀ ਨਹੀਂ ਕਰ ਸਕਦੇ। ਜਦੋਂ ਸਾਰੇ ਹੀ ਸਬੰਧ ਧੁੰਦਲੇ ਪੈ ਜਾਂਦੇ ਹਨ, ਕੌਣ ਤੁਹਾਡੀ ਸਹਾਇਤਾ ਕਰਦਾ ਹੈ? ਕੇਵਲ ਪ੍ਰਮਾਤਮਾ ਤੁਹਾਡੇ ਅੰਦਰ ਬੈਠਾ ਹੈ ਜਿਵੇਂ ਗੁਰਬਾਣੀ ਵਿਚ ਹੈ -

ਜਾ ਕਉ ਮੁਸਕਲੁ ਅਤਿ ਬਣੈ ਛੋਈ ਕੋਇ ਨ ਦੇਇ॥

ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੈ॥

ਸਭੋਂ ਭਜੈ ਆਸਰਾ ਚੁਕੈ ਸਭੁ ਅਸਰਾਉ॥

ਚਿਤਿ ਆਵੈ ਓਸੁ ਪਾਰਥਹਮੁ ਲਗੈ ਨ ਤਤੀ ਵਾਉ॥

ਪਨਾ - 70

ਤੁਹਾਡੇ ਅੰਦਰੋਂ ਹੀ ਆਵਾਜ਼ ਆਉਂਦੀ ਹੈ, ਮੈਂ ਜੋ ਹਾਂ, ਘਬਰਾ ਨਾ। ਇਹ ਆਵਾਜ਼ ਆਪਣੇ ਅੰਦਰੋਂ ਸੁਣਨ ਲਈ ਤੁਹਾਨੂੰ ਉਸ ਨਾਲ ਦੋਸਤੀ ਕਰਨੀ ਪੈਂਦੀ ਹੈ, ਆਪਣੇ ਆਪ ਨੂੰ ਜਾਨਣਾ ਪੈਂਦਾ ਹੈ, ਇਹ ਜਾਨਣਾ ਪੈਂਦਾ ਹੈ ਕਿ ਉਹ ਹੈ। ਜੇ ਇਹ ਸਬੰਧ ਬਣ ਜਾਵੇ, ਤੁਸੀਂ ਕਦੀ ਵੀ ਇਕੱਲੇ ਨਹੀਂ ਹੁੰਦੇ, ਤੁਸੀਂ ਬਾਹਰੀ ਸੰਸਾਰ ਵਿਚ ਵੀ ਚੰਗੀ ਤਰ੍ਹਾਂ ਵਿਚਰ ਸਕਦੇ ਹੋ। ਬਾਹਰੀ ਸੰਸਾਰ ਤਾਂ ਡਰਾਮਾ ਹੈ।

ਬਾਹਰੀ ਸੰਸਾਰ ਵਿਚ ਤੁਸੀਂ ਭਾਵੇਂ ਵੈਸੇ ਖੁਸ਼ ਨਾ ਹੋਵੋ ਤਾਂ ਵੀ ਜੇ ਤੁਹਾਡਾ ਸਾਥੀ ਪੁੱਛੋ, ਪਿਆਰਿਓ ਕੀ ਹਾਲ ਹੈ? ਤੁਸੀਂ ਕਹਿੰਦੇ ਹੋ ਮੈਂ ਬਿਲਕੁਲ ਖੁਸ਼ ਹਾਂ, ਠੀਕ ਹਾਂ, ਤੁਸੀਂ ਮੁਸਕਰਾ ਕੇ ਕਹਿੰਦੇ ਹੋ। ਇਹ ਗੱਲ ਕੇਵਲ ਇਕ ਦਿਖਾਵਾ ਹੈ। ਤੁਸੀਂ ਵਾਸਤਵ ਵਿਚ ਕੁਝ ਛੁਪਾ ਰਹੇ ਹੋ, ਆਪਣੇ ਅੰਦਰ ਦਵੰਦ ਪੈਦਾ ਕਰ ਰਹੇ ਹੋ, ਬਾਹਰ ਦੇ ਸੰਸਾਰ ਵਿਚ ਤੁਹਾਨੂੰ ਚੰਗੀ ਤਰ੍ਹਾਂ ਵਿਚਰਣਾ ਆਉਣਾ ਚਾਹੀਦਾ ਹੈ, ਪਰ ਅੰਦਰ, ਆਪਣੇ ਅੰਤਰ ਨੂੰ ਵੀ ਪ੍ਰਗਟ ਕਰੋ, ਇਹ ਹੀ ਜੀਵਨ ਜਾਂਚ ਹੈ। ਇਸ ਤਰ੍ਹਾਂ ਕਰਨ ਨਾਲ ਦਵੰਦ ਪੈਦਾ ਨਹੀਂ ਹੁੰਦਾ। ਮਾਤਾ ਪਿਤਾ ਤੁਹਾਨੂੰ ਸਿਖਾਉਂਦੇ ਹਨ, ਜਦੋਂ ਕਿਸੇ ਜਾਣਨ ਵਾਲੇ ਨੂੰ ਦੇਖੋ, ਮੁਸਕਰਾਓ, ਭਾਵੇਂ ਮੁਸਕਰਾਉਣ ਦਾ ਕੋਈ ਕਾਰਨ ਹੋਵੇ ਜਾਂ ਨਹੀਂ, ਇਹ ਆਸ ਕੀਤੀ ਜਾਂਦੀ ਹੈ ਕਿ ਤੁਸੀਂ ਇਸ ਤੋਂ ਸਿੱਖੋ। ਬਾਹਰੀ ਸੰਸਾਰ ਅੰਦਰ ਦੇ ਸੰਸਾਰ ਨਾਲੋਂ ਬਿਲਕੁਲ ਅਲੱਗ ਹੈ, ਅੰਦਰ ਨੂੰ ਜਾਨਣ ਲਈ ਤੁਹਾਨੂੰ ਆਪਣੇ ਆਪ ਨੂੰ ਸਮਝਣਾ ਪਵੇਗਾ, ਤਗੀਕੇ ਨਾਲ ਸਮਝਣਾ ਪਵੇਗਾ।

ਮੈਂ ਕਦੇ ਵੀ ਆਪਣੇ ਸ਼ਿਸ਼ਾਂ ਨੂੰ ਆਪਣਾ ਮਜ਼ਹਬ, ਆਪਣੀ ਸੰਸਕ੍ਰਿਤੀ ਛੱਡਣ ਲਈ ਨਹੀਂ ਕਿਹਾ। ਮੈਂ ਤੁਹਾਨੂੰ ਕੇਵਲ ਉਹ ਤਰੀਕੇ ਹੀ ਦਸਦਾ ਹਾਂ ਜਿਹੜੇ ਮੈਂ ਸਿੱਖੋ ਹਨ

ਤੇ ਆਪਣੇ ਤੇ ਲਾਗੂ ਕੀਤੇ ਹਨ। ਜੇ ਤੁਸੀਂ ਉਨ੍ਹਾਂ ਨੂੰ ਆਪਣੀ ਅਧਿਆਤਮਕ ਤਰੱਕੀ ਲਈ ਆਤਮ ਮਾਰਗ ਤੇ ਚੱਲਣ ਲਈ ਵਰਤ ਸਕਦੇ ਹੋ ਤਾਂ ਬਹੁਤ ਅੱਛੀ ਗੱਲ ਹੈ। ਇਹ ਮਾਰਗ ਤੁਹਾਨੂੰ ਬਚਨਬੱਧ ਕਰਦਾ ਹੈ। ਇਹ ਇਲਾਹੀ ਹੁਕਮ ਨਹੀਂ ਦਿੰਦਾ, ਇਹ ਤੁਹਾਡੇ ਅੰਤਰ ਦੀ ਸ਼ਰਧਾ ਹੈ। ਇਹ ਇਲਾਹੀ ਹੁਕਮ ਨਹੀਂ ਕਿ ਤੁਸੀਂ ਆਪਣੇ ਆਪ ਨੂੰ ਜਾਣੋ। ਜਿਵੇਂ ਜਿਵੇਂ ਤੁਸੀਂ ਵੱਡੇ ਹੁੰਦੇ ਹੋ, ਤੁਸੀਂ ਇਕ ਐਸੇ ਮੌਜੂਦ ਤੇ ਪਹੁੰਚੋਗੇ ਜਿਥੇ ਤੁਸੀਂ ਆਪਣੇ ਆਪ ਨੂੰ ਜਾਨਣਾ ਚਾਹੋਗੇ। ਤੁਸੀਂ ਆਪਣੇ ਆਪ ਨੂੰ ਹਰ ਪੱਧਰ ਤੋਂ ਜਾਨਣਾ ਚਾਹੋਗੇ। ਤੁਸੀਂ ਆਪਣੇ ਸਰੀਰ ਨੂੰ ਦੂਸਰਿਆਂ ਦੇ ਸਰੀਰ ਨਾਲ ਮਿਲਾ ਕੇ ਦੇਖਦੇ ਹੋ, ਤੁਸੀਂ ਸੌਚਦੇ ਹੋ ਤੁਸੀਂ ਦੂਸਰਿਆਂ ਨਾਲੋਂ ਕਿਵੇਂ ਅਲੱਗ ਹੋ ਪਰ ਇਹ ਪੱਧਰ ਸੱਚ ਨਹੀਂ ਹੈ। ਮਾਨਸਿਕ ਪੱਧਰ ਬਹੁਤ ਹੀ ਵਿਸ਼ਾਲ ਪੱਧਰ ਹੈ, ਬਾਹਰ ਨਾਲੋਂ ਕਿਤੇ ਵੱਧ ਵਿਸ਼ਾਲ। ਜੇ ਤੁਸੀਂ ਆਪਣੀ ਸੌਚ ਦੇ ਪੰਜ ਮਿੰਟਾਂ ਨਾਲ ਨਗੀਖਣ ਕਰਨਾ ਚਾਹੁੰਦੇ ਹੋ ਤਾਂ ਘੰਟਿਆਂ ਬੱਧੀ ਲਗ ਜਾਣਗੇ। ਜੇ ਸੋਚ ਦੇ ਇਕ ਘੰਟੇ ਦਾ ਨਗੀਖਣ ਕਰਨਾ ਚਾਹੁੰਦੇ ਹੋ ਤਾਂ ਕਈ ਘੰਟੇ ਲਗ ਜਾਣਗੇ।

ਆਪੇ ਨੂੰ ਜਾਨਣ ਦੀ, ਆਪਾ ਚੀਨਣ ਦੀ ਕੋਸ਼ਿਸ਼ ਕਰੋ, ਤੁਹਾਡੇ ਕੈਲ ਬਹੁਤ ਸਮਾਂ ਹੈ। ਇਹ ਬਹਾਨਾ ਨਾ ਬਣਾਓ ਕਿ ਤੁਹਾਡੇ ਕੋਲ ਸਮਾਂ ਨਹੀਂ ਹੈ। ਬਹੁਤ ਵਾਰੀ ਤੁਸੀਂ ਕਹਿੰਦੇ ਹੋ, ਤੁਸੀਂ ਕੋਈ ਪ੍ਰਾਪਤੀ ਨਹੀਂ ਕੀਤੀ ਜਦੋਂ ਕਿ ਤੁਹਾਨੂੰ ਮੈਡੀਟੇਸ਼ਨ ਕਰਦਿਆਂ 13 ਸਾਲ ਹੋ ਗਏ ਹਨ। ਪਹਿਲੀ ਗੱਲ ਇਹ ਹੈ ਕੀ ਸੱਚੀਮੁਚੀ ਤੁਸੀਂ ਮੈਡੀਟੇਸ਼ਨ ਕਰਦੇ ਰਹੇ ਹੋ ? ਕੀ ਤੁਸੀਂ ਬੈਠਦੇ ਤਾਂ ਨਹੀਂ ਰਹੇ ? ਕੀ ਤੁਸੀਂ ਸੁਧਨੇ ਤਾਂ ਨਹੀਂ ਦੇਖਦੇ ਰਹੇ ? ਕੀ ਤੁਸੀਂ ਕੇਵਲ ਸੌਚਦੇ ਤਾਂ ਨਹੀਂ ਰਹੇ ? ਕੀ ਪਤਾ ਤੁਸੀਂ 13 ਸਾਲ ਮੈਡੀਟੇਸ਼ਨ ਦੇ ਨਾਂ ਤੇ ਕੀ ਕੀ ਸੌਚਦੇ ਰਹੇ ਹੋ ? ਤੁਸੀਂ ਬੈਠਦੇ ਤਾਂ ਜ਼ਰੂਰ ਰਹੇ ਹੋ ਪਰ ਤੁਸੀਂ ਮੈਡੀਟੇਸ਼ਨ ਨਹੀਂ ਕਰਦੇ ਰਹੇ। ਮੈਡੀਟੇਸ਼ਨ ਕਰਦਿਆਂ ਮਨ ਨੂੰ ਭਟਕਣ ਨਾ ਦਿਓ, ਇਕ ਇਕ ਪੌੜੀ ਚੜ੍ਹੋ। ਸਭ ਤੋਂ ਪਹਿਲਾਂ ਬੈਠਣ ਦਾ ਤਰੀਕਾ ਠੀਕ ਕਰੋ। ਬੈਠਣਾ ਠੀਕ ਹੋਣ ਤੋਂ ਬਾਅਦ ਹੀ ਤੁਸੀਂ ਅੱਗੇ ਚਲ ਸਕਦੇ ਹੋ, ਬੈਠਣਾ ਠੀਕ ਕਰਨ ਤੋਂ ਬਾਅਦ ਮਾਨਸਿਕ ਤੇ ਭਾਵੂਕ ਅੱਕੜਾਂ ਦੂਰ ਕਰੋ।

ਤੁਸੀਂ ਬਹੁਤ ਕਾਰਣਾਂ ਕਰਕੇ ਪਰੇਸ਼ਾਨ ਹੋ ਪਰ ਤੁਸੀਂ ਸਭ ਕੁਝ ਮੈਡੀਟੇਸ਼ਨ ਤੇ ਥੋਪ ਦਿੰਦੇ ਹੋ। ਤੁਹਾਨੂੰ ਆਪਣਾ ਕਾਰਜ ਕਰਦੇ ਰਹਿਣਾ ਚਾਹੀਦਾ ਹੈ, ਪਰ ਆਮ ਤੌਰ ਤੇ ਇਸ ਤਰ੍ਹਾਂ ਹੁੰਦਾ ਨਹੀਂ, ਤੁਸੀਂ ਪੂਰੀ ਤਰ੍ਹਾਂ ਮੈਡੀਟੇਸ਼ਨ ਕਰ ਹੀ ਨਹੀਂ ਰਹੇ। ਜਦੋਂ ਸੁਆਦੀ ਭੋਜਨ ਦੇਖਦੇ ਹੋ, ਹੋਰ ਕੋਈ ਚੀਜ਼ ਦੇਖਦੇ ਹੋ, ਤੁਸੀਂ ਮੈਡੀਟੇਸ਼ਨ ਭੁੱਲ ਜਾਂਦੇ ਹੋ। ਕਈ ਵਾਰੀ ਜਦੋਂ ਮੈਡੀਟੇਸ਼ਨ ਦਾ ਸਮਾਂ ਹੁੰਦਾ ਹੈ ਤੁਸੀਂ ਮੈਡੀਟੇਸ਼ਨ ਨਹੀਂ ਕਰ ਸਕਦੇ ਤਾਂ ਤੁਸੀਂ ਮੈਡੀਟੇਸ਼ਨ ਨੂੰ ਹੀ ਚੰਗਾ ਮੰਦਾ ਕਹਿੰਦੇ ਹੋ। ਇਹ ਠੀਕ ਨਹੀਂ। ਤੁਹਾਨੂੰ ਸਭ ਕੁਝ ਤਰੀਕੇ ਨਾਲ ਹੀ ਕਰਨਾ ਚਾਹੀਦਾ ਹੈ। ਹਰ ਇਕ ਕਰਮ ਦਾ ਪ੍ਰਤੀਕਰਮ ਹੁੰਦਾ ਹੈ, ਇਹ ਕਦੀ ਹੋ ਹੀ ਨਹੀਂ ਸਕਦਾ ਕਿ ਤੁਸੀਂ ਮੈਡੀਟੇਸ਼ਨ ਕਰੋ, ਤੁਹਾਨੂੰ ਫਲ ਨਾ ਮਿਲੇ। ਇਹ ਜ਼ਰੂਰ

ਹੈ ਕਿ ਤੁਸੀਂ ਮੈਡੀਟੇਸ਼ਨ ਦੇ ਲਾਭ ਨੂੰ ਦੇਖ ਹੀ ਨਾ ਰਹੇ ਹੋਵੋ। ਮੈਡੀਟੇਸ਼ਨ ਇਕ ਚੇਤਨ ਕਿਰੀਆ ਹੈ, ਇਹ ਉਹ ਸੰਸਕਾਰ ਹਨ ਜਿਹੜੇ ਤੁਹਾਡੇ ਸਹਾਇਕ ਹੋਣਗੇ। ਅੱਜ ਜੋ ਤੁਸੀਂ ਬੀਜ ਲਗਾਉਂਦੇ ਹੋ, ਕੱਲ੍ਹ ਤਾਂ ਬੂਟਾ ਨਹੀਂ ਜੰਮ ਪੈਂਦਾ। ਕੱਲ੍ਹ ਤਾਂ ਤੁਸੀਂ ਫਲ ਨਹੀਂ ਖਾਂਦੇ ਪਰ ਕੋਈ ਤਾਂ ਖਾਂਦਾ ਹੈ ਹੈ। ਸਮਾਂ ਪਾ ਕੇ ਹੀ ਫਲ ਲਗਦਾ ਹੈ, ਆਪਣੇ ਆਪ ਨਾਲ ਨਰਮ ਹੀ ਰਹੈ। ਆਪ ਆਪਣੇ ਆਪ ਵਿਚ ਹੀ ਇਕ ਸਮੱਸਿਆ ਹੈ। ਕਿਰਾਂ ਦੇ ਬੀਜ ਬੀਜ ਕੇ ਦਾਖਾਂ ਦਾ ਫਲ ਤਾਂ ਨਹੀਂ ਲਗ ਸਕਦਾ। ਆਪਣੇ ਗੁਰੂ ਲਈ ਕੁਝ ਨਾ ਕਰੋ, ਆਪਣੇ ਲਈ ਮੈਡੀਟੇਸ਼ਨ ਕਰੋ। ਮੈਂ ਜੀਵਨ ਵਿਚ ਸਭ ਤੋਂ ਚੰਗੀ ਗੱਲ ਇਹ ਸਿੱਖੀ ਹੈ ਕਿ ਮੈਡੀਟੇਸ਼ਨ ਕਿਵੇਂ ਕਰਨੀ ਹੈ। ਤੁਹਾਨੂੰ ਆਪਣੇ ਜੀਵਨ ਵਿਚ ਕੁਝ ਚੰਗਾ, ਕੁਝ ਵੱਡਮੁਲਾ ਹੀ ਕਰਨਾ ਚਾਹੀਦਾ ਹੈ, ਉਹ ਹੈ ਮੈਡੀਟੇਸ਼ਨ।

ਤੁਸੀਂ ਕਿਸ ਭਾਵ ਤੇ ਕਿਸ ਮੂਰਤ ਤੇ ਧਿਆਨ ਟਿਕਾਉਂਦੇ ਹੋ ? ਮਨ ਤਾਂ ਕਿਸੇ ਆਕਾਰ ਤੇ, ਕਿਸੇ ਪਰਤੱਖ ਤੇ ਹੀ ਟਿਕਦਾ ਹੈ, ਮਨ ਤਾਂ ਪੰਖੇਰੂ ਹੈ ਸਦਾ ਹੀ ਉਡਣ ਨੂੰ ਤਿਆਰ ਰਹਿੰਦਾ ਹੈ - ਕਦੀ ਕਿਸੇ ਤੇ ਅਤੇ ਕਦੀ ਕਿਸੇ ਚੀਜ਼ ਤੇ, ਕਦੀ ਕਿਸੇ ਵਿਚਾਰ ਤੇ; ਮਨ ਦਾ ਸੁਭਾਅ ਹੀ ਉਡਣਾ ਹੈ। ਜੇ ਤੁਸੀਂ ਆਪਣੀ ਮੈਡੀਟੇਸ਼ਨ ਢੰਗ ਨਾਲ ਕਰੋਗੇ ਇਹ ਇਕ ਪੂਰਾ ਤਰੀਕਾ ਹੈ, ਤੁਹਾਨੂੰ ਆਪਣੇ ਆਪ ਨੂੰ ਉਸ ਤਰੀਕੇ ਲਈ ਤਿਆਰ ਕਰਨਾ ਪਵੇਗਾ, ਸਿਖਿਆ ਦੈਣੀ ਪਵੇਗੀ। ਤੁਸੀਂ ਰੋਜ਼ ਇਕ ਸਮੇਂ ਤੇ ਘੜੀ ਦੇਖ ਕੇ ਇਕ ਥਾਂ ਤੇ ਬੈਠੋ, ਜੇ ਤੁਸੀਂ ਇਕ ਮਹੀਨਾ ਇਕ ਜਗ੍ਹਾ ਤੇ ਬੈਠਦੇ ਹੋ, ਤੁਸੀਂ ਆਪਣੇ ਆਪ ਵਿਚ ਫਰਕ ਮਹਿਸੂਸ ਕਰੋਗੇ। ਤੁਹਾਨੂੰ ਰੋਜ਼ ਇਕ ਸਮੇਂ ਇਕੋ ਹੀ ਥਾਂ ਤੇ ਬੈਠਣਾ ਚਾਹੀਦਾ ਹੈ। ਇਹੋ ਜਿਹੀ ਟਰੇਨਿੰਗ ਬਹੁਤ ਹੀ ਜ਼ਰੂਰੀ ਤੇ ਸ਼ਕਤੀਸ਼ਾਲੀ ਹੁੰਦੀ ਹੈ। ਜੇ ਤੁਸੀਂ ਕਿਸੇ ਸਿਪਾਹੀ ਨੂੰ ਦੇਖੋ। ਵਿਸ਼ੇਸ਼ ਤੌਰ ਤੇ ਉਹ ਸਿਪਾਹੀ, ਜਿਹੜਾ ਕੋਈ ਬਹੁਤ ਬੁੱਧੀਮਾਨ ਨਾ ਹੋਵੇ ਪਰ ਉਸ ਨੇ ਆਪਣੀ ਡਰਿਲ ਤਰਤੀਬਵਾਰ ਇਕ ਸੁਚੱਜੇ ਢੰਗ ਨਾਲ ਸਿੱਖੀ ਹੋਵੇ, ਉਹ ਕਿੰਨਾ ਸੁਚੱਜਾ ਬਣਦਾ ਹੈ। ਪਹਿਲੇ ਪਹਿਲ ਜਦੋਂ ਡਰਿਲ ਮਾਸਟਰ 'ਲੈਫਟ' ਕਹਿੰਦਾ ਹੈ; ਸਿਪਾਹੀ ਦਾ ਸੱਜਾ ਪੈਰ ਚੁਕਿਆ ਜਾਂਦਾ ਹੈ ਪਰ ਅਭਿਆਸ ਨਾਲ, ਟਰੇਨਿੰਗ ਨਾਲ ਠੀਕ ਪੈਰ ਅੱਗੇ ਵਧਣਾ ਸ਼ੁਰੂ ਹੋ ਜਾਂਦਾ ਹੈ, ਕਿਸੇ ਲੇਫਟ ਰਾਇਟ ਕਹਿਣ ਦੀ ਲੋੜ ਵੀ ਨਹੀਂ ਰਹਿੰਦੀ।

ਮਨ ਦੀ ਸਾਧਨਾ, ਮਨ ਨੂੰ ਟਰੇਨਿੰਗ ਦੇਣੀ, ਮਨ ਨੂੰ ਸੋਧਣਾ ਅਤਿ ਜ਼ਰੂਰੀ ਹੈ। ਜਿਸ ਤਰ੍ਹਾਂ ਬਹੁਤ ਵਾਰੀ ਤੁਹਾਨੂੰ ਆਪਣੇ ਆਪ ਨੂੰ, ਆਪਣੇ ਮਨ ਨੂੰ ਨਖੋਧੀ ਲਈ ਪੱਕਾ ਕਰ ਲੈਂਦੇ ਹੋ, ਮਨ ਨਖੋਧੀ ਵਲ ਤੁਰ ਪੈਂਦਾ ਹੈ। ਉਸੇ ਤਰ੍ਹਾਂ ਤੁਸੀਂ ਆਪਣੇ ਮਨ ਨੂੰ ਸਾਕਾਰ ਆਤਮਕ ਵੀ ਬਣਾ ਸਕਦੇ ਹੋ। ਇਸ ਗੱਲ ਨੂੰ ਸਮਝ ਲੈਣਾ ਬਹੁਤ ਹੀ ਆਵੱਸ਼ਕ ਹੈ। ਜੇ ਤੁਸੀਂ ਕੁਝ ਵੀ ਕੋਈ ਕੰਮ ਸਮੇਂ ਅਨੁਸਾਰ, ਸਮੇਂ-ਬੱਧ ਹੋ ਕੇ ਕਰਦੇ ਹੋ, ਉਹ ਤੁਹਾਡੇ ਮਨ ਲਈ ਅਤਿ ਲਾਭਦਾਇਕ ਹੁੰਦੀ ਹੈ। ਸਮਾਂ ਮਨ ਲਈ ਇਕ ਬਹੁਤ ਹੀ ਮਹੱਤਵਪੂਰਨ

ਗੁਣ ਹੈ, ਇਹ ਤੁਹਾਡੇ ਅਭਿਆਸ ਲਈ ਅਤਿ ਲਾਭਦਾਇਕ ਹੈ ਤੇ ਅਭਿਆਸ ਨੂੰ ਪਕਾਉਂਦਾ ਵੀ ਹੈ। ਜੇ ਤੁਸੀਂ ਮੈਡੀਟੇਸ਼ਨ ਕਰਨਾ ਚਾਹੁੰਦੇ ਹੋ, ਸਮਾਂ-ਬੱਧ ਹੋਵੋ, ਇਕ ਸਮਾਂ ਰੱਖੋ ਤੇ ਉਸੇ ਨੂੰ ਹੀ ਨਿਭਾਓ।

ਬਹੁਤ ਵਾਰੀ ਮੈਡੀਟੇਸ਼ਨ ਵਿਚ ਤੁਸੀਂ ਆਸ ਰਖਦੇ ਹੋ ਕਿ ਤੁਹਾਨੂੰ ਕੁਝ ਦਿਸੇ। ਤੁਸੀਂ ਆਪਣਾ ਮਨ ਉਸ ਤਰ੍ਹਾਂ ਬਣਾ ਲੈਂਦੇ ਹੋ, ਤੁਸੀਂ ਰੰਗ ਦੇਖਣਾ ਚਾਹੁੰਦੇ ਹੋ, ਤੁਸੀਂ ਰੋਸ਼ਨੀ ਦੇਖਣਾ ਚਾਹੁੰਦੇ ਹੋ। ਜੇ ਤੁਸੀਂ ਇਹੋ ਜਿਹੇ ਵਿਚਾਰ ਲੈ ਕੇ ਧਿਆਨ ਲਗਾਓਗੇ, ਤੁਸੀਂ ਧਿਆਨ ਲਗਾ ਹੀ ਨਹੀਂ ਸਕੋਗੇ। ਧਿਆਨ ਲਗਾਉਣ ਤੋਂ ਭਾਵ ਹੈ ਕਿ ਹੌਲੀ ਹੌਲੀ ਤੁਸੀਂ ਆਪਣੇ ਸਾਰੇ ਸਤਰ ਆਪਣੀਆਂ ਸਾਰੀਆਂ ਤੈਹਾਂ ਆਪਣੀਆਂ ਸਾਰੀਆਂ ਪਰਤਾਂ ਦਾ ਅੰਤ ਲਾ ਲੈਂਦੇ ਹੋ ਭਾਵ ਤੁਸੀਂ ਆਪਣੇ ਆਪ ਨੂੰ ਜਾਣ ਲੈਂਦੇ ਹੋ। ਆਪਣੇ ਆਪ ਨਾਲ ਸੱਚੇ ਰੱਖੋ, ਆਪਣੇ ਆਪ ਨੂੰ ਸੱਚੇ ਰੂਪ ਵਿਚ ਦੇਖੋ ਤੁਸੀਂ ਕੀ ਹੋ। ਇਸ ਗੱਲ ਦੀ ਕਦੀ ਪਰਵਾਹ ਨਾ ਕਰੋ ਕਿ ਦੂਸਰੇ ਤੁਹਾਡੇ ਬਾਰੇ ਕੀ ਕਹਿੰਦੇ ਹਨ। ਆਪਣਾ ਮਨ ਨੂੰ ਮੰਤਵ ਤੇ ਟਿਕਾ ਕੇ ਰੱਖੋ। ਇਹ ਯਾਦ ਰੱਖੋ ਕਿ ਇਹ ਕੇਵਲ ਤੁਹਾਡਾ ਮਨ ਹੀ ਹੈ ਜਿਹੜਾ ਤੁਹਾਨੂੰ ਧਿਆਨ ਨਹੀਂ ਲਗਾਉਣ ਦਿੰਦਾ, ਤੁਹਾਨੂੰ ਮੈਡੀਟੇਸ਼ਨ ਨਹੀਂ ਕਰਨ ਦਿੰਦਾ। ਤੁਹਾਡਾ ਮਨ ਜਿਸਨੂੰ ਤੁਸੀਂ ਹਾਲੇ ਸੋਧਿਆ ਨਹੀਂ, ਉਹ ਇਕ ਕੂੜੇ ਦੇ ਢੇਰ ਦੀ ਤਰ੍ਹਾਂ ਹੈ। ਮਨ ਨਾਲ ਜੁਝਣ ਲਈ ਤੁਹਾਨੂੰ ਸਹਿਜ ਰੱਖਣਾ ਪਵੇਗਾ। ਧੀਰਜ ਰੱਖਣਾ ਪਵੇਗਾ, ਬਹੁਤ ਹੌਲੀ ਹੌਲੀ, ਬਹੁਤ ਸਹਿਜ ਨਾਲ ਮਨ ਨੂੰ ਕਾਬੂ ਕਰਨਾ ਪਵੇਗਾ, ਬਹੁਤ ਹੀ ਸਹਿਜ ਨਾਲ ਤੁਸੀਂ ਮਨ ਸੋਧ ਸਕਦੇ ਹੋ।

ਧਿਆਨ ਲਗਾਉਣ ਨਾਲ, ਮੈਡੀਟੇਸ਼ਨ ਕਰਨ ਨਾਲ ਤੁਹਾਡਾ ਮਨ ਸ਼ਾਂਤ ਹੋ ਜਾਵੇਗਾ। ਮੈਡੀਟੇਸ਼ਨ ਤੁਹਾਨੂੰ ਆਪਣੇ ਅੰਤਰ ਨਾਲ ਜਾਣੂ ਕਰਾ ਦੇਵੇਗੀ, ਮੈਡੀਟੇਸ਼ਨ ਤੁਹਾਨੂੰ ਭਉ ਰਹਿਤ ਬਣਾ ਦੇਵੇਗੀ, ਮੈਡੀਟੇਸ਼ਨ ਤੁਹਾਨੂੰ ਸ਼ਾਂਤ ਕਰ ਦੇਵੇਗੀ, ਮੈਡੀਟੇਸ਼ਨ ਤੁਹਾਨੂੰ ਨੇਕ ਦਿਲ, ਨਰਮ ਦਿਲ ਬਣਾ ਦੇਵੇਗੀ। ਮੈਡੀਟੇਸ਼ਨ ਤੁਹਾਨੂੰ ਧਿਆਰ ਕਰਨ ਵਾਲਾ ਪਿਆਰਾ ਬਣਾ ਦੇਵੇਗੀ, ਮੈਡੀਟੇਸ਼ਨ ਤੁਹਾਨੂੰ ਸੁਤੰਤਰ ਬਣਾ ਦੇਵੇਗੀ, ਭੈ ਰਹਿਤ ਬਣਾ ਕੇ ਅੰਦਰ ਦੀ ਸ਼ਕਤੀ ਨਾਲ ਭਰਪੂਰ ਕਰ ਦੇਵੇਗੀ। ਇਹ ਹਨ ਧਿਆਨ ਲਗਾਉਣ ਦੇ, ਮੈਡੀਟੇਸ਼ਨ ਕਰਨ ਦੇ ਲਾਭ, ਸਿੱਟੋ। ਜੇ ਤੁਸੀਂ ਇਨ੍ਹਾਂ ਗੁਣਾਂ ਨੂੰ ਜਾਣਦੇ ਹੋ ਅਤੇ ਅਪਨਾਉਣਾ ਚਾਹੁੰਦੇ ਹੋ ਤਾਂ ਮੈਡੀਟੇਸ਼ਨ ਕਰੋ, ਤੁਸੀਂ ਇਸ ਗੱਲ ਤਕ ਪਹੁੰਚ ਸਕਦੇ ਹੋ, ਇਹ ਸਾਰੇ ਗੁਣ ਮੈਡੀਟੇਸ਼ਨ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਪਰ ਜੇ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਧੰਨਵਾਨ ਬਣ ਜਾਓ, ਅਸੀਰ ਬਣ ਜਾਓ, ਉਸ ਲਈ ਧਿਆਨ ਲਗਾਉਣਾ ਚਾਹੁੰਦੇ ਹੋ, ਮੈਡੀਟੇਸ਼ਨ ਕਰਨਾ ਚਾਹੁੰਦੇ ਹੋ, ਫੇਰ ਤੁਸੀਂ ਮੈਡੀਟੇਸ਼ਨ ਨਾ ਹੀ ਕਰੋ ਤਾਂ ਚੰਗਾ ਹੈ ਤੁਸੀਂ ਧਿਆਨ ਰਾਹੀਂ ਧਨ ਨਹੀਂ ਪ੍ਰਾਪਤ ਕਰ ਸਕਦੇ।

ਮੈਡੀਟੇਸ਼ਨ ਦੀ ਪਹਿਲੀ ਪੌੜੀ ਹੈ ਇਕਾਗਰਤਾ। ਜੋ

ਵੀ ਤੁਸੀਂ ਕਰੋ, ਇਕਾਗਰ ਹੋ ਕੇ ਕਰੋ। ਚਾਹੇ ਤੁਸੀਂ ਅਕਾਊਂਟੈਂਟ ਹੋ, ਚਾਹੇ ਤੁਸੀਂ ਇਕ ਨਿਤਕ ਹੋ, ਤੁਹਾਨੂੰ ਇਕਾਗਰ ਹੋਣਾ ਸਿਖਣਾ ਹੀ ਪਵੇਗਾ। ਜੇ ਤੁਸੀਂ ਗਵੱਈਏ ਹੋ ਤੇ ਇਕਾਗਰ ਹੋ ਸਕਦੇ ਹੋ, ਉਸ ਦਾ ਫਲ ਇਹ ਹੋਵੇਗਾ ਕਿ ਜਿੰਨੇ ਤੁਸੀਂ ਇਕਾਗਰ ਹੋਵੋਗੇ, ਉਨ੍ਹਾਂ ਹੀ ਤੁਹਾਡੀ ਗਾਉਣ ਦੀ ਕਲਾ ਸਖਮ ਹੁੰਦੀ ਜਾਵੇਗੀ, ਫੇਰ ਜਿਹੜਾ ਗਾਉਣ ਹੈ ਉਹ ਅੰਤਿ ਸੁਗੀਲਾ ਹੈ ਜਾਵੇਗਾ - ਤੁਹਾਡੇ ਲਈ ਵੀ ਤੇ ਸੁਣਨ ਵਾਲਿਆਂ ਲਈ ਵੀ। ਪਹਿਲੀ ਪਉੜੀ ਮੈਡੀਟੇਸ਼ਨ ਦੀ ਇਕਾਗਰਤਾ ਹੀ ਹੈ, ਤੁਸੀਂ ਇਕਾਗਰ ਹੋ ਸਕਦੇ ਹੋ, ਆਪਣੇ ਆਪ ਨੂੰ ਇਕਾਗਰ ਹੋਣ ਵਿਚ ਸਿਖਿਆ ਦੇ ਸਕਦੇ ਹੋ, ਟਰੇਨਿੰਗ ਦੇ ਸਕਦੇ ਹੋ।

ਕਦੀ ਵੀ ਹੌਸਲਾ ਨਾ ਛੱਡੋ। ਮੈਡੀਟੇਸ਼ਨ ਨੂੰ ਜੀਵਨ ਦਾ ਇਕ ਹਿੱਸਾ ਬਣਾਓ। ਜਿਵੇਂ ਤੁਸੀਂ ਖਾਂਦੇ ਪੀਂਦੇ ਹੋ, ਸੌਂਦੇ ਹੋ, ਜੀਵਨ ਵਿਚ ਹੋਰ ਸਭ ਕੁਝ ਕਰਦੇ ਹੋ, ਉਸੇ ਤਰ੍ਹਾਂ ਜੀਵਨ ਦਾ ਇਹ ਇਕ ਮੰਤਵ ਬਣਾਓ, ਇਕ ਧੇਅ ਬਣਾਓ ਕਿ ਤੁਸੀਂ ਮੈਡੀਟੇਸ਼ਨ ਕਰਨੀ ਹੈ, ਸ਼ਾਂਤ ਮਨ ਬਣਾਉਣਾ ਹੈ, ਮਨ ਇਕਾਗਰ ਕਰਨਾ ਹੈ, ਹਰ ਹਾਲ ਵਿਚ ਮਨ ਨੂੰ ਸ਼ਾਂਤ ਹੀ ਰੱਖਣਾ ਹੈ, ਸਹਿਜ ਵਿਚ ਰਹਿਣਾ ਹੈ। ਇਸ ਲਈ ਅਭਿਆਸ ਜਾਰੀ ਰੱਖੋ, ਇਸ ਲਈ ਸਦਾ ਹੀ ਯਤਨਸ਼ੀਲ ਰੱਖੋ, ਕਦੀ ਵੀ ਨਾ ਛੱਡੋ। ਤੁਹਾਡੀ ਮੈਡੀਟੇਸ਼ਨ ਦਾ ਪ੍ਰਭਾਵ ਤੁਹਾਡੇ ਚਿਹਰੇ ਤੇ ਪ੍ਰਤੱਖ ਆ ਜਾਵੇਗਾ, ਤੁਹਾਡਾ ਚਿਹਰਾ ਹੀ ਤੁਹਾਡੇ ਮਨ ਦਾ ਪ੍ਰਤੀਕ ਹੈ, ਤੁਹਾਡੇ ਮਨ ਦੀ ਤਸਵੀਰ ਹੈ। ਮੈਡੀਟੇਸ਼ਨ ਨਾਲ ਮਨ ਸਾਫ ਹੁੰਦਾ ਹੈ, ਉਹ ਹੀ ਤੁਹਾਡੇ ਚਿਹਰੇ ਤੇ ਆ ਜਾਂਦਾ ਹੈ। ਜਦੋਂ ਵੀ ਮੇਰੇ ਕੋਲ ਕੋਈ ਆਉਂਦਾ ਹੈ, ਮੇਰੇ ਨਾਲ ਗੱਲਬਾਤ ਕਰਦਾ ਹੈ, ਮੈਨੂੰ ਇਕ ਦਮ ਪਤਾ ਲਗ ਜਾਂਦਾ ਹੈ ਕਿ ਉਹ ਮੈਡੀਟੇਸ਼ਨ ਕਰਦਾ ਹੈ ਕਿ ਨਹੀਂ। ਇਹ ਵੀ ਦਸ ਸਕਦਾ ਹਾਂ ਕਿ ਉਹ ਮੈਡੀਟੇਸ਼ਨ ਕਰਨ ਦੇ ਯੋਗ ਹੈ ਕਿ ਨਹੀਂ।

ਸਭ ਤੋਂ ਮਹੱਤਵਪੂਰਨ ਸਾਰ ਤਾਂ ਇਹ ਹੈ ਕਿ ਤੁਹਾਨੂੰ ਆਪਣੇ ਆਪ ਦਾ ਗਿਆਨ ਹੋਣਾ ਚਾਹੀਦਾ ਹੈ। ਆਪਣੇ ਆਪ ਬਾਰੇ ਕਿਵੇਂ ਪਤਾ ਲੱਗੇ, ਆਪਾ ਕਿਵੇਂ ਚੀਜ਼ਾਂ ਜਾਵੇ; ਇਸ ਲਈ ਸਭ ਤੋਂ ਜ਼ਰੂਰੀ ਗੱਲ ਹੈ - ਅਭਿਆਸ, ਅਭਿਆਸ ਕਰੋ, ਜਿੰਨਾ ਕਰ ਸਕਦੇ ਹੋ ਕਰੋ, ਗੁਰੂ ਤਾਂ ਕੁਝ ਨਹੀਂ ਕਰ ਸਕਦਾ, ਗੁਰੂ ਦੀ ਜ਼ਿੰਮੇਵਾਰੀ 50% ਹੈ, ਬਾਕੀ ਦੀ 50% ਜਗਿਆਸੂ ਦੀ ਆਪਣੀ ਹੀ ਹੈ। ਜਿਥੇ ਤੁਹਾਨੂੰ ਅੰਕੜਾਂ ਆਉਣਗੀਆਂ, ਗੁਰੂ ਤੁਹਾਡੀ ਸਹਾਇਤਾ ਕਰੇਗਾ ਪਰ ਜੇ ਤੁਸੀਂ ਆਪਣਾ 50% ਨਹੀਂ ਕਰੋਗੇ, ਭਾਵ ਅਭਿਆਸ ਨਹੀਂ ਕਰੋਗੇ, ਇਹ ਆਸ ਰੱਖੋਗੇ ਕਿ ਗੁਰੂ ਆਪਣੀ ਡਿਊਟੀ ਕਰੋ, ਫੇਰ ਕੁਝ ਨਹੀਂ ਹੋ ਸਕਦਾ, ਕੋਈ ਪ੍ਰਾਪਤੀ ਨਹੀਂ ਹੋ ਸਕਦੀ।

ਚੰਗੇ ਨਾਗਰਿਕ ਬਣਨ ਲਈ, ਸਲਝੇ ਹੋਏ ਇਨਸਾਨ ਬਣਨ ਲਈ, ਆਪਣੇ ਮਜ਼ਹਬ ਦੇ ਸੁਚੱਜੇ ਅਨੁਆਈ ਬਣਨ ਲਈ, ਆਪਣੇ ਚਜ ਅਚਾਰ ਵਿਚ ਪੂਰੇ ਹੋਣ ਲਈ ਤੁਹਾਨੂੰ

ਮੈਡੀਟੇਸ਼ਨ ਦੀ ਲੋੜ ਹੈ ਹੀ। ਮੈਡੀਟੇਸ਼ਨ ਕਰਨਾ ਕਿਸੇ ਮਜ਼ਹਬ ਦਾ ਭਾਗ ਨਹੀਂ ਹੈ, ਇਹ ਤਾਂ ਇਕ ਤਰੀਕਾ ਹੈ, ਇਕ ਚੰਗੀ ਵਿਧੀ ਹੈ। ਜਿੰਨੇ ਵੀ ਗਿਆਨੀ ਹੋਏ ਹਨ ਉਹ ਮੈਡੀਟੇਸ਼ਨ ਕਰਦੇ ਹੀ ਰਹੇ ਹਨ। ਈਸਾ ਜੀ ਨੇ ਮੈਡੀਟੇਸ਼ਨ ਕੀਤੀ। ਜੇ ਉਹ ਮੈਡੀਟੇਸ਼ਨ ਨਾ ਕਰਦੇ ਹੁੰਦੇ, ਧਿਆਨ ਨਾ ਲਗਾਉਂਦੇ ਹੁੰਦੇ ਤਾਂ ਜਦੋਂ ਉਨ੍ਹਾਂ ਨੂੰ ਸੂਲੀ ਤੇ ਚੜ੍ਹਾਇਆ ਜਾ ਰਿਹਾ ਸੀ, ਉਹ ਜ਼ੋਰ ਜ਼ੋਰ ਦੀ ਚੀਖ ਕੇ, ਦਹਾੜ ਕੇ ਕਹਿੰਦੇ, ਹੇ ਰੋਮ ਵਾਸੀਓ! ਮੇਰੀ ਸਹਾਇਤਾ ਕਰੋ, ਮੈਨੂੰ ਸੂਲੀ ਤੇ ਨਾ ਚੜ੍ਹਾਓ। ਮੌਜ਼ਿਜ਼, ਰਾਮ ਕਿਸ਼ਨ ਸਾਰੇ ਹੀ ਬ੍ਰਹਮਿਗਿਆਨੀ ਮੈਡੀਟੇਸ਼ਨ ਕਰਦੇ ਰਹੇ ਹਨ।

ਮੈਡੀਟੇਸ਼ਨ ਨਾਲ ਤੁਹਾਡਾ ਨਿਸ਼ਚਾ ਬਣਦਾ ਹੈ, ਤੁਹਾਡਾ ਭਰੋਸਾ ਬਣਦਾ ਹੈ, ਫੇਰ ਇਹ ਭਰੋਸਾ ਪਕਦਾ ਹੈ, ਵਿਸ਼ਵਾਸ ਪਕਦਾ ਹੈ, ਹੌਲੀ ਹੌਲੀ ਤੁਹਾਡਾ ਵਿਸ਼ਵਾਸ ਐਨਾ ਦਿੜ੍ਹ ਹੋ ਜਾਂਦਾ ਹੈ ਕਿ ਉਸ ਨੂੰ ਕੋਈ ਤਾਕਤ ਵੀ ਖੇਰੂ ਖੇਰੂ ਨਹੀਂ ਕਰ ਸਕਦੀ। ਇਹ ਹੈ ਆਪਣੇ ਆਪ ਨੂੰ ਸਿਖਿਆ ਦੇਣਾ, ਆਪਣੇ ਆਪ ਨੂੰ ਸੋਧਣਾ।

ਤੁਸੀਂ ਸਾਰੇ ਮੌਤ ਤੋਂ ਡਰੇ ਰਹਿੰਦੇ ਹੋ। ਤੁਸੀਂ ਦੂਸਰਿਆਂ ਨੂੰ ਮਰਦੇ ਦੇਖਦੇ ਹੋ, ਡਰ ਜਾਂਦੇ ਹੋ। ਭਾਵੇਂ ਰੋਜ਼ ਤੁਸੀਂ ਕਿਸੇ ਨੂੰ ਮਰਦੇ ਨਹੀਂ ਦੇਖਦੇ ਤਾਂ ਵੀ ਤੁਸੀਂ ਡਰਦੇ ਹੀ ਰਹਿੰਦੇ ਹੋ। ਆਪਣੇ ਆਪ ਨੂੰ ਇਹ ਪ੍ਰਸ਼ਨ ਪੁਛੋ ਕਿ ਤੁਸੀਂ ਮੌਤ ਬਾਰੇ ਕੀ ਜਾਣਦੇ ਹੋ?

ਕੀ ਸੱਚੀਂ ਤੁਸੀਂ ਮੌਤ ਨੂੰ ਸਮਝਦੇ ਹੋ? ਇਹੋ ਜਿਹੇ ਡਰ ਤੁਹਾਡੇ ਮਨ ਵਿਚ ਪਏ ਰਹਿੰਦੇ ਹਨ ਤੇ ਇਨ੍ਹਾਂ ਦਾ ਕੋਈ ਸਮਾਧਾਨ ਨਹੀਂ ਕੀਤਾ ਜਾਂਦਾ। ਤੁਸੀਂ ਡਰੇ ਰਹਿੰਦੇ ਹੋ। ਬਾਹਰੋਂ ਤੁਸੀਂ ਠੀਕ ਲਗਦੇ ਹੋ, ਸੋਹਣੇ ਕਪੜੇ ਪਾਉਂਦੇ ਹੋ, ਸੋਹਣਾ ਚਿਹਰਾ ਰਖਦੇ ਹੋ, ਮੁਸਕਰਾਉਂਦੇ ਹੋ ਪਰ ਅੰਦਰੋਂ ਤੁਸੀਂ ਡਰੇ ਪਏ ਹੋ, ਭੈ ਭੀਤ ਹੋ, ਤੁਹਾਡੇ ਹਾਵ ਭਾਵ ਤੋਂ ਪਤਾ ਲਗਦਾ ਹੈ, ਤੁਸੀਂ ਕਿੰਨੇ ਡਰੇ ਪਏ ਹੋ, ਤੁਸੀਂ ਖੁਲ੍ਹੀ ਤਰ੍ਹਾਂ ਤੁਰਦੇ ਫਿਰਦੇ ਨਹੀਂ, ਤੁਸੀਂ ਡਰੇ - ਡਰੇ ਰਹਿੰਦੇ ਹੋ, ਤੁਸੀਂ ਧਰਤੀ ਦੇ ਰਾਜੇ ਬਣ ਕੇ ਨਹੀਂ ਤੁਰਦੇ, ਤੁਸੀਂ ਧਰਤੀ ਨੂੰ ਆਪਣੀ ਮਹਿਸੂਸ ਹੀ ਨਹੀਂ ਕਰਦੇ, ਇਹ ਮਹਿਸੂਸ ਹੀ ਨਹੀਂ ਕਰਦੇ ਕਿ ਧਰਤੀ ਤੁਹਾਡੀ ਹੈ, ਤੁਹਾਨੂੰ ਮਾਨਣ ਲਈ ਬਖਸ਼ੀ ਗਈ ਹੈ। ਜਦੋਂ ਵੀ ਤੁਸੀਂ ਕਦਮ ਰਖਦੇ ਹੋ, ਡਰੇ-ਡਰੇ ਰਖਦੇ ਹੋ, ਮਰੇ-ਮਰੇ ਕਦਮ ਰਖਦੇ ਹੋ, ਇਸ ਤਰ੍ਹਾਂ ਮਹਿਸੂਸ ਹੁੰਦਾ ਹੈ ਕਿ ਕੋਈ ਤੁਹਾਡੀਆਂ ਤਣਾਵਾਂ ਖਿੱਚ ਰਿਹਾ ਹੈ ਤੇ ਤੁਸੀਂ ਬੜੀ ਮਜ਼ਬੂਰੀ ਨਾਲ ਧਰਤੀ ਤੇ ਦਿਨ ਕੱਟ ਰਹੇ ਹੋ। ਈਸਾ ਜੀ ਧਰਤੀ ਤੇ ਕਿਵੇਂ ਰਹੇ, ਕਿਵੇਂ ਉਹ ਧਰਤੀ ਤੇ ਤੁਰਦੇ ਸੀ। ਉਹ ਉਸ ਤਰ੍ਹਾਂ ਹੀ ਜਨਮੇ ਸੀ ਜਿਵੇਂ ਅਸੀਂ। ਉਸ ਤਰ੍ਹਾਂ ਹੀ ਮਰੇ ਜਿਵੇਂ ਸਾਰੇ ਮਰਦੇ ਹਨ। ਉਹ ਅਮਰ ਹੋਏ, ਵੱਡੇ ਬਣੇ, ਕਿਵੇਂ ਉਨ੍ਹਾਂ ਨੇ ਪਰਿਆਸ ਕੀਤਾ, ਮਨੁੱਖਤਾ ਦਿਖਾਈ। ਬਖਸ਼ਿਸ਼ ਹੁੰਦੀ ਹੈ, ਗੁਰ ਪ੍ਰਸਾਦਿ ਮਿਲਦਾ ਜ਼ਰੂਰ ਹੈ ਪਰ ਪਹਿਲਾ ਅਭਿਆਸ, ਹੋਰ ਅਭਿਆਸ, ਹੋਰ ਅੰਭਿਆਸ ਕਰਨਾ ਪੈਂਦਾ ਹੈ।

ਜਦੋਂ ਤੁਹਾਡੀਆਂ ਇਛਾਵਾਂ ਦੀ ਪੂਰਤੀ ਨਹੀਂ ਹੁੰਦੀ, ਤੁਸੀਂ ਕ੍ਰੋਧ ਵਿਚ ਆਉਂਦੇ ਹੋ। ਇਛਾਵਾਂ ਦੀ ਪੂਰਤੀ ਨਾ ਹੋਣ ਨਾਲ ਕ੍ਰੋਧ ਉਤਪਨ ਹੁੰਦਾ ਹੈ। ਜਦੋਂ ਤੁਸੀਂ ਕਿਸੇ ਨਾਲ ਗੁੱਸੇ ਹੁੰਦੇ ਹੋ, ਭਾਵ ਹੈ ਉਹ ਤੁਹਾਡੀ ਇੱਛਾ ਪੂਰਤੀ ਨਹੀਂ ਕਰ ਰਿਹਾ, ਤੁਸੀਂ ਕ੍ਰੋਧ ਕਰਦੇ ਹੋ। ਇਹ ਸਿਲਸਿਲਾ ਬਣ ਜਾਂਦਾ ਹੈ। ਕੋਈ ਤੁਹਾਡੀ ਇੱਛਾ ਪੂਰਤੀ ਨਹੀਂ ਕਰਦਾ, ਤੁਸੀਂ ਉਸ ਨਾਲ ਗੁੱਸੇ ਹੁੰਦੇ ਹੋ, ਘੜੀ ਘੜੀ ਤੁਸੀਂ ਉਸ ਨੂੰ ਡਾਂਟਦੇ ਹੋ, ਝਾੜਦੇ ਹੋ। ਇੱਛਾ ਰਖਦੇ ਹੋ ਤਾਂ ਆਸ ਹੁੰਦੀ ਹੈ, ਉਮੀਦ ਹੁੰਦੀ ਹੈ, ਮਨ ਵਿਚ ਹੁੰਦਾ ਹੈ ਕਿ ਇਹ ਹੋਵੇ; ਉਹ ਹੋਵੇ ਉਹ ਆਸ ਬਹੁਤ ਹੀ ਪ੍ਰਬਲ ਹੁੰਦੀ ਹੈ। ਜਦੋਂ ਉਸ ਦੀ ਪੂਰਤੀ ਨਹੀਂ ਹੁੰਦੀ ਤਾਂ ਖਿੱਚ ਫੁਟਦੀ ਰਹਿੰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਕ੍ਰੋਧ ਪ੍ਰਗਟ ਕਰਦੇ ਹੋ, ਤੁਹਾਡੀਆਂ ਨਾਝੀਆਂ ਵਿਚ ਤਣਾਅ ਪੈਂਦਾ ਹੁੰਦਾ ਹੈ, ਉਹ ਖਿਚੀਆਂ ਜਾਂਦੀਆਂ ਹਨ। ਤੁਸੀਂ ਗੁੱਸੇ ਨਾਲ ਕੰਬਣ ਲਗ ਪੈਂਦੇ ਹੋ, ਤੁਸੀਂ ਆਪਣਾ ਸੰਤੁਲਨ ਗੁਆ ਬੈਠਦੇ ਹੋ, ਤੁਹਾਡੀ ਸ਼ਾਂਤੀ ਭੰਗ ਹੋ ਜਾਂਦੀ ਹੈ।

ਸੰਸਾਰ ਵਿਚ ਜੀਉਣਾ ਸਿੱਖੋ, ਸੰਸਾਰ ਵਿਚ ਰਹਿਣਾ ਸਿੱਖੋ, ਸੰਸਾਰ ਵਿਚ ਰਹਿਣ ਦੀ ਜਾਂਚ ਸਿੱਖੋ। ਸੰਸਾਰ ਵਿਚ ਰਹੋ ਪਰ ਵਿਚ ਨਾ ਵੱਡੇ; ਤੈਰੋ ਜਿਵੇਂ ਮੁਰਗਾਬੀ ਤੈਰਦੀ ਹੈ, ਪਾਣੀ ਵਿਚ ਰਹਿੰਦਿਆਂ ਵੀ ਉਸ ਦੇ ਖੰਭ ਨਹੀਂ ਗਿੱਲੇ ਹੁੰਦੇ; ਕਮਲ ਫੁੱਲ ਦੀ ਤਰ੍ਹਾਂ ਜਿਹੜਾ ਚਿੱਕੜ ਵਿਚ ਹੁੰਦਾ ਹੈ ਪਰ ਚਿੱਕੜ ਵਿਚ ਲੱਖਪੰਥ ਨਹੀਂ ਹੁੰਦਾ, ਤੁਸੀਂ ਉਸ ਤਰ੍ਹਾਂ ਦੇ ਬਣਨਾ ਹੈ। ਸੋਚਣ ਵਿਚ ਆਪਣਾ ਸਮਾਂ ਬੇਅਰਥ ਨਾ ਗੁਆਓ, ਸੰਸਾਰ ਵਿਚੋਂ ਕੋਈ ਆਸਾਂ ਉਮੀਦਾਂ ਨਾ ਰੱਖੋ, ਸੰਸਾਰ ਤੁਹਾਨੂੰ ਬਹੁਤ ਬੋੜਾ ਹੀ ਦੇ ਸਕਦਾ ਹੈ, ਸੰਸਾਰ ਕੋਲ ਬਹੁਤ ਕੁਝ ਦੇਣ ਲਈ ਹੈ ਹੀ ਨਹੀਂ। ਤੁਸੀਂ ਸੰਸਾਰ ਤੇ ਬਹੁਤ ਕੁਝ ਉਮੀਦ ਰਖਦੇ ਹੋ, ਆਸ ਰਖਦੇ ਹੋ; ਜਦੋਂ ਉਹ ਪੂਰਾ ਨਹੀਂ ਹੁੰਦਾ, ਜਦੋਂ ਉਹ ਮਿਲਦਾ ਨਹੀਂ, ਤੁਸੀਂ ਨਿਰਾਸ ਹੁੰਦੀ ਹੈ। ਸੰਸਾਰ ਪੋਲੇ ਜਿਹੇ ਮੰਹ ਨਾਲ ਕਹਿ ਦਿੰਦਾ ਹੈ - ਮਾਫ ਕਰਨਾ, ਇਹ ਨਹੀਂ ਮੀਲ ਸਕਦਾ, ਜੋ ਤੁਸੀਂ ਚਾਹੁੰਦੇ ਹੋ ਮੈਂ ਨਹੀਂ ਦੇ ਸਕਦਾ ਪਰ ਤੁਸੀਂ ਆਪਣੇ ਅੰਤਰ ਦੀ ਆਵਾਜ਼ ਤਾਂ ਸੁਣਦੇ ਹੀ ਨਹੀਂ ਹੋ, ਤੁਹਾਡੇ ਆਪਣੇ ਅੰਤਰ ਦੀ ਆਵਾਜ਼, ਆਤਮਾ ਦੀ ਆਵਾਜ਼, ਉਹ ਆਤਮਾ, ਉਹ ਅੰਤਰ ਜਿਹੜਾ ਤੁਹਾਡੀਆਂ ਸਾਰੀਆਂ ਇਛਾਵਾਂ ਪੂਰੀਆਂ ਕਰ ਸਕਦਾ ਹੈ।



ਚਾਲੀ ਮੁਕਤੇ

ਪ੍ਰੋ. ਗੁਰਦੇਵ ਸਿੰਘ

ਗੁਰੂ ਕਾ ਸਿਖ ਹਰ ਰੋਜ਼ ਜਦੋਂ ਅਰਦਾਸ ਵਿਚ ਜੁੜਦਾ ਹੈ ਤਾਂ ਦਸ ਗੁਰੂ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਦਾ ਮੰਗਲ ਕਰਨ ਉਪਰੰਤ ਪੰਜ ਪਿਆਰਿਆਂ ਤੇ ਚਾਰੇ ਸਾਹਿਬਜ਼ਾਦਿਆਂ ਦੀ ਅਦੂਤੀ ਗੁਰੂ ਭਗਤੀ ਤੇ ਮਹਾਨ ਬਲੀਦਾਨ ਗਾਬਾ ਦੀ ਸਿਮਰਤੀ ਕਰਦਾ ਹੋਇਆ ਅਤੇ ਚਾਲੀ ਮੁਕਤਿਆਂ ਨੂੰ ਯਾਦ ਕਰਦਾ ਹੈ। ਚਾਲੀ ਮੁਕਤਿਆਂ ਦੀ ਸਾਖੀ ਜਿਥੇ ਟੁੱਟੇ ਹੋਏ ਸਿਖ ਨੂੰ ਗੁਰੂ ਨਾਲ ਜੋੜਨ ਦੀ ਪ੍ਰੇਰਨਾ ਦਿੰਦੀ ਹੈ ਉਥੇ ਸ਼ਾਹਿਨਸ਼ਾਹ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜਾਂ ਜੀ ਦੀ ਉਦਾਰਤਾ ਤੇ ਗੁਰਸਿਖਾਂ ਪ੍ਰੰਤੀ ਪ੍ਰੰਮ, ਪਿਆਰ ਦੀ ਜਿਉਂਦੀ ਜਾਗਦੀ ਮਿਸਾਲ ਹੈ ਜੋ ਰਹਿੰਦੀ ਦੁਨੀਆਂ ਤਕ ਗੁਰੂ ਅਤੇ ਸਿਖ ਦੇ ਪ੍ਰੰਮ ਨੂੰ ਰੋਸ਼ਨ ਕਰਕੇ ਹਿਰਦਿਆਂ ਨੂੰ ਟੁੰਬਦੀ ਰਹੇਗੀ। ਸੰਸਾਰ ਤੇ ਜਿੰਨੇ ਵੀ ਰਹਿਬਰ ਆਏ ਸਾਰੇ ਹੀ ਸਤਿਕਾਰਯੋਗ ਹਨ ਪਰੰਤੂ ਦਸ਼ਮੇਸ਼ ਪਿਤਾ ਜੀ ਨੇ ਸਿੰਘ ਨੂੰ ਮਹਾਨ ਪਦਵੀ ਬਖਸ਼ੀ ਹੈ, ਗੁਰੂ ਤੇ ਚੇਲੇ ਨੂੰ ਇਕੋ ਜਿਹਾ ਦਰਜਾ ਦੇ ਕੇ ਇਕਰੂਪ ਬਣਾ ਦਿਤਾ। ਫੁਰਮਾਨ ਦਸ਼ਮੇਸ਼ ਪਿਤਾ ਜੀ ਤੀਰ ਦੀ ਨੌਕ ਨਾਲ ਕਾਹੀ ਦੇ ਬੂਟੇ ਦੀ ਜੜ੍ਹ ਪੁਟਦੇ ਹੋਏ ਕੀਤਾ ਕਿ -

**ਖਾਲਸਾ ਮੇਰੋ ਰੂਪ ਹੈ ਖਾਸ॥
ਖਾਲਸੇ ਮਹਿ ਹੋ ਕਰੋ ਨਿਵਾਸ॥** (ਸਰਬ ਲੋਹ ਗ੍ਰੰਥ 'ਚੋਂ)

ਪਾਰਸ ਵਿਚ ਇਹ ਖਾਸੀਅਤ ਹੈ ਕਿ ਜਿਹੜੀ ਧਾਤ ਨੂੰ ਇਹ ਛੁਹਾ ਦਿਤਾ ਜਾਵੇ ਸੋਨਾ ਬਣਾ ਦਿੰਦਾ ਹੈ ਪਰੰਤੂ ਉਸ ਨੂੰ ਪਾਰਸ ਨਹੀਂ ਬਣਾ ਸਕਦਾ ਪਰ ਪੂਰਨ ਸਤਿਗੁਰੂ ਜੀ ਦੀ ਇਹ ਵਡਿਆਈ ਹੈ ਕਿ ਉਹ ਸਿਖ ਨੂੰ ਆਪਣੇ ਵਰਗਾ ਹੀ ਬਣਾ ਦਿੰਦਾ ਹੈ।

**ਪਾਰਸ ਮੇਂ ਅੰਰ ਗੁਰੂ ਮੇਂ ਬੜੋ ਅੰਤਰੋ ਜਾਨ॥
ਉਹ ਲੋਹਿਓਂ ਪਾਰਸ ਕਰੋ ਉਹ ਕਰੋ ਆਪ
ਸਮਾਨ॥**

ਸੰਸਾਰ ਦੇ ਰੰਗ ਮੰਚ ਤੇ ਗੁਰੂ ਮਹਾਰਾਜਾਂ ਜੀ ਜਦੋਂ ਬਚਿਤਰ ਨਾਟਕ ਕਰ ਰਹੇ ਸਨ ਤਾਂ 10 ਲੱਖ ਮੁਗਲ ਫੌਜ ਨੇ ਅਨੰਦਪੁਰ ਸਾਹਿਬ ਨੂੰ ਘੇਰਾ ਪਾਇਆ ਹੋਇਆ ਸੀ। ਮੁਗਲ ਫੌਜਾਂ ਤੇ ਪਹਾੜੀ ਰਾਜਿਆਂ ਦੀਆਂ ਫੌਜਾਂ ਤੋਂ

ਅਨੇਕਾਂ ਯਤਨ ਕਰਨ ਤੇ ਵੀ ਕਿਲਾ ਫਤਹਿ ਨਹੀਂ ਸੀ ਹੋ ਰਿਹਾ ਜਦਕਿ ਕਿਲੇ ਵਿਚ ਗਿਣਤੀ ਮਿਣਤੀ ਦੇ ਹੀ ਸਿੰਘ ਸੂਰਮੇ ਮੌਜੂਦ ਸਨ। ਅਨੰਦਪੁਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਤੇ ਸਖਤ ਪਹਿਰਾ ਸੀ ਤੇ ਬਾਹਰੋਂ ਰਾਸ਼ਨ ਪਾਣੀ ਤੇ ਰਸਦ ਆਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਸੀ ਹੁੰਦਾ। ਇਕ ਦਿਨ ਦਸ਼ਮੇਸ਼ ਪਿਤਾ ਜੀ ਭਾਈ ਸਾਹਿਬ ਦਯਾ ਸਿੰਘ ਜੀ ਤੇ ਕੁਝ ਸਿੰਘਾਂ ਸਮੇਤ ਕਿਲੇ ਤੋਂ ਬਾਹਰ ਆਏ ਤਾਂ ਕੀ ਦੇਖਦੇ ਹਨ ਕਿ ਸਾਰੇ ਦਰਖਤਾਂ ਦੇ ਪੱਤੇ ਨਹੀਂ ਹਨ ਤੇ ਛਿਲੜਾਂ ਵੀ ਨਹੀਂ ਹਨ। ਮਹਾਰਾਜਾਂ ਜੀ ਨੇ ਪੁਛਿਆ

ਭਾਈ ਸਿੰਘਾਂ! ਇਨ੍ਹਾਂ ਦਰਖਤਾਂ ਨੂੰ ਕੀ ਹੋਇਐ? ਉਸ ਵੇਲੇ ਭਾਈ ਸਾਹਿਬ ਦਯਾ ਸਿੰਘ ਜੀ ਨੇ ਦੋਵੇਂ ਹੱਥ ਜੋੜ ਕੇ ਅਰਜ ਕੀਤੀ ਕਿ ਸਚੇ ਪਾਤਿਸ਼ਾਹ! ਆਪ ਜੀ ਦੇ ਖਾਲਸੇ ਨੇ ਪੇਟ ਦੀ ਅੱਗ ਬੁਝਾਉਣ ਵਾਸਤੇ ਇਨ੍ਹਾਂ ਦਰਖਤਾਂ ਦੀਆਂ ਛਿਲੜਾਂ ਤੇ ਪਤਿਆਂ ਨੂੰ ਉਬਾਲ ਕੇ ਪੀਤਾ ਹੈ ਕਿਉਂਕਿ ਲੰਗਰ ਕਬੀ ਮਹੀਨੇ ਤੋਂ ਮਸਤਾਨਾ ਚਲ ਰਿਹਾ

ਹੈ। ਗੁਰੂ ਮਹਾਰਾਜਾਂ ਜੀ ਸਭ ਜਾਣੀ ਜਾਣ ਸਨ ਪਰੰਤੂ ਇਥੇ ਖਾਲਸੇ ਦੀ ਪਰਖ ਦਾ ਮਾਮਲਾ ਸੀ ਕਿ ਕਿਥੋਂ ਤਕ ਕਸਵੱਟੀ ਤੇ ਪੂਰੇ ਉਤਰ ਸਕਦੇ ਹਨ। ਗੁਰੂ ਮਹਾਰਾਜਾਂ ਜੀ ਤਾਂ ਸਰਬੰਗ ਸਨ ਜੋ ਚਾਹੁੰਣ ਕਰ ਸਕਦੇ ਸਨ, ਮੁਗਲ ਫੌਜਾਂ ਨੂੰ ਹਗ਼ਿਲਾ, ਕਿਲੇਬੰਦੀ ਨੂੰ ਤੋੜਨਾ, ਭੋਜਨ ਦਾ ਪਬੰਧ ਕਰਨਾ ਉਨ੍ਹਾਂ ਵਾਸਤੇ ਮਾਮੂਲੀ ਫੁਰਨਾ ਕਰਨ ਵੱਤ ਸੌ। ਪਰੰਤੂ ਉਹ ਤਾਂ ਪ੍ਰਭੂ ਦੇ ਭੇਜੇ ਹੋਏ ਇਹ ਜਗਤ ਤਮਾਸਾ ਦੱਖਣ ਆਏ ਸਨ, ਕੋਈ ਨਾਟਕ ਚੇਟਕ ਕਰਨ ਨਹੀਂ ਸਨ ਆਏ। ਮੁਸ਼ਕਲ ਤੋਂ ਮੁਸ਼ਕਲ ਪੁਸ਼ਿਤੀਆਂ ਨਾਲ ਜੂਝਣਾ ਅਤੇ ਜੀਵਨ ਦੀਆਂ ਐੱਖੀਆਂ ਘਾਟੀਆਂ ਨੂੰ ਪਾਰ ਕਰਨ ਦਾ ਸਬਕ ਸਿਖਾਉਣ ਲਈ ਆਏ ਸਨ। ਸੰਸਾਰ ਵਿਚ ਧਰਮ ਦਾ ਰਾਹ ਚਲਾਉਣ ਵਾਸਤੇ ਦੁਸ਼ਟਾਂ ਨੂੰ ਸਬਕ ਸਿਖਾਉਣ ਵਾਸਤੇ ਅਤੇ ਪ੍ਰਭੂ ਪਿਆਰ ਵਿਚ ਰਹਿਣ ਵਾਲੇ, ਮਾਨਵਤਾ ਨੂੰ ਪਿਆਰ ਕਰਨ ਵਾਲੇ ਸੰਤਾਂ ਭਗਤਾਂ ਦੀ ਰੱਖਿਆ ਕਰਨ ਵਾਸਤੇ ਆਏ ਸਨ ਜਿਸ ਦਾ ਉਨ੍ਹਾਂ ਨੇ ਆਪ ਹੀ ਜ਼ਿਕਰ ਕੀਤਾ ਹੈ -

ਮੈਂ ਹੋ ਪਰਮ ਪੁਰਖ ਕੌਂ ਦਾਸਾ /
ਦੇਖਨ ਆਜੋ ਜਗਤ ਤਮਾਸਾ ॥
(ਅਕਾਲ ਪੁਰਖ ਬਾਚ, ਚੌਪਈ)

ਮੁਗਲ ਹੁਕਮਗਾਨਾਂ ਤੇ ਪਹਾੜੀ ਰਾਜਿਆਂ ਨੇ ਜਦੋਂ ਦੇਖਿਆ ਕਿ ਸਾਡੇ ਲੱਖ ਯਤਨ ਕਰਨ ਤੇ ਵੀ ਅਸੀਂ ਕਿਲੇ ਵਿਚ ਜਾਣ ਤੋਂ ਅਸਮਰਥ ਹਾਂ ਅਤੇ ਨਾਲ ਹੈਰਾਨ ਵੀ ਹੋ ਰਹੇ ਹਨ ਕਿ ਗੁਰੂ ਮਹਾਰਾਜ਼ ਤੇ ਉਨ੍ਹਾਂ ਦੇ ਸਿੰਘ ਪਤਾ ਨਹੀਂ ਕਿਸ ਮਿੱਟੀ ਦੇ ਬਣੇ ਹੋਏ ਹਨ ਕਿ ਭੁਖੇ ਭਾਣੇ ਵੀ ਸਾਡੀਆਂ ਫੌਜਾਂ ਨੂੰ ਮੁੰਹ ਤੋੜ ਜਵਾਬ ਦੇ ਰਹੇ ਹਨ। ਉਨ੍ਹਾਂ ਨੂੰ ਪਤਾ ਨਹੀਂ ਸੌ ਕਿ ਇਹ ਸਿਦਕੀ ਸਿਖ ਹਨ ਜੋ ਤਨ, ਮਨ, ਧਨ ਗੁਰੂ ਤੋਂ ਨਿਛਾਵਰ ਕਰਨ ਨੂੰ ਆਪਣਾ ਧੰਨਭਾਗ ਸਮਝਦੇ ਹਨ। ਉਨ੍ਹਾਂ ਇਸ ਮਸਲੇ ਦੇ ਸਮਾਧਾਨ ਲਈ ਇਕ ਰਾਜਨੀਤਿਕ ਚਾਲ ਦੀ ਵਿਉਂਤ ਬਣਾਈ ਜਿਸ ਨਾਲ ਗੁਰੂ ਮਹਾਰਾਜ਼ ਜੀ ਆਪਣੇ ਆਪ ਕਿਲਾ ਖਾਲੀ ਕਰ ਦੇਂਗੇ। ਮੁਗਲ ਹਾਕਮਾਂ ਤੇ ਪਹਾੜੀ ਰਾਜਿਆਂ ਨੇ ਇਕ ਬੈਠਕ ਕੀਤੀ ਜਿਸ ਵਿਚ ਇਹ ਮਤਾ ਪਕਾਇਆ ਕਿ ਹਿੰਦੂ ਰਾਜਿਆਂ ਵਲੋਂ ਇਕ ਆਟੇ ਦੀ ਗਊ ਬਣਾ ਕੇ ਤੇ ਗੀਤਾ ਨਾਲ ਰੱਖ ਕੇ ਇਕ ਬਾਹਮਣ ਦੂਤ ਭੇਜਿਆ ਜਾਵੇ ਅਤੇ ਇਸਲਾਮੀ ਹਾਕਮਾਂ ਵਲੋਂ ਇਕ ਦੂਤ ਕੁਰਾਨ ਲੈ ਕੇ ਗੁਰੂ ਦਰਬਾਰ ਵਿਚ ਭੇਜਿਆ ਜਾਵੇ। ਉਹ ਦੌਵੇਂ ਦੂਤ ਆਪੋਂ ਆਪਣੇ ਮਜ਼ਬੂਤ ਦੀ ਦੁਹਾਈ ਦੇ ਕੇ ਕਸਮ ਖਾਣਗੇ ਤੇ ਬੇਨਤੀ ਕਰਨਗੇ ਕਿ ਮਹਾਰਾਜ਼ ਜੀ! ਆਪ ਕਿਲਾ ਖਾਲੀ ਕਰ ਦਿਓ, ਆਪ ਜੀ ਸੁਰਖਿਅਤ ਬਾਹਰ ਚਲੋ ਜਾਣਾ ਅਤੇ ਆਪਣੀ ਮੌਜ ਅਨੁਸਾਰ ਕੁਝ ਮਹੀਨਿਆਂ ਬਾਅਦ ਫਿਰ ਵਾਪਸ ਕਿਲੇ ਵਿਚ ਆ ਜਾਣਾ। ਇਸ ਯੋਜਨਾ ਅਧੀਨ ਉਨ੍ਹਾਂ ਨੇ ਆਪਣੇ ਸਫੀਰ ਗੁਰੂ ਜੀ ਦੇ ਦਰਬਾਰ ਵਿਚ ਭੇਜੇ ਤੇ ਅਰਜ ਕੀਤੀ ਕਿ ਮੁਸਲਮਾਨਾਂ ਵਲੋਂ ਕੁਰਾਨ ਦੀ ਕਸਮ ਹੈ ਅਤੇ ਹਿੰਦੂਆਂ ਵਲੋਂ ਗੀਤਾ ਦੀ ਕਸਮ ਹੈ, ਆਪ ਜੀ ਇਕ ਵਾਰ ਕਿਲ੍ਹਾ ਖਾਲੀ ਕਰ ਦਿਓ ਆਪ ਦੀ ਸੁਰਖਿਆ ਦੀ ਜ਼ਿੰਮੇਵਾਰੀ ਇਨ੍ਹਾਂ ਹਾਕਮਾਂ ਦੀ ਹੈ। ਗੁਰੂ ਮਹਾਰਾਜ਼ ਜੀ ਨੇ ਫੁਰਮਾਇਆ, ਭਾਈ ਪ੍ਰੈਮੀਓਂ! ਅਸੀਂ ਕੁਰਾਨ ਦਾ ਆਦਰ ਕਰਦੇ ਹਾਂ ਤੇ ਗੀਤਾ ਦਾ ਸਤਿਕਾਰ ਕਰਦੇ ਹਾਂ, ਜੇਕਰ ਅਸੀਂ ਇਸ ਦਾ ਮਾਣ ਨਹੀਂ ਕਰਾਂਗੇ ਤਾਂ ਫਿਰ ਕੌਣ ਇਸ ਦਾ ਮਾਣ ਕਰੇਗਾ। ਕੁਰਾਨ ਤੇ ਗੀਤਾ ਭਾਵੇਂ ਫਾਰਸੀ ਤੇ ਸੰਸਕ੍ਰਿਤ ਵਿਚ ਲਿਖੀਆਂ ਹੋਈਆਂ ਹਨ ਪਰੰਤੂ ਇਸ ਵਿਚ ਪ੍ਰਭੂ ਦਾ ਉਪਦੇਸ਼ ਹੈ ਅਤੇ ਸੰਤ ਮਹਾਂਪੁਰਖ ਗੁਰੂ ਅਵਤਾਰਾਂ ਨੂੰ ਵੀ ਇਸ ਦਾ ਮਾਣ ਕਰਨਾ ਬਣਦਾ ਹੈ। ਸੋ ਤੁਸੀਂ ਜਾਓ, ਅਸੀਂ ਤੁਹਾਡੇ ਕੋਲ ਆਪਣਾ ਫੈਸਲਾ ਦੱਸਣ ਲਈ ਸਿੰਘ ਭੇਜਾਂਗੇ। ਪਰੰਤੂ ਮਹਾਰਾਜ਼ ਕਈ ਦਿਨ ਚੁਪ ਰਹੇ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਰਾਜਸੀ ਲੋਕਾਂ ਦਾ ਆਪਣਾ ਹਿਤ ਹੁੰਦਾ ਹੈ, ਧਰਮ ਨਾਲ ਉਨ੍ਹਾਂ ਨੂੰ ਕੋਈ ਸਰੋਕਾਰ ਨਹੀਂ ਹੋਇਆ ਕਰਦਾ।

ਇੰਨੇ ਚਿਰ ਵਿਚ ਕੁਝ ਕੱਚੇ ਪਿਲੇ ਤੇ ਗੁਰੂ ਨਾਲੋਂ

ਆਪਣੀ ਮੱਤ ਨੂੰ ਅੱਗੇ ਰੱਖਣ ਵਾਲੇ ਮਾਤਾ ਜੀ ਪਾਸ ਪਹੁੰਚ ਗਏ ਤੇ ਕਿਹਾ, ਗੁਰੂ ਜੀ ਨੂੰ ਕਹੋ ਕਿ ਕਿਲਾ ਖਾਲੀ ਕਰਨ ਲਈ ਮੰਨ ਜਾਣ ਅਤੇ ਫੇਰ ਗੁਰੂ ਮਹਾਰਾਜ਼ ਜੀ ਪਾਸ ਵੀ ਗਏ ਪਰੰਤੂ ਮਹਾਰਾਜ਼ ਜੀ ਨੇ ਕਿਹਾ ਹਾਲੀ ਸਮਾਂ ਨਹੀਂ ਆਇਆ, ਤੁਸੀਂ ਬੋੜਾ ਸਬਰ ਕਰੋ।

ਇਸ ਦੌਰਾਨ ਜੋ ਕਾਹਲੇ ਸਨ ਤੇ ਪਿਛਾਂਹ ਦੀ ਝਾਕ ਰੱਖਣ ਵਾਲੇ ਸਨ, ਭਾਈ ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਮਹਾਰਾਜ਼ ਜੀ ਪਾਸ ਪਹੁੰਚੇ ਤੇ ਕਿਹਾ ਕਿ ਮਹਾਰਾਜ਼ ਜੀ ਕਿਲੇ ਵਿਚ ਰਾਸ਼ਨ ਪਾਣੀ ਖਤਮ ਹੋ ਗਿਆ ਹੈ ਇਸ ਤਰ੍ਹਾਂ ਭੁਖੇ ਪੇਟ ਯੁਧ ਕਰਨਾ ਕਠਿਨ ਹੈ ਇਸ ਲਈ ਅਸੀਂ ਜਾਣ ਦੀ ਇਜਾਜ਼ਤ ਮੰਗਦੇ ਹਾਂ। ਮਹਾਰਾਜ਼ ਜੀ ਕਹਿਣ ਲੱਗੇ, ਭਾਈ ਮਹਾਂ ਸਿੰਘ! ਸੋਚ ਲਵੇ ਤੁਸੀਂ ਫੈਸਲਾ ਕਰੋ ਕਿ ਤੁਹਾਨੂੰ ਗੁਰੂ ਦੀ ਸਿਖੀ ਚਾਹੀਦੀ ਹੈ ਕਿ ਆਪਣਾ ਪਰਿਵਾਰ, ਆਪਣੀ ਜ਼ਮੀਨ ਜਾਇਦਾਦ, ਧੀਆਂ ਪੁੱਤਰ ਚਾਹੀਦੇ ਹਨ? ਕਹਿਣ ਲੱਗੇ ਕਿ ਅਸੀਂ ਤਾਂ ਘਰ ਵਾਪਸ ਜਾਣਾ ਹੈ। ਗੁਰੂ ਮਹਾਰਾਜ਼ ਜੀ ਨੇ ਇਕ ਕਾਗਜ਼ ਦਾ ਟੁਕੜਾ ਕੱਢਿਆ ਤੌਂ ਕਿਹਾ ਭਾਈ ਲਿਖ ਦਿਓ ਕਿ ਤੁਸੀਂ ਸਾਡੇ ਗੁਰੂ ਨਹੀਂ ਅਸੀਂ ਤੁਹਾਡੇ ਸਿੱਖ ਨਹੀਂ, ਇਸ ਉਤੇ ਦਸਖਤ ਕਰ ਦਿਓ। ਇਸ ਬੇਦਾਵੇ ਤੇ ਦਸਖਤ ਕਰਕੇ, ਗੁਰੂ ਤੋਂ ਬੇਮੁਖ ਹੋ ਕੇ ਸਾਰੇ ਇਸ ਸੰਕਟ ਵਿਚ ਗੁਰੂ ਜੀ ਦਾ ਸਾਥ ਛੱਡ ਕੇ ਆਪਣੇ ਆਪਣੇ ਘਰਾਂ ਪਰਿਵਾਰਾਂ ਵਿਚ ਪਰਤ ਗਏ। ਜਦੋਂ ਚਲੇ ਗਏ ਤਾਂ ਇਨ੍ਹਾਂ ਦੇ ਇਲਾਕੇ ਵਿਚ ਮਾਈ ਭਾਗੋ ਨਾਮ ਦੀ ਇਕ ਬੀਬੀ ਗੁਰੂ ਦੀ ਸਿੰਘਣੀ ਸੀ, ਉਸਨੇ ਸਾਰਿਆਂ ਨੂੰ ਲਾਹਨਤਾਂ ਪਾਈਆਂ ਤੇ ਕਿਹਾ ਕਿ ਤੁਸੀਂ ਚੂੜੀਆਂ ਪਾਲਵੇ, ਅਸੀਂ ਬੀਬੀਆਂ ਸਿੰਘਣੀਆਂ ਯੁਧ ਵਿਚ ਗੁਰੂ ਜੀ ਦਾ ਸਾਥ ਦੇਵਾਂਗੀਆਂ।

ਇਧਰ ਇਹ ਚਾਲੀ ਸਿੱਖ ਗੁਰੂ ਜੀ ਨੂੰ ਪਿਠ ਦੇ ਕੇ ਚਲੇ ਗਏ ਅਤੇ ਉਧਰ ਅਨੰਦਪੁਰ ਸਾਹਿਬ ਵਿਚ ਜਿਉਂ ਹੀ ਦਸ਼ਮੇਸ਼ ਪਿਤਾ ਜੀ ਨੇ ਕਿਲਾ ਖਾਲੀ ਕੀਤਾ ਤਾਂ ਦੁਸ਼ਮਣ ਫੌਜਾਂ ਨੇ ਸ਼ਾਤਮਈ ਢੰਗ ਨਾਲ ਤੁਰੇ ਜਾਂਦੇ ਕਾਫਲੇ ਤੇ ਰਾਤ ਦੇ ਹਨ੍ਹੇਰੇ ਵਿਚ ਹਮਲਾ ਕਰ ਦਿਤਾ ਅਤੇ ਸਾਰੇ ਵਾਅਦੇ ਤੇ ਸਾਰੀਆਂ ਕਸਮਾਂ ਤੋੜ ਕੇ ਆਪਣੀ ਬੇਵਫਾਈ ਤੇ ਬੇਹਿਆਈ ਦਾ ਸਬੂਤ ਦਿੱਤਾ। ਸਰਸਾ ਦੇ ਕੰਢੇ ਤੇ ਘਸਾਨ ਯੁਧ ਹੋਇਆ ਜਿਸ ਵਿਚ ਅਨੇਕਾਂ ਸਿੰਘ ਸ਼ਹੀਦ ਹੋਏ ਅਤੇ ਗੁਰੂ ਮਹਾਰਾਜ਼ ਦਾ ਪਰਿਵਾਰ ਖੇਤੂ ਖੇਤੂ ਹੋ ਗਿਆ। ਇਸ ਅਸਥਾਨ ਤੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸੁਸ਼ੋਭਿਤ ਹੈ ਜੋ ਕਿ ਸਦਾ ਲਈ ਗੁਰਸਿਖ ਸੰਗਤਾਂ ਨੂੰ ਇਸ ਇਤਿਹਾਸਕ ਘਟਨਾ ਦੀ ਯਾਦ ਤਾਜ਼ਾ ਕਰਵਾਉਂਦਾ ਰਹੇਗਾ। ਇਥੋਂ ਚਲਕੇ ਗੁਰੂ ਮਹਾਰਾਜ਼ ਜੀ ਚਮਕੇਰ ਸਾਹਿਬ ਦੀ ਕੱਢੀ ਗੜ੍ਹੀ ਵਿਚ ਗਏ ਜਿਥੇ ਕਿ ਵੱਡੇ ਸਾਹਿਬਜ਼ਾਦਿਆਂ ਨੇ ਅਲੋਕਿਕ ਸ਼ਹੀਦੀ ਪ੍ਰਾਪਤ ਕੀਤੀ ਅਤੇ ਕੇਵਲ ਪੰਝੀ ਸਿੰਘਾਂ ਨੇ ਜਾਲਮ ਫੌਜਾਂ ਦਾ

ਡੱਟ ਕੇ ਮੁਕਾਬਲਾ ਕੀਤਾ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਪੰਜਾਂ ਸਿੰਘਾਂ ਦਾ ਹੁਕਮ ਮੰਨ ਕੇ ਗੁਰੂ ਜੀ ਰਾਤ ਦੇ ਹਨ੍ਹੋਏ ਵਿਚ ਤਾੜੀ ਮਾਰਕੇ, ਸਭ ਨੂੰ ਲਲਕਾਰ ਕੇ ਬਾਹਰ ਆਏ ਤੇ ਉਚੀ ਆਵਾਜ਼ ਵਿਚ ਫੁਰਮਾਇਆ ਕਿ ‘ਪੀਰ-ਏ-ਹਿੰਦ ਰਾਫਤ’ ਕਿ ਹਿੰਦ ਦਾ ਪੀਰ ਜਾ ਰਿਹਾ ਹੈ, ਜਿਸ ਦੀ ਤਾਕਤ ਹੈ ਰੱਕ ਕੇ ਵਿਖਾਵੇ। ਇਥੋਂ ਮਹਾਰਾਜ਼ ਜੀ ਮਾਛੀਵਾੜਾ ਸਾਹਿਬ ਹੁੰਦੇ ਹੋਏ ਉਚ ਦਾ ਪੀਰ ਬਣ ਕੇ ਰਾਏ ਕਲੇ ਪਾਸ ਪਹੁੰਚੇ, ਜਿਸ ਨੇ ਗੁਰੂ ਮਹਾਰਾਜ਼ ਜੀ ਦੀ ਸੇਵਾ ਕੀਤੀ ਅਤੇ ਇਥੋਂ ਰਾਏ ਕੱਲ੍ਹੇ ਪਾਸ ਆਪ ਜੀ ਕਾਢੀ ਦਿਨ ਰਹੇ। ਇਥੇ ਹੀ ਰਾਏ ਕੱਲ੍ਹੇ ਦੇ ਸਿਪਾਹੀ ‘ਮਾਹੀ’ ਨੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਹਾਲ ਆਪ ਜੀ ਨੂੰ ਸੁਣਾਇਆ ਸੀ। ਗੁਰੂ ਮਹਾਰਾਜ਼ ਜੀ ਨੇ ਆਪਣੇ ਤੀਰ ਦੀ ਨੌਕ ਨਾਲ ਕਾਹੀ ਦੇ ਬੂਟੇ ਨੂੰ ਪੁਟ ਕੇ ਬਚਨ ਕੀਤਾ ਸੀ ਕਿ ‘ਹੁਣ ਮੁਗਲਾਂ ਦੀ ਜੜ੍ਹ ਪੁਟੀ ਗਈ ਹੈ।’

ਰਾਏ ਕੱਲ੍ਹੇ ਨੇ ਪੂਰੇ ਮਾਣ ਸਤਿਕਾਰ ਨਾਲ ਆਪ ਜੀ ਨੂੰ ਵਿਦਾ ਕੀਤਾ ਤੇ ਗੁਰੂ ਮਹਾਰਾਜ਼ ਜੀ ਦੀਆਂ ਅਸੀਸਾਂ ਤੋਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਉਥੋਂ ਆਪ ਬਿਖੜੇ ਰਸਤੇ ਪਾਰ ਕਰਦੇ ਹੋਏ ਖਿਦਰਾਣੇ ਦੀ ਢਾਬਾ, ਜਿਸ ਨੂੰ ਹੁਣ ਗੁਰਦੁਆਰਾ ਮੁਕਤਸਰ ਸਾਹਿਬ ਕਹਿੰਦੇ ਹਨ, ਉਥੋਂ ਪਹੁੰਚ ਕੇ ਆਪਣਾ ਕੈਪ ਲਾਇਆ। ਉਧਰ ਵਜੀਰਖਾਨ ਦੇ ਸੂਹੀਏ ਵੀ ਖਬਰ ਦੇ ਰਹੇ ਸਨ ਤੇ ਉਸ ਨੇ ਰਾਏ ਕੱਲ੍ਹੇ ਨੂੰ ਕਿਹਾ ਸੀ ਕਿ ਗੁਰੂ ਮਹਾਰਾਜ਼ ਜੀ ਤੇਰੇ ਕੋਲ ਠਹਿਰੇ ਹੋਏ ਹਨ, ਉਨ੍ਹਾਂ ਨੂੰ ਗ੍ਰਿਡਤਾਰ ਕਰਕੇ ਸਾਡੇ ਹਵਾਲੇ ਕਰ ਦਿਓ। ਰਾਏ ਕੱਲ੍ਹੇ ਨੇ ਉਸ ਨੂੰ ਮੂੰਹ ਤੌੜਵਾਂ ਜਵਾਬ ਦੇ ਕੇ ਸੁਨੇਹਾ ਭੇਜਿਆ ਸੀ ਕਿ ਵਜੀਰਖਾਨ! ਗੁਰੂ ਗੋਬਿੰਦ ਸਿੰਘ ਜੀ ਮੇਰੇ ਪੀਰ ਹਨ ਤੇ ਉਹ ਖੁਦ ਅੱਲਾ ਦੀ ਖਾਸ ਜਾਤ ਹਨ, ਉਹ ਇਸ ਵੇਲੇ ਮੇਰੇ ਮਹਿਮਾਨ ਹਨ, ਜੇਕਰ ਉਨ੍ਹਾਂ ਤੇ ਫੌਜਕਸ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੈਂ ਤੇ ਮੇਰੀ ਰਿਆਸਤ ਦੇ ਸਿਪਾਹੀ ਉਨ੍ਹਾਂ ਦੀ ਹਿਫਾਜ਼ਤ ਲਈ ਖੂਨ ਦਾ ਆਖਰੀ ਕਤਰਾ ਵਹਾ ਦਿਆਂਗੇ ਪਰੰਤੂ ਉਨ੍ਹਾਂ ਨੂੰ ਆਂਚ ਨਹੀਂ ਆਉਣ ਦਿਆਂਗੇ।

ਇਧਰ ਖਿਦਰਾਣੇ ਦੀ ਢਾਬ ਤੇ ਗੁਰੂ ਮਹਾਰਾਜ਼ ਜੀ ਕੈਪ ਕਰ ਰਹੇ ਹਨ ਉਧਰ ਵਜੀਰ ਖਾਨ ਦੀ ਫੌਜ ਵੀ ਪਿਛਾ ਕਰਦੀ ਹੋਈ ਦੋ ਤਿੰਨ ਮੀਲ ਦੀ ਵਿਥ ਤੇ ਪਹੁੰਚ ਗਈ। ਉਨ੍ਹਾਂ ਚਾਲੀ ਸਿੰਘਾਂ ਵਿਚੋਂ ਇਕ ਸਿੰਘ ਨੇ ਮਾਈ ਭਾਗੋ ਨੂੰ ਖਬਰ ਦਿਤੀ ਤੇ ਮਾਈ ਭਾਗੋ ਜੀ ਨੇ ਸਾਰੇ ਚਾਲੀ ਸਿੰਘਾਂ ਨੂੰ ਇਕਠਿਆਂ ਕਰਕੇ ਕਿਹਾ ਕਿ ਸਤਿਗੁਰੂ ਜੀ ਖਿਦਰਾਣੇ ਦੀ ਢਾਬ ਦੇ ਨੇੜੇ ਹਨ। ਹੁਣ ਤੁਹਾਡੇ ਵਿਚ ਇੰਨੀ ਹਿੰਮਤ ਨਹੀਂ ਰਹੀ ਕਿ ਤੁਸੀਂ ਗੁਰੂ ਮਹਾਰਾਜ਼ ਦੇ ਸਨਸੁਖ ਹੋ ਸਕੋ ਕਿਉਂਕਿ ਤੁਸੀਂ ਗੁਰੂ ਤੋਂ ਬੇਸੁਖ ਹੋ ਕੇ ਬੇਦਾਵਾ ਦੇ ਕੇ ਆ ਗਏ ਹੋ। ਪਰ ਹੁਣ ਸੁਨਿਹਰੀ ਮੌਕਾ ਸਾਨੂੰ ਮਿਲਿਆ ਹੈ। ਆਪਾਂ ਇਕੱਠੇ ਹੋ ਕੇ ਵਜੀਰਖਾਨ ਦੀ

ਚਲੀ ਆ ਰਹੀ ਫੌਜ ਨੂੰ ਪਿਛਾੜ ਕੇ ਗੁਰੂ ਮਹਾਰਾਜ਼ ਜੀ ਦੀ ਰੱਖਿਆ ਕਰੀਏ। ਫੇਰ ਕੀ ਸੀ ਮਾਈ ਭਾਗੋ ਨੇ ਚਾਲੀ ਸਿੰਘਾਂ ਭਾਈ ਮਹਾਂ ਸਿੰਘ ਦੀ ਅਗਵਾਈ ਵਿਚ ਜੰਗ ਦੀ ਵਿਉਂਤਬੰਦੀ ਕਰ ਲਈ ਅਤੇ ਖਿਦਰਾਣੇ ਦੀ ਢਾਬ ਦੇ ਦੁਜੇ ਪਾਸੇ ਬਹੁਤ ਸਾਰੀਆਂ ਚਾਦਰਾਂ ਤੰਬੂਆਂ ਦੀ ਸ਼ਕਲ ਵਿਚ ਤਾਣ ਦਿਤੀਆਂ ਜਿਸ ਨਾਲ ਇਹ ਪਤਾ ਲੱਗੇ ਕਿ ਗੁਰੂ ਮਹਾਰਾਜ਼ ਇਥੇ ਠਹਿਰੇ ਹੋਏ ਹਨ। ਜਦੋਂ ਵਜੀਰ ਖਾਨ ਦੀ ਫੌਜ ਨੇ ਤੰਬੂਆਂ ਵੱਲ ਨੂੰ ਰੁਖ ਕੀਤਾ ਤਾਂ ਚਾਲੀ ਸਿੰਘ ਭੁਖੇ ਸ਼ੇਰਾਂ ਵਾਂਗ ਦੁਸ਼ਮਣ ਤੇ ਟੁੱਟ ਪਏ ਤੇ ਐਸਾ ਯੁਧ ਕੀਤਾ ਕਿ ਵਜੀਰ ਖਾਨ ਦੇ ਬੇਅੰਤ ਸਿਪਾਹੀ ਮਾਰੇ ਗਏ ਅਤੇ ਤੰਬੂਆਂ ਵੱਲ ਦੇਖ ਕੇ ਡਰ ਗਏ ਕਿ ਪਤਾ ਨਹੀਂ ਇਥੇ ਕਿੰਨੀ ਕੁ ਗੁਰੂ ਦੀ ਫੌਜ ਹੈ। ਸਾਰੀ ਫੌਜ ਦਾ ਮੂੰਹ ਮੌੜ ਦਿਤਾ ਤੇ ਵਾਪਸ ਭਜਾ ਦਿੱਤੇ ਤੇ ਮੈਦਾਨ ਜਿਤ ਲਿਆ।

ਉਧਰ ਜਾਣੀ ਜਾਣ ਸਤਿਗੁਰੂ ਦਸਮੇਸ਼ ਪਿਤਾ ਜੀ ਜੋ ਇਹ ਨਜ਼ਾਰਾ ਤੱਕ ਰਹੇ ਸੀ, ਅਸ ਅਸ ਕਰ ਉਠੇ ਅਤੇ ਆਪ ਜੀ ਚਾਲੀ ਸਿੰਘਾਂ ਦੀ ਇਸ ਮਹਾਨ ਸ਼ਹਾਦਤ ਤੋਂ ਅਤਿਅੰਤ ਪ੍ਰਸੰਨ ਹੋਏ। ਦੇਖ ਰਹੇ ਸਨ ਕਿ ਸਾਰੇ ਸਿੰਘ ਸ਼ਹੀਦ ਹੋ ਚੁਕੇ ਹਨ। ਇਕੱਲੇ ਇਕੱਲੇ ਦੇ ਸੀਸ ਨੂੰ ਆਪਣੇ ਗੱਡੇ ਤੇ ਰੱਖ ਕੇ ਮੂੰਹ ਸਾਫ਼ ਕਰਕੇ ਵਰਦਾਨ ਦਿੰਦੇ ਜਾ ਰਹੇ ਹਨ - ਇਹ ਮੇਰਾ ਪੰਜ ਹਜ਼ਾਰੀ ਸਿੰਘ, ਇਹ ਦਸ ਹਜ਼ਾਰੀ ਹੈ ਤੇ ਇਹ ਵੀਹੇ ਹਜ਼ਾਰੀ ਹੈ ਆਦਿ। ਇਹ ਅਸੀਸਾਂ ਤੇ ਬਖਸ਼ਿਸ਼ਾਂ ਕਰਦੇ ਹੋਏ ਭਾਈ ਮਹਾਂ ਸਿੰਘ ਜੀ ਪਾਸ ਪਹੁੰਚਦੇ ਹਨ। ਸਤਿਗੁਰੂ ਜੀ ਨੇ ਮਹਾਂ ਸਿੰਘ ਦੇ ਸੀਸ ਨੂੰ ਆਪਣੀ ਗੱਦ ਵਿਚ ਲਿਆ, ਮੁਖੜਾ ਸਾਫ਼ ਕੀਤਾ ਤੇ ਦੇਖਿਆ ਕਿ ਇਸ ਦੀ ਸਾਸ ਚੱਲ ਰਹੀ ਹੈ। ਮਹਾਰਾਜ਼ ਜੀ ਨੇ ਮੂੰਹ ਵਿਚ ਪਾਣੀ ਪਾਇਆ ਤੇ ਉਸ ਨੇ ਨੇਤਰ ਖੋਲ੍ਹੇ। ਕੀ ਦੇਖਦਾ ਹੈ ਕਿ ਮੇਰੇ ਸਤਿਗੁਰੂ ਧੰਨ ਗੁਰੂ ਗੋਬਿੰਦ ਸਿੰਘ ਜੀ ਨੇ ਮੇਰਾ ਸੀਸ ਆਪਣੀ ਗੱਦੀ ਵਿਚ ਲਿਆ ਹੋਇਐ ਤੇ ਪਿਆਰ ਕਰ ਰਹੇ ਹਨ। ਭਾਈ ਮਹਾਂ ਸਿੰਘ ਦੇ ਨੇਤਰਾਂ ਵਿਚੋਂ ਜਲ ਦੀ ਨਦੀ ਛਮ ਛਮ ਵਹਿ ਰਹੀ ਹੈ ਤੇ ਮਾਨੋ ਪਛਤਾਵੇ ਦੇ ਅਥਰੂ ਹਨ ਤੇ ਗੁਰੂ ਮਹਾਰਾਜ਼ ਦੇ ਆਖਰੀ ਸਮੇਂ ਦਰਸ਼ਨ ਕਰਨ ਤੇ ਪ੍ਰਸੰਨਤਾ ਦੇ ਹੰਝੂ ਵੀ ਹਨ। ਗੁਰੂ ਮਹਾਰਾਜ਼ ਜੀ ਨੇ ਬਚਨ ਕੀਤਾ ਤੇ ਕਿਹਾ, “ਮਹਾਂ ਸਿੰਘ! ਅਸੀਂ ਤੁਹਾਂ ਬਹੁਤ ਪ੍ਰਸੰਨ ਹਾਂ, ਜੋ ਇਛਾ ਹੈ ਮੰਗ ਲਵੋ। ਗੁਰੂ ਨਾਨਕ ਸਾਹਿਬ ਦੇ ਘਰ ਤੋਂ ਜੋ ਚਾਹੀਦਾ ਹੈ ਦਿਵਾ ਦਿੰਦੇ ਹਾਂ।” ਮਹਾਂ ਸਿੰਘ ਨੇ ਦੋਵੇਂ ਹੱਥ ਜੋੜ ਕੇ ਬਸ ਇਹੋ ਅਰਜ ਕੀਤੀ, “ਸਚੇ ਪਾਤਸ਼ਾਹ! ਜੇ ਤਰ੍ਹਾਂ ਹੋ ਤਾਂ ਉਹ ਬੇਦਾਵਾ ਫਾੜ ਦਿਓ।” ਮਹਾਰਾਜ਼ ਜੀ ਕਹਿਣ ਲੱਗੇ, ਠੀਕ ਹੈ। ਉਨ੍ਹਾਂ ਨੇ ਆਪਣੇ ਕਮਰਕਸੇ ਵਿਚੋਂ ਉਹ ਕਾਗਜ਼ ਕੱਢਿਆ ਜੋ ਸੰਭਾਲ ਕੇ ਰੱਖਿਆ ਹੋਇਆ ਸੀ। ਗੁਰੂ ਮਹਾਰਾਜ਼ ਜੀ ਨੇ ਅਨੰਦਪੁਰ ਸਾਹਿਬ ਦਾ ਸਭ ਕੀਮਤੀ ਸਮਾਨ, ਇਥੋਂ ਤਕ ਕਿ ਲੱਖਾਂ ਮਣ ਲਿਟਰੇਚਰ ਵੀ ਸਰਸਾ

ਦੀ ਭੇਟ ਹੋ ਗਿਆ, ਪਰਵਾਰ ਵਿਛੜ ਗਿਆ, ਕੌਈ ਪਰਵਾਹ ਨਹੀਂ ਕੀਤੀ ਤੇ ਪਰਮੇਸ਼ਰ ਦਾ ਭਾਣਾ ਸਮਝ ਕੇ ਪਰਵਾਨ ਕੀਤਾ ਪਰੰਤੂ ਇਹ ਬੇਦਾਵੇ ਦਾ ਕਾਗਜ਼ ਸੰਭਾਲ ਕੇ ਰੱਖਿਆ ਹੋਇਐ ਕਿ ਮੇਰੇ ਪਿਆਰੇ ਸਿਖ ਮੇਰੇ ਕੋਲ ਵਾਪਸ ਆਉਣਗੇ ਤਾਂ ਮੈਂ ਇਹ ਨਿਸ਼ਾਨੀ ਸੰਭਾਲ ਕੇ ਰੱਖਾਂ। ਕੇਵਲ ਗੁਰੂ ਤੇ ਸਿਖ ਦੀ ਪ੍ਰੀਤ ਹੀ ਐਸੀ ਹੈ ਜੋ ਅੰਤ ਸਮੇਂ ਨਿਭਦੀ ਹੈ।

ਗੁਰੂ ਆਪਣੇ ਸਿਖ ਦੀ
ਉਡੀਕ ਵਿਚ ਰਹਿੰਦਾ ਹੈ
ਕਿ ਮੈਥਾਂ ਭੁਲਿਆ
ਭਟਕਿਆ ਹੋਇਆ ਕਦੋਂ
ਮੇਰੀ ਸ਼ਰਨ ਵਿਚ ਆਵੇ
ਤਾਂ ਮੈਂ ਉਸ ਦੇ ਪਹਿਲੇ
ਅੰਗੁਣ ਬਖਸ਼ ਕੇ ਜੀਵਨ
ਦਾਨ ਦੇ ਕੇ ਆਪਣੇ
ਵਿਚ ਲੀਨ ਕਰ ਲਵਾਂ।
ਗੁਰੂ ਮਹਾਰਾਜ਼ ਨੇ ਕਾਗਜ਼
ਕੁੱਢ ਕੇ ਭਾਈ ਮਹਾਂ ਸਿੰਘ
ਦੇ ਸਾਮੁਣੇ ਫਾੜ ਦਿੱਤਾ
ਤੇ ਨਾਲ ਹੀ ਬਚਨ
ਕੀਤਾ ਕਿ ਮਹਾਂ ਸਿੰਘਾਂ!

ਤੁੰ ਮਾਝੇ ਤੇ ਮਾਲਵੇ ਦੀ ਸਿੱਖੀ ਰੱਖ ਲਈ ਹੈ, ਤੁੰ ਧੰਨ
ਹੈਂ ਤੇ ਇਹ ਚਾਲੀ ਸਿੰਘਾਂ ਦੀ ਕੁਰਬਾਨੀ ਵੀ ਧੰਨ ਹੈ।
ਮੇਰੀਆਂ ਤੁਹਾਡੇ ਤੇ ਖੁਸ਼ੀਆਂ ਹਨ, ਤੁਸੀਂ ਗੁਰੂ ਦੀ
ਦਰਗਾਹ ਵਿਚ ਬਾਂ ਪ੍ਰਾਪਤ ਕਰ ਲਈ ਹੈ।”

ਦਸ਼ਮੇਸ਼ ਪਿਤਾ ਜੀ, ਭਾਈ ਮਹਾਂ ਸਿੰਘ ਜੀ ਦੇ ਸਾਮੁਣੇ ਬੇਦਾਵਾ ਫਾੜਦੇ ਹੋਏ।

(ਪੰਨਾ 9 ਦੀ ਛਿਗੀ) ਪ੍ਰੇਰਨਾ ਦਿੰਦੀ ਰਹੇਗੀ ਕਿ ਗੁਰੂ ਸਦਾ ਹੀ ਦਇਆਲੂ

ਵਿਚ ਆਪ ਜੀ ਨੇ ਪੜ੍ਹਿਆ ਤੇ ਜਾਣਿਆ ਹੈ ਕਿ ਕਿਵੇਂ ਭਾਈ ਲਹਿਣਾ ਜੀ, ਦੇਵੀ ਨੂੰ ਮੰਨਣ ਵਾਲੇ, ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿਚ ਆਈ ਅਤੇ ਪੂਰੇ ਦਿਲ ਨਾਲ ਸਿੱਖੀ ਕਮਾਈ ਅਤੇ ਐਡੀ ਉਚੀ ਪਦਵੀ ਪ੍ਰਾਪਤ ਕਰ ਲਈ ਕਿ ਆਪ ਹੀ ਗੁਰੂ ਨਾਨਕ ਪਾਤਸ਼ਾਹ ਹੋ ਗਏ। ਇਹ ਬੜਾ ਹੀ ਉਤਸ਼ਾਹ ਭਰਪੂਰ ਰੁਹਾਨੀ ਰਮਜ਼ ਵਾਲਾ ਪ੍ਰਸੰਗ ਹੈ। ਮਹਾਂਪੁਰਸ਼ਾਂ ਦਾ ਆਦੇਸ਼ ਸੀ ਕਿ ਭਾਈ ਸਾਹਿਬ ਵੀਰ ਸਿੰਘ ਜੀ ਦੀ ਰਚਨਾ ‘ਸੁੰਦਰੀ’ ਨੂੰ ਕਿਸ਼ਤਾਂ ਵਿਚ ਛਾਪਣ ਉਪਰੰਤ ‘ਬਾਬਾ ਨੌਧ ਸਿੰਘ’ ਦਾ ਆਦਰਸ਼ਕ ਜੀਵਨ ਪਾਠਕਾਂ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਹੀ ‘ਬਾਬਾ ਨੌਧ ਸਿੰਘ’ ਦੀ ਪਹਿਲੀ ਕਿਸ਼ਤ ਹਾਜ਼ਰ ਹੈ। ਆਪ ਜੀ ਵੇਖੋਗੇ ਕਿ ਬਾਬਾ ਨੌਧ ਸਿੰਘ ਅਤੇ ਰਤਵਾੜਾ ਸਾਹਿਬ ਦੇ ਮਹਾਂਪੁਰਸ਼ਾਂ ਦੇ ਜੀਵਨ

ਪੀਰ ਮੁਰੀਦਾ ਪਿਰਹੜੀ ਓਹੁ ਨਿਭਹੈ ਨਾਲੇ॥

ਭਾਈ ਗੁਰਦਾਸ ਜੀ ਦੀ ਵਾਰ 27/4

ਇਹ ਇਤਿਹਾਸਕ ਘਟਨਾ 20 ਦਸੰਬਰ 1705 ਦੀ ਹੈ ਜਿਸ ਦਿਨ ਚਾਲੀ ਸਿੰਘਾਂ ਨੇ ਇਹ ਲਾਸਾਨੀ ਕੁਰਬਾਨੀ ਦੇ ਕੇ ਆਪਣੇ ਆਪ ਨੂੰ ਗੁਰੂ ਮਹਾਰਾਜ਼ ਜੀ ਪਾਸੋਂ ‘ਚਾਲੀ ਮੁਕਤੇ’ ਦਾ ਵਰਦਾਨ ਪ੍ਰਾਪਤ ਕੀਤਾ ਸੀ। ਇਨ੍ਹਾਂ ਦੀ

ਪਿਆਰੀ ਯਾਦ ਵਿਚ
ਗੁਰਦੁਆਰਾ ਮੁਕਤਸਰ
ਸਾਹਿਬ ਸੁਸ਼ੋਭਿਤ ਹੈ
ਜਿਥੇ ਤਿੰਨ ਦਿਨ ਦਾ
ਜੋੜ ਮੇਲਾ ਲਗਦਾ ਹੈ
ਅਤੇ ਸਰੋਵਰ ਵਿਚ
ਸੰਗਤਾਂ ਸੰਗਰਾਂਦ ਵਾਲੇ
ਦਿਨ ਇਸ਼ਨਾਨ ਕਰਕੇ,
ਇਹ ਮਹਿਸੂਸ ਕਰਦੀਆਂ
ਹਨ ਕਿ ਜਿਵੇਂ ਗੁਰੂ
ਦਸ਼ਮੇਸ਼ ਪਿਤਾ ਜੀ ਨੇ
ਚਾਲੀ ਸਿੰਘਾਂ ਨੂੰ
ਵਰਦਾਨ ਦਿਤਾ ਸੀ
ਐਸਾ ਹੀ ਵਰਦਾਨ ਇਸ
ਪਵਿੱਤਰ ਜਲ ਨੂੰ ਵੀ ਹੈ

ਜਿਸ ਵਿਚ ਇਸ਼ਨਾਨ ਕਰਕੇ ਗੁਰਸਿੰਘਾਂ ਨੂੰ ਗੁਰੂ ਉਤੇ
ਆਪਣਾ ਤਨ, ਮਨ, ਧਨ ਵਾਰ ਕੇ ਜੀਵਨ ਮੁਕਤ ਹੋਣ
ਦੀ ਪ੍ਰੇਰਨਾ ਮਿਲਦੀ ਹੈ।

ਚਾਲੀ ਮੁਕਤਿਆਂ ਦੀ ਕੁਰਬਾਨੀ ਦੀ ਇਹ ਮਹਾਨ
ਦਾਸਤਾਨ ਸਦਾ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ
ਲੁਝ ਲਿਖੁਲਿਆਂ ਉਥੀਆਂ ਬਖੈਸ਼ਾਂ ਬਿਨੈਕੁਹਾਮੈਲਾਂ ਜ਼ਿਲ੍ਹੇ
ਖੇਡਾਂ ਸ਼ਿਖਾਂ ਸ਼ਿਖਾਂ ਬਾਬੀਆਂ ਬਾਬੀਆਂ ਹੈਂ। ਨਾਮ ਸਿਮਰਨ ਦੀਆਂ
ਅਵਚੁਨ੍ਹਾਂ ਸ਼ਿਖਾਂ ਬਾਬੀਆਂ ਬਾਬੀਆਂ ਕੁਲ ਸ਼ਿਖਾਂ ਹੈਂ।
ਭਾਈਤਿਗੁਜੁਲੀ ਕਲਾਈਗੁਜੁਲੀ ਯੋਗੀਅਤੀਗੁਜੁਲੀ ਕੁਲ ਭਾਈਆਂ
ਵਿਚ ਆਜ਼ਾਦੀ ਦੀ ਲੜਾਈ ਲਈ ਕੀਤੀਆਂ ਕੁਰਬਾਨੀਆਂ
ਦਾ ਦਿਲ-ਕੰਬਾਉ ਵਰਣਨਕੀਂਥੱਡਾ, ਲੁਝੀ ਗੁਚਚੀਸਦੇ ਲੋੜੀ
ਸਾਨੂੰ ‘ਅਨੰਦਮਈ ਜੀਵਨ ਜਾਚ’ ਸਿਖਾਉਂਦੇ ਹਨ। ‘ਮਾਘ’ ਦਾ
ਮਹੀਨਾ ਸਾਨੂੰ ਪ੍ਰਭੂ ਨਾਲ ਜੁੜਨ ਦਾ ਉਤਸ਼ਾਹ ਬਖਸ਼ਦਾ ਹੈ।
ਸੋਹਣੇ ਸਜੀਲੇ ਛੁੱਲਾਂ ਦਾ ਇਹ ਗੁਲਦਸਤਾ ਆਪ ਜੀ ਦੇ
ਜੀਵਨ ਵਿਚ ਖੁਸ਼ੀਆਂ ਤੇ ਉਤਸ਼ਾਹ ਭਰਨ ਲਈ ਹਾਜ਼ਰ ਹੈ।
ਆਪ ਜੀ ਖੁਸ਼ੀਆਂ ਮਾਣੋ ਅਤੇ ਹੋਰ ਸੰਗੀ ਸਾਬੀਆਂ ਨੂੰ ਪ੍ਰੇਰਤ
ਕਰਕੇ ਆਤਮ ਮਾਰਗ ਦਾ ਸਾਬੀ ਬਣਾਉ ਤਾਕਿ ਉਨ੍ਹਾਂ ਦਾ
ਜੀਵਨ ਵੀ ਪਿਆਰ ਤੇ ਉਤਸ਼ਾਹ ਭਰਪੂਰ ਹੋ ਜਾਵੇ।



ਅਬਿਨਾਸ਼ੀ ਜੋਤ

ਸੰਤ ਵਰਿਆਮ ਸਿੰਘ ਜੀ
ਬਾਨੀ ਵਿ. ਗੁ. ਕੁ. ਮਿਸ਼ਨ

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ-34)

ਇਕ ਦਿਨ ਗੁਰੂ ਨਾਨਕ ਪਾਤਿਸ਼ਾਹ ਭਾਈ ਕਮਲੀਏ ਨੂੰ ਕਹਿਣ ਲੱਗੇ, “ਭਾਈ ਕਮਲੀਆ! ਆਹ ਮੱਝਾਂ ਭੁੱਖੀਆਂ ਲਗਦੀਆਂ ਨੇ ਮੈਨੂੰ, ਤੂੰ ਘਾਹ ਨਹੀਂ ਪਾਇਆ ਅੱਜ ?”

ਕਹਿੰਦਾ, “ਪਾਤਿਸ਼ਾਹ! ਮੈਨੂੰ ਅੱਜ ਹੋਰ ਕੰਮ ਰਹੇ ਨੇ, ਮੈਂ ਅਜੇ ਪੱਠੇ ਲਿਆ ਨਹੀਂ ਸਕਿਆ।”

ਕਹਿੰਦੇ, “ਜਾਹ, ਘਾਹ ਲੈ ਕੇ ਆ।”

ਪੱਲੀ ਲੈ ਲਈ, ਬੁਰਪਾ ਲੈ ਲਿਆ, ਘਾਹ ਲੈਣ ਵਾਸਤੇ ਚਲ ਪੈਂਦੇ ਨੇ। ਜਿਧਰ ਘਾਹ ਵੱਡਾ ਵੱਡਾ ਹੈ, ਉਥੇ ਜਾ ਕੇ ਕੀ ਦੇਖਦੇ ਨੇ ਕਿ ਤਿੰਨ ਜੋਗੀ ਖੜ੍ਹੇ ਨੇ। ਬੜੇ ਹੀ ਅਲੌਕਿਕ ਉਨ੍ਹਾਂ ਦੇ ਚਿਹਰੇ ਮੌਹਰੇ ਨੇ।

ਉਨ੍ਹਾਂ ਨੇ ਇਸ ਨੂੰ ਪੁਛਿਆ, “ਪ੍ਰੇਮੀਆਂ! ਤੂੰ ਗੁਰੂ ਨਾਨਕ ਸਾਹਿਬ ਨੂੰ ਜਾਣਦਾ ਹੈ ?”

ਕਹਿੰਦਾ, “ਹਾਂ ਜੀ! ਮੈਂ ਤਾਂ ਉਨ੍ਹਾਂ ਦਾ ਸਿੱਖ ਹਾਂ, ਮੈਂ ਉਥੋਂ ਹੀ ਆਇਆ ਹਾਂ।”

ਕਹਿੰਦੇ, “ਸਾਡਾ ਸੁਨੇਹਾ ਦੇ ਦੇ ਗੁਰੂ ਨਾਨਕ ਪਾਤਿਸ਼ਾਹ ਨੂੰ।”

ਕਹਿੰਦਾ, “ਮਹਾਰਾਜ! ਮੇਰੀਆਂ ਮੱਝਾਂ ਬਹੁਤ ਭੁੱਖੀਆਂ ਨੇ। ਮੈਨੂੰ ਗੁਰੂ ਨਾਨਕ ਪਾਤਿਸ਼ਾਹ ਨੇ ਹੀ ਭੇਜਿਆ ਹੈ ਤੇ ਮੈਂ ਘਾਹ ਬੱਤ ਲੈਂਦਾ ਹਾਂ, ਪੰਡ ਲੈ ਜਾਵਾਂਗਾ, ਨਾਲ ਹੀ ਤੁਹਾਡਾ ਸੁਨੇਹਾ ਲੈ ਜਾਵਾਂਗਾ।”

ਕਹਿੰਦੇ, “ਨਾ! ਸਾਡਾ ਸੁਨੇਹਾ ਜ਼ਰੂਰੀ ਹੈ। ਲਿਆ ਘਾਹ ਨਾਲ ਅਸੀਂ ਤੇਰੀ ਪੰਡ ਭਰ ਦਿੰਦੇ ਹਾਂ।”

ਇਕ ਘਾਹ ਦਾ ਤਿਣਕਾ ਪੁੱਟ ਕੇ ਧਰਤੀ ਤੇ ਸੁੱਟ ਦਿੱਤਾ, ਬਹੁਤ ਵੱਡਾ ਢੇਰ ਲੱਗ ਗਿਆ।

ਕਹਿੰਦੇ, “ਲੈ! ਭਰ ਲੈ ਜਿੰਨਾ ਭਰਨਾ ਹੈ।”

ਘਾਹ ਦੀ ਪੰਡ ਭਰ ਲਈ। ਕਹਿੰਦਾ, “ਲਿਆਓ ਮਹਾਰਾਜ ਸੁਨੇਹਾ।” ਸੁਆਹ ਦੀ ਚੁਟਕੀ ਉਸ ਦੇ ਹੱਥ ਵਿਚ ਫੜਾ ਦਿੱਤੀ। ਵਾਪਸ ਆ ਗਿਆ। ਗੁਰੂ ਨਾਨਕ ਪਾਤਿਸ਼ਾਹ ਉਥੇ ਹੀ ਬੈਠੇ ਨੇ।

ਕਹਿੰਦੇ, “ਕਮਲੀਆ! ਬਹੁਤ ਛੇਤੀ ਆ ਗਿਆ ਤੂੰ ਤਾਂ। ਆਹ ਘਾਹ ਕੱਟਿਆ ਕਟਾਇਆ ਤਾਂ ਨਹੀਂ ਚੁਕ ਲਿਆਇਆ ਕਿਸੇ ਦਾ ?”

ਕਹਿਣ ਲੱਗਿਆ, “ਨਹੀਂ ਮਹਾਰਾਜ! ਮੈਂ ਤਾਂ ਹੈਰਾਨ ਹਾਂ।” ਕਹਿੰਦੇ, “ਕੀ ਗੱਲ ?”

ਕਹਿੰਦਾ, “ਮੈਨੂੰ ਜੰਗਲ ਵਿਚ ਤਿੰਨ ਜੋਗੀ ਮਿਲੇ। ਬੜੇ ਹੀ ਸੁਹਾਵਣੇ ਉਨ੍ਹਾਂ ਦੇ ਚਿਹਰੇ, ਤੇ ਮਹਾਰਾਜ! ਮੈਨੂੰ ਕਹਿਣ ਲੱਗੇ ਕਿ ਤੂੰ ਗੁਰੂ ਨਾਨਕ ਸਾਹਿਬ ਨੂੰ ਜਾਣਦਾ ਹੈ। ਮੈਂ ਕਿਹਾ ਕਿ ਮੈਂ ਤਾਂ ਉਨ੍ਹਾਂ ਦਾ ਹੀ ਭੇਜਿਆ ਆਇਆ ਹਾਂ। ਕਹਿੰਦੇ ਫੇਰ ਸਾਡਾ ਸੁਨੇਹਾ ਲੈ ਜਾ, ਤੇ ਮੈਂ ਕਿਹਾ ਕਿ ਮੈਂ ਘਾਹ ਲੈ ਕੇ ਜਾਉਂਗਾ। ਮਹਾਰਾਜ! ਉਨ੍ਹਾਂ ਨੇ ਇਕ ਤਿੜ੍ਹ (ਘਾਹ ਦਾ ਤਿਣਕਾ) ਪੁੱਟ ਕੇ ਰੱਖ ਦਿੱਤਾ ਤੇ ਉਥੇ ਢੇਰ ਲੱਗ ਗਿਆ, ਮੇਰੀ ਪੰਡ ਭਰ ਗਈ ਸਾਰੀ, ਤਾਂ ਹੀ ਮੈਂ ਅੱਜ ਐਡੀ ਪੰਡ ਛੇਤੀ ਦੇ ਕੇ ਲੈ ਆਇਆ।”

ਮਹਾਰਾਜ ਜੀ ਕਹਿੰਦੇ, “ਲਿਆ ਭਾਈ! ਸੁਨੇਹਾ।”

ਕਹਿੰਦਾ, “ਸੱਚੇ ਪਾਤਿਸ਼ਾਹ! ਆਹ ਪੁੜੀ ਵਿਚ ਹੈ, ਪਤਾ ਨਹੀਂ ਕੀ ਬੰਨਿਆ ਹੋਇਆ ਹੈ। ਉਸ ਨੇ ਪੁੜੀ ਦੇ ਦਿੱਤੀ। ਗੁਰੂ ਨਾਨਕ ਪਾਤਿਸ਼ਾਹ ਨੇ ਪੁੜੀ ਥੋੜ੍ਹੀ ਕੋਈ ਤੇ ਚੁਪ ਹੋ ਗਏ। ਆਪ ਹੈਰਾਨ ਹੁੰਦਾ ਹੈ ਤੇ ਭਾਈ ਸਧਾਰਨ ਵੀ ਆ ਗਿਆ ਕਿ ਕੀ ਸੁਨੇਹਾ ਦਿੱਤਾ ਹੈ ਜੋਗੀਆਂ ਨੇ? ਭਾਈ ਧੀਰੂ ਵੀ ਆ ਗਿਆ, ਬਾਬਾ ਬੁਢਾ ਜੀ ਵੀ ਆ ਗਏ, ਹੋਰ ਵੀ ਆ ਗਏ ਕਿ ਜੋਗੀਆਂ ਨੇ ਕੋਈ ਸੁਨੇਹਾ ਦਿੱਤਾ ਹੈ ਗੁਰੂ ਨਾਨਕ ਪਾਤਿਸ਼ਾਹ ਨੂੰ।

ਕਹਿੰਦੇ, “ਪਾਤਿਸ਼ਾਹ! ਸਾਨੂੰ ਵੀ ਕੁਝ ਪਤਾ ਲੱਗ ਸਕਦਾ ਹੈ ਕਿ ਕੀ ਸੁਨੇਹਾ ਦਿੱਤਾ ਹੈ?”

ਮਹਾਰਾਜ ਜੀ ਏਸ ਤਰ੍ਹਾਂ ਫੁਰਮਾਨ ਕਰਦੇ ਨੇ -

ਧਾਰਨਾ - ਸਚਖੰਡ ਤੋਂ ਸੁਨੇਹਾ ਆ ਗਿਆ,
ਲਿਖਿਆ ਨਾ ਲੇਖ ਮਿਟਣਾ -2, 2.
ਮੇਰੇ ਪਿਆਰੇ, ਲਿਖਿਆ ਨਾ ਲੇਖ ਮਿਟਣਾ -2, 2.
ਸਚਖੰਡ ਤੋਂ ਸੁਨੇਹਾ ਆ ਗਿਆ,.....-2.

ਮਹਾਰਾਜ ਜੀ ਕਹਿੰਦੇ, “ਬੁਢਾ ਜੀ! ਇਹ ਤਿੰਨੇ ਦੇਵਤੇ ਬ੍ਰਹਮਾ, ਵਿਸ਼ਨੂੰ ਤੇ ਮਹੇਸੂ, ਨਿਰਕਾਰ ਜੀ ਦਾ ਸੁਨੇਹਾ ਲੈ ਕੇ ਆਏ ਨੇ ਤੇ ਹੁਣ ਸਾਡੇ ਚੱਲਣ ਦੀ ਤਿਆਰੀ ਕਰੋ।”

ਲਿਖਿਆ ਲੇਖ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ॥

ਪੰਨਾ - 582

ਕਹਿੰਦੇ, ਉਤੋਂ ਸੱਦਾ ਆ ਗਿਆ ਸਾਨੂੰ -

ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ॥

ਪੰਨਾ - 582

ਐਨੀ ਗੱਲ ਸੁਣਦੇਸਾਰ ਕਹਿੰਦੇ, ਚੰਗੇ ਭਲੇ, ਗੱਲ ਕਰਦੇ, ਕੋਈ ਬਿਮਾਰੀ ਨਹੀਂ ਹੈ; ਅਚਾਨਕ ਹੀ? ਇਹ ਸਾਰਾ ਕੌਤਕ ਇਸੇ ਵਾਸਤੇ ਕਰ ਰਹੇ ਸੀ ਗੁਰੂ ਅੰਗਦ ਸਾਹਿਬ ਨੂੰ ਆਪਣੇ ਥਾਂ ਬਿਠਾਉਣ ਦਾ ਕਿ ਤਿਆਰੀਆਂ ਖਿੱਚ ਲਈਆਂ? ਉਸ ਵੇਲੇ ਬਾਰ ਬਾਰ, ਬਾਰ ਬਾਰ ਬੇਨਤੀਆਂ ਕਰਦੇ ਨੇ ਕਿ ਸੱਚੇ ਪਾਤਿਸ਼ਾਹ! ਤੁਸੀਂ ਤਾਂ ਸਮਰੱਥ ਹੋ, ਸਰੀਰ ਤੁਹਾਡਾ ਤਕੜਾ ਹੈ, ਤੁਸੀਂ ਨਾ ਜਾਓ।

ਮਹਾਰਾਜ ਜੀ ਕਹਿੰਦੇ, “ਜਦੋਂ ਤੋਂ ਸੰਸਾਰ ਬਣਿਆ ਹੈ, ਉਦੋਂ ਤੋਂ ਪਾਰਬ੍ਰਹਮ ਦੀ ਜੋ ਲੀਲਾ ਹੈ ਉਸ ਨੂੰ ਸਮਝੋ।”

ਧਰਨਾ - ਇਥੇ ਬੈਠ ਨਾ ਕਿਸੇ ਨੇ ਰਹਿਣਾ,
ਜੱਗ ਮੇਲਾ ਚੰਦ ਰੋਜ਼ ਦਾ -2, 2.
ਮੇਰੇ ਪਿਆਰੇ, ਜੱਗ ਮੇਲਾ ਚੰਦ ਰੋਜ਼ ਦਾ -2, 2.
ਇਥੇ ਬੈਠ ਨਾ ਕਿਸੇ ਨੇ ਰਹਿਣਾ,..... -2.

ਏਕ ਸ਼ਿਵ ਭਏ ਏਕ ਗਏ, ਏਕ ਫੇਰ ਭਏ,
ਰਾਮ ਚੰਦ ਕਿਸ਼ਨ ਕੇ, ਅਵਤਾਰ ਭੀ ਅਨੇਕ ਹੈਂ॥
ਬ੍ਰਹਮਾ ਅਤੁ ਬਿਸ਼ਨ ਕੇਤੇ ਬੇਦ ਅੰਧੁ ਪੁਰਾਨ ਕੇਤੇ,
ਸਿੰਘੁਤਿ ਸਮੁਹਨ ਕੈ ਹੁਇ ਹੁਇ ਬਿਤਾਏ ਹੈਂ॥
ਮੌਨਦੀ ਮਦਾਰ ਕੇਤੇ, ਅਸੁਨੀ ਕੁਮਾਰ ਕੇਤੇ,
ਅੰਸਾ ਅਵਤਾਰ ਕੇਤੇ, ਕਾਲ ਬਸ ਭਏ ਹੈਂ॥
ਪੀਰ ਅੰਧ ਕਿਵਾਬੰਧ ਕੇਤੇ, ਗਨੇ ਨ ਪਰਤ ਏਤੇ,
ਤੁਮ ਹੀ ਤੇ ਹੁਇਕੈ, ਫੇਰੇ ਤੁਮ ਹੀ ਮਿਲਏ ਹੈਂ॥

ਅਕਾਲ ਉਸਤਤਿ

ਜੋਗੀ ਜਤੀ ਬ੍ਰਹਮਚਾਰੀ, ਬਛੇ ਬਛੇ ਛੜ੍ਹਧਾਰੀ,
ਛੜ੍ਹ ਹੀ ਕੀ ਛਾਇਆ, ਕਈ ਕੌਸ ਲੌਂ ਚਲਤ ਹੈਂ॥
ਬਛੇ ਬਛੇ ਰਾਜਨ ਤੇ ਦਾਬਤ ਫਿਰਤਿ ਦੇਸ,
ਬਛੇ ਬਛੇ ਭੁਪਨ ਕੈ ਦੁਪ ਕੌ ਦਲਤੁ ਹੈਂ॥
ਮਾਨ ਸੇ ਮਹੀਧ ਅੰਧ, ਦਿਲੀਪ ਕੈ ਸੇ ਛੜ੍ਹਧਾਰੀ,
ਬਛੇ ਅਭਿਮਾਨ ਭੁਜ ਦੰਡ ਕੌ ਕਰਤ ਹੈਂ॥
ਦਾਰਾ ਸੇ ਦਿਲੀਸਰ, ਦ੍ਰਜੋਧਨ ਸੇ ਮਾਨਯਾਰੀ,
ਭੋਗ ਭੋਗ ਤੁਮ, ਅੰਤ ਤੁਮ ਮੈ ਮਿਲਤ ਹੈਂ॥

ਕਬਿੱਤ (ਅਕਾਲ ਉਸਤਤਿ)

ਕਹਿੰਦੇ, “ਪਿਆਰਿਓ! ਇਹ ਬੈਠਣ ਦਾ ਥਾਉਂ ਨਹੀਂ ਹੈ।”
ਫਰੀਦਾ ਖਿੰਬੜਿ ਮੇਖਾ ਅਗਲੀਆ ਜਿੰਦ੍ਹ ਨ ਕਾਈ ਮੇਖ॥
ਵਾਗੀ ਆਪੋ ਆਪਣੀ ਚਲੇ ਮਸਾਇਕ ਸੇਖ॥

ਪੰਨਾ - 1380

ਸਾਰੇ ਬੇਨਤੀਆਂ ਕਰਦੇ ਨੇ ਕਿ ਪਾਤਿਸ਼ਾਹ! ਐਨੀ ਛੇਤੀ?

ਕਹਿੰਦੇ, “ਭਾਈ! ਜਾਣਾ ਹੀ ਪੈਂਦਾ ਹੈ, ਇਸ ਦਾ ਕੋਈ ਸਮਾਂ ਨਹੀਂ ਹੁੰਦਾ। ਇਹ ਤਾਂ ਫਲ ਸਭ ਨੂੰ ਖਾਣਾ ਹੀ ਪੈਣਾ ਹੈ। ਇਕਨਾਂ ਨੂੰ ਤਾਂ ਇਹ ਬਹੁਤ ਵਧੀਆ ਲਗਣਾ ਹੈ, ਇਕਨਾਂ ਨੂੰ ਕੌੜਾ ਲੱਗਣਾ ਹੈ। ਜਿਨ੍ਹਾਂ ਨੇ ਤਾਂ ਇਥੇ ਆ ਕੇ ਭਜਨ ਕਰ ਲਿਆ, ਸੇਵਾ ਕਰ ਲਈ -

ਵਿਚਿ ਦੁਨੀਆ ਸੇਵ ਕਮਾਈ॥
ਤਾ ਦਰਗਹ ਬੈਸਣੁ ਪਾਈ॥

ਪੰਨਾ - 26

ਉਹ ਤਾਂ ਖੁਸ਼ੀ ਨਾਲ ਜਾਂਦੇ ਨੇ -

ਕਹੁ ਨਾਨਕ ਬਾਹ ਲੁਭਾਈਐ॥

ਪੰਨਾ - 26

ਉਹ ਮੌਢੇ ਸੰਗੋੜ ਕੇ ਨਹੀਂ ਤੁਰਦੇ, ਅਰਾਮ ਨਾਲ ਤੁਰਦੇ ਨੇ ਜਿਵੇਂ ਆਪਣੇ ਇਥੇ ਫਿਰਦੇ ਨੇ। ਜਿਨ੍ਹਾਂ ਨੇ ਇਥੇ ਆ ਕੇ ਬੰਦਰੀ ਦੀ ਥਾਂ ਨਿੰਦਿਆ ਕਰੀ, ਚੁਗਲੀਆਂ ਕਰੀਆਂ, ਈਰਖਾ ਕਰੀ, ਧੋਖੇ ਕਰੇ, ਉਨ੍ਹਾਂ ਨੂੰ ਉਥੇ ਮਾਰ ਪੈਂਦੀ ਹੈ ਬਹੁਤ। ਉਹ ਅੱਖੇ ਹੁੰਦੇ ਨੇ -

**ਕਬੀਰ ਸੰਤ ਮੂਏ ਕਿਆ ਰੋਈਏ ਜੋ ਅਪੁਨੇ ਗਿਰਿ ਜਾਇ॥
ਰੈਵਹੁ ਸਾਕਤ ਬਧਾਰੇ ਜੁ ਹਾਟੈ ਹਾਟ ਬਿਕਾਇ॥**

ਪੰਨਾ - 1365

ਕਹਿੰਦੇ ਜਿਸਨੇ ਜਾ ਕੇ ਕੁੱਤਾ ਬਿੱਲਾ ਬਣਨਾ ਹੈ, ਰੋਵੇ ਉਸ ਨੂੰ, ਮਾਨਸ ਜਨਮ ਖਾਬ ਕਰਕੇ ਚਲਿਆ ਗਿਆ ਕਿਉਂਕਿ ਕਾਲ ਦਾ ਕੋਈ ਪਤਾ ਨਹੀਂ ਹੈ। ਰੁਕਦਾ ਹੀ ਨਹੀਂ, ਵੱਡੇ ਵੱਡੇ ਵੀ ਜੋਰ ਲਾ ਕੇ ਬਹਿ ਗਏ।

ਵਿਆਸ ਜੀ ਕਾਰਕ ਪੁਰਸ ਨੇ। ਕਾਰਕ ਤੇ ਬ੍ਰਹਮਗਿਆਨੀ ਦਾ ਬਹੁਤ ਫਰਕ ਹੁੰਦਾ ਹੈ।

**ਬ੍ਰਹਮ ਗਿਆਨੀ ਕਉ ਥੋੜਾ ਮਹੇਸੂਰ॥
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੂਰ॥**

ਪੰਨਾ - 273

ਜਿਹੜਾ ਕਾਰਕ ਹੁੰਦਾ ਹੈ ਉਸ ਦੇ ਮਨ ਵਿਚ ਫੁਰਨਾ ਹੁੰਦਾ ਹੈ ਪਰਉਪਕਾਰ ਦਾ। ਗਿਆਨ ਤਾਂ ਉਸ ਨੂੰ ਹੁੰਦਾ ਹੈ ਪੂਰਾ, ਪਰ ਫੁਰਨਾ ਹੋਣ ਕਰਕੇ ਉਸ ਨੂੰ ਅਭੇਦ ਮੁਕਤੀ ਨਹੀਂ ਪ੍ਰਾਪਤ ਹੁੰਦੀ। ਹੋਰ ਮੁਕਤੀਆਂ ਦੂਸਰੀਆਂ ਪ੍ਰਾਪਤ ਹੋ ਜਾਂਦੀਆਂ ਨੇ - ਸਾਰੂਪ, ਸਾਲੋਕ, ਸਾਹਿਰਦ, ਪਰ ਅਭੇਦ ਮੁਕਤੀ ਨਹੀਂ ਪਾਪਤ ਹੁੰਦੀ। ਇਹ ਸਿਰਫ ਬ੍ਰਹਮਗਿਆਨੀ ਹੈ ਜਿਸ ਨੂੰ ਅਭੇਦ ਮੁਕਤੀ ਪ੍ਰਾਪਤ ਹੁੰਦੀ ਹੈ -

ਜਿਉ ਜਲ ਮਹਿ ਜਲੁ ਆਇ ਖਟਾਨਾ॥

ਤਿਉ ਜੋਤੀ ਸੰਗਿ ਜੋਤਿ ਸਮਾਨਾ॥

ਪੰਨਾ - 278

ਜਿਹੜੇ ਕਾਰਕ ਨੇ, ਜੇ ਫੁਰਨਾ ਰਹਿ ਜਾਵੇ ਉਨ੍ਹਾਂ ਦਾ, ਇਨ੍ਹਾਂ ਨੂੰ ਚਾਰ ਅਰਬ ਬੱਤੀ ਕਰੋੜ ਸਾਲ, ਵਾਰ ਵਾਰ ਸੰਸਾਰ ਵਿਚ ਆਉਣਾ ਪੈਂਦਾ ਹੈ। ਗਿਆਨ ਤਾਂ ਹੋ ਗਿਆ ਪੂਰਾ, ਪਰ ਫੁਰਨਾ ਨਾ ਮਰਨ ਕਰਕੇ ਉਨ੍ਹਾਂ ਨੂੰ ਵਾਰ ਵਾਰ ਆਉਣਾ ਪੈਂਦਾ ਹੈ। ਉਹ ਬ੍ਰਹਮਗਿਆਨੀ ਤੋਂ ਹੋਠਲੇ ਦਰਜੇ ਦੇ ਹੁੰਦੇ ਨੇ।

ਹਜ਼ਾਰ ਵਾਰੀ ਸਤਿਜੁਗ ਲੰਘ ਜਾਵੇ, ਹਜ਼ਾਰ ਵਾਰੀ ਤ੍ਰੇਤਾ, ਦੁਆਪਰ, ਕਲਜੁਗ ਲੰਘ ਜਾਵੇ ਤਾਂ ਇਕ ਕਲਪ ਹੋ ਜਾਇਆ ਕਰਦਾ ਹੈ। ਕੁਲ ਚੌਦਾਂ ਕਲਪ ਹੋਇਆ ਕਰਦੇ ਨੇ। ਸੋ ਐਨੀ ਉਮਰ ਹੋਇਆ ਕਰਦੀ ਹੈ ਕਾਰਕ ਦੀ - ਇਕ ਕਲਪ ਦੀ ਕਹਿੰਦੇ ਨੇ। ਬੜੀ ਵਾਰੀ ਦੁਨੀਆਂ ਰਚੀ ਹੈ, ਬੜੀ ਵਾਰੀ ਖਤਮ ਹੋਈ ਹੈ, ਬੜੀ ਵਾਰੀ ਕੋਈ ਹੋਰ ਹੀ ਤਰ੍ਹਾਂ ਦੀ ਦੁਨੀਆਂ ਸੀ। ਹੁਣ ਇਹੋ ਜਿਹੀ ਦੁਨੀਆਂ ਹੈ ਜਿਸ ਦੇ ਵਿਚੋਂ ਆਪਾਂ ਲੰਘ ਰਹੇ ਹਾਂ, ਤੇ ਇਕ ਦਿਨ

ਆਉਣਾ ਹੈ ਇਸ ਦਾ ਵੀ ਨਾਂ ਨਿਸ਼ਾਨ ਬਾਕੀ ਨਹੀਂ ਰਹਿਣਾ।

ਹਿਮਾਲੀਆ ਪਰਬਤ ਤੇ ਬਰਫਾਂ ਦੇ ਹੋਠੋਂ ਵੱਡੇ ਵੱਡੇ ਮੱਛਾਂ ਦੀਆਂ ਹੱਡੀਆਂ, ਪਿੰਜਰ ਨਿਕਲਦੇ ਨੇ। ਮੱਛ ਕਿਥੇ ਆ ਗਏ ਸਮੁੰਦਰ ਤੋਂ - ਹਿਮਾਲੀਆ ਪਰਬਤ ਤੇ? ਇਥੇ ਸਮੁੰਦਰ ਸੀ ਕਦੇ, ਇਥੇ ਅਬਾਦੀ ਸੀ। ਉਹ ਸਾਰੀ ਹੀ ਸਮੁੰਦਰ ਦੇ ਥੱਲੇ ਚਲੀ ਗਈ ਤੇ ਜਿਥੇ ਅਬਾਦੀ ਨਹੀਂ ਸੀ, ਪਾਣੀ ਸੀ, ਉਹ ਸਾਰਾ ਬਾਹਰ ਨਿਕਲ ਆਇਆ। ਵਾਹਿਗੁਰੂ ਜੀ ਦੀ ਇਸੇ ਤਰ੍ਹਾਂ ਕਿਰਿਆ ਚਲਦੀ ਰਹਿੰਦੀ ਹੈ।

ਜਲ ਤੇ ਬਲ ਕਰਿ ਬਲ ਤੇ ਕੂਆ ਕੂਪ ਤੇ ਮੇਰੁ ਕਰਾਵੈ॥
ਪੰਨਾ - 1252

ਵੇਦ ਵਿਆਸ ਜੀ ਦੇ ਮਨ ਵਿਚ ਆਇਆ ਕਿ ਆਪਣੇ ਨੌਕਰ ਨੂੰ ਜੇ ਮੈਂ ਵੱਡੀ ਉਮਰ ਦਿਵਾ ਦਿਆਂ ਤਾਂ ਇਹ ਮੇਰੇ ਨਾਲ ਹੀ ਰਿਹਾ ਕਰੇ। ਬ੍ਰਹਮਾ ਜੀ ਕੋਲ ਗਿਆ ਕਿ ਤੁਸੀਂ ਇਸ ਦੇ ਮੱਥੇ ਵਿਚ ਲਿਖ ਦਿਓ ਕਿ ਇਸ ਦੀ ਉਮਰ ਮੇਰੇ ਜਿੰਨੀ ਹੀ ਹੋ ਜਾਵੇ।

ਉਹ ਕਹਿੰਦੇ, “ਮੈਂ ਤਾਂ ਨਹੀਂ ਲਿਖਦਾ, ਸ਼ਿਵ ਜੀ ਨੂੰ ਪੁਛ ਲਓ ਕਿਉਂਕਿ ਕਾਲ ਉਨ੍ਹਾਂ ਦੇ ਅਧੀਨ ਹੈ।”

ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੂ॥
ਪੰਨਾ - 7

ਸ਼ਿਵ ਜੀ ਕੋਲ ਚਲੇ ਗਏ। ਉਹ ਕਹਿੰਦੇ, “ਮੈਂ ਤਾਂ ਲਿਖਦਾ ਨਹੀਂ, ਕਾਲ ਨੂੰ ਕਹਿ ਦਿੰਦੇ ਹਾਂ।”

ਕਾਲ ਕੋਲ ਚਲੇ ਗਏ। ਉਹ ਕਹਿੰਦੇ, “ਮੈਂ ਆਪਣੇ ਆਪ ਤਾਂ ਜਾਂਦਾ ਨਹੀਂ, ਮੈਨੂੰ ਤਾਂ ਚਿਤਰ ਗੁਪਤ ਕਹਿੰਦੇ ਨੇ, ਪਰਚਾ ਫੜਾਉਂਦੇ ਨੇ ਕਿ ਫਲਾਣੇ ਆਦਮੀ ਨੂੰ ਲੈ ਆ। ਕਿਸੇ ਨੂੰ ਮੈਂ ਸੱਪ ਤੋਂ ਡੰਗ ਮਰਵਾ ਦਿੰਦਾ ਹਾਂ, ਕਿਸੇ ਨੂੰ ਕੋਠੇ ਤੋਂ ਸੁੱਟ ਦਿੰਦਾ ਹਾਂ, ਕਿਸੇ ਦੀ ਦੁਰਘਟਨਾ ਕਰਵਾ ਦਿੰਦਾ ਹਾਂ। ਕੁਝ ਨਾ ਕੁਝ ਮੈਂ ਕਰਦਾ ਹੀ ਰਹਿੰਦਾ ਹਾਂ, ਆਪਣੇ ਜੁੰਮੇ ਮੈਂ ਨਹੀਂ ਲੈਂਦਾ, ਬਹਾਨਾ ਬਣਾਉਂਦਾ ਹਾਂ। ਤੁਸੀਂ ਮੌਤ ਨੂੰ ਪੁਛ ਲਓ।”

ਚਿੱਤਰ ਗੁਪਤਾਂ ਕੋਲ ਗਏ, ਉਹ ਕਹਿੰਦੇ ਕਿ ਠੀਕ ਹੈ ਹਿਸਾਬ ਕਿਤਾਬ ਕੱਢ ਕੇ ਦੇਖਦੇ ਹਾਂ। ਜਦੋਂ ਹਿਸਾਬ ਕਿਤਾਬ ਕੱਢਿਆ ਤਾਂ ਉਹ ਕਹਿੰਦੇ, “ਲਓ! ਹੁਣ ਸੁਣੋ ਤੁਸੀਂ। ਮੈਨੂੰ ਨਾ ਦੋਸ਼ ਦਿਓ। ਇਸ ਦਾ ਇਹ ਲਿਖਿਆ ਹੋਇਆ ਹੈ ਕਿ ਇਸ ਜੀਵ ਨੂੰ ਲੈ ਕੇ ਜਦੋਂ ਵਿਆਸ ਜੀ, ਬ੍ਰਹਮਾ ਜੀ ਕੋਲ ਜਾਣਗੇ, ਫੇਰ ਸ਼ਿਵ ਜੀ ਕੋਲ ਜਾਣਗੇ, ਫੇਰ ਵਿਸ਼ਨੂੰ ਜੀ ਕੋਲ ਜਾਣਗੇ, ਧਰਮਾਜ਼ ਕੋਲ ਜਾਣਗੇ ਤੇ ਜਦੋਂ ਕਾਲ ਸਮੇਤ ਇਹ ਪੰਜੇ ਤੇ ਛੇਵਾਂ ਵਿਆਸ ਜੀ ਤੇ ਸੱਤਵਾਂ ਇਹ ਨੌਕਰ ਇਥੇ ਮੈਨੂੰ ਪੁੱਛਣ ਆਉਣਗੇ, ਉਸ ਵੇਲੇ ਇਸ ਦੀ ਮੌਤ ਹੋ ਜਾਏਗੀ। ਕਾਰਨ ਤਾਂ ਤੁਸੀਂ ਬਣਾ ਦਿੱਤਾ ਇਸ ਦੀ ਮੌਤ ਦਾ।”

ਕਹਿੰਦੇ, “ਉਹ ਤਾਂ ਬਾਹਰ ਖੜਾ ਹੈ।”

ਕਹਿੰਦਾ, “ਫੇਰ ਦੇਖ ਲਓ ਜਾ ਕੇ।” ਜਦੋਂ ਬਾਹਰ ਗਏ ਤਾਂ ਮਰਿਆ ਪਿਆ।

ਸੋ ਮਹਾਰਾਜ ਜੀ ਕਹਿੰਦੇ ਰਹਿੰਦਾ ਨਹੀਂ ਹੈ ਤੇ ਇਸ ਦਾ ਕੋਈ ਪਤਾ ਨਹੀਂ ਕਿ ਕਿਹੜੇ ਵੇਲੇ ਇਹ ਚਲਿਆ ਜਾਵੇ -

ਧਾਰਨਾ - ਪੈਣਾ ਅਚਿੰਤਾ ਜਾਲ ਇਕ ਦਿਨ ਪੈ ਜਾਣਾ -2, 2.
ਪੈਣਾ ਅਚਿੰਤਾ ਜਾਲ, ਇਕ ਦਿਨ ਪੈ ਜਾਣਾ -2, 4.

ਮਛਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ॥
ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ॥

ਪੰਨਾ - 55

ਸੋ ਮਹਾਰਾਜ ਜੀ ਕਹਿੰਦੇ, ਉਮਰ ਦਾ ਨਹੀਂ ਭਾਈ ਪਤਾ ਹੁੰਦਾ, ਇਹ ਤਾਂ ਕਾਲ ਦਾ ਜਾਲ ਹੈ।

ਇਕ ਦਿਨ ਗੁਰੂ ਨਾਨਕ ਪਾਤਿਸ਼ਾਹ ਜੀ ਨੂੰ ਭਾਈ ਬਾਲਾ ਜੀ ਕਹਿਣ ਲਗੇ ਕਿ ਸੱਚੇ ਪਾਤਿਸ਼ਾਹ! ਜਦੋਂ ਆਪਾਂ ਸਮੇਰ ਪਰਬਤ ਤੇ ਗਏ ਸੀ ਤਾਂ ਉਥੇ ਇਕ ਬਚਨ ਤੁਸੀਂ ਕਰਿਆ ਸੀ ਕਿ ਸੰਤਾਂ ਦੇ ਉਤੇ ਕਾਲ ਦਾ ਜ਼ੋਰ ਚਲਿਆ ਨਹੀਂ ਕਰਦਾ। ਸੰਤ ਆਪ ਹੀ ਕਾਲ ਦੀ ਆਣ ਰੱਖ ਲੈਂਦੇ ਨੇ, ਉਨ੍ਹਾਂ ਤੇ ਜ਼ੋਰ ਨਹੀਂ ਕਾਲ ਦਾ ਚਲਦਾ। ਕਹਿੰਦੇ ਗੋਰਖ ਨੂੰ ਕਿਹਾ ਸੀ ਕਾਲ ਨੇ ਕਿ -

ਸਨ ਰੇ ਗੋਰਖ! ਉਠਤ ਮਾਰਹੁ ਬੈਠਤ ਮਾਰਹੁ
ਮਾਰਹੁ ਜਾਗਤ ਸੂਤਾ।
ਚਾਰ ਜੁਗ ਮਹਿ ਜਾਲ ਹਮਾਰਾ ਕਹਾ ਕਰੇਗੋ ਸੂਤਾ॥

ਮੈਨੂੰ ਤੁੰ ਉੱਦੀ ਸਮਝਦਾ ਹੈਂ, ਮੈਂ ਤਾਂ ਸਾਰੀ ਸਿਸ਼ਟੀ ਨੂੰ ਮਾਰ ਦਿੰਦਾ ਹਾਂ। ਜਾਗਦਿਆਂ ਨੂੰ ਵੀ ਮਾਰਦਾ ਹਾਂ, ਸੁੱਤਿਆਂ ਨੂੰ ਵੀ ਮਾਰ ਦਿੰਦਾ ਹਾਂ, ਉਠਦਿਆਂ ਨੂੰ ਮਾਰ ਦਿੰਦਾ ਹਾਂ, ਬੈਠਦਿਆਂ ਨੂੰ ਮਾਰਦਾ ਹਾਂ। ਚਾਰੇ ਜੁਗਾਂ ਚੇ ਮੇਰਾ ਜਾਲ ਫੈਲਾਇਆ ਹੋਇਆ ਹੈ; ਕੌਣ ਬਚ ਜਾਏਗਾ ਮੇਰੇ ਜਾਲ ਤੋਂ? ਗੋਰਖ ਕਹਿਣ ਲੱਗਿਆ ਕਿ -

ਸਨ ਰੇ ਕਾਲ! ਮੈਂ ਉਠਤ ਜਾਗੋਂ ਬੈਠਤ ਜਾਗੋਂ ਜਾਗੋਂ ਸੂਤਾ।
ਚਾਰ ਜੁਗਾਂ ਤੇ ਰਹੈ ਨਿਆਰਾ ਤਉ ਗੋਰਖ ਆਉਂਤੀਤਾ॥

ਮੈਨੂੰ ਤੁੰ ਕਿਵੇਂ ਮਾਰ ਲਏਗਾ? ਸੋ ਇਸ ਤਰ੍ਹਾਂ ਗੁਰੂ ਨਾਨਕ ਪਾਤਿਸ਼ਾਹ ਨੇ ਵੀ ਐਸੇ ਬਚਨ ਕਹਿ ਦਿੱਤੇ। ਕਾਲ ਨਾਰਾਜ਼ ਹੋ ਗਿਆ, ਉਦਾਸ ਹੋ ਗਿਆ।

ਕਹਿੰਦਾ, “ਮਹਾਰਾਜ! ਜੇ ਤੁਸੀਂ ਹੀ ਨਹੀਂ ਮੰਨੋਗੇ ਤਾਂ ਮੇਰਾ ਤਾਂ ਕੰਮ ਫੇਰ ਐਵੇਂ ਹੀ ਹੋਇਆ। ਐਡਾ ਬਦਨਾਮੀ ਦਾ ਕੰਮ ਅਕਾਲ ਪੁਰਖ ਨੇ ਮੇਰੇ ਜੁੰਮੇ ਸੌਂਪਿਆ ਹੋਇਆ ਹੈ, ਸਭ ਮੈਨੂੰ ਮਾੜਾ ਕਹਿੰਦੇ ਨੇ, ਕੋਈ ਨਹੀਂ ਮੇਰਾ ਆਦਰ ਕਰਦਾ।”

ਕੋਈ ਹੈ ਸੰਸਾਰ ਵਿਚ ਜਿਹੜਾ ਮੌਤ ਦਾ ਆਦਰ ਕਰੇ? ਸੰਤ ਕਰਦੇ ਨੇ, ਹੋਰ ਕੋਈ ਨਹੀਂ ਕਰਦਾ। ਉਹ ਕਿਉ

ਕਰਦੇ ਨੇ ਕਿਉਂਕਿ ਆਪਣੇ ਘਰ ਨੂੰ ਜਾਂਦੇ ਨੇ - ਖੱਟ ਕੇ, ਕਮਾਅ ਕੇ, ਸਭ ਕਝ ਕਰਕੇ ਆਪਣੇ ਨਿੱਜ ਘਰ ਵਿਚ ਜਾ ਕੇ ਰਹਿੰਦੇ ਨੇ ਕਿਉਂਕਿ ਉਨ੍ਹਾਂ ਨੇ ਆਪਣਾ ਨਿੱਜ ਘਰ ਬਣਾ ਲਿਆ ਹੁੰਦਾ ਹੈ-

ਨਾਨਕ ਬਧਾ ਘਰ ਤਹਾਂ ਜਿਬੈ ਮਿਰਭੁ ਨ ਜਨਮੁ ਜਗਾ॥
ਪੰਨਾ - 44

ਉਥੋਂ ਘਰ ਬਣਾ ਲਿਆ, ਜਿਬੈ ਫੇਰ ਮੌਤ ਮੁੜ ਕੇ ਪਹੁੰਚਦੀ ਹੀ ਨਹੀਂ ਹੈ।

ਗੁਰੂ ਨਾਨਕ ਪਾਤਿਸ਼ਾਹ ਕਹਿਣ ਲੱਗੇ, “ਚੰਗਾ! ਫੇਰ ਤੂੰ ਨਾਰਾਜ਼ ਨਾ ਹੋ, ਅਸੀਂ ਤੇਰੀ ਮਰਿਆਦਾ ਜ਼ਰੂਰ ਮੰਨਾਂਗੇ ਪਰ ਜਿਵੇਂ ਸੰਸਾਰ ਮੰਨਦਾ ਹੈ ਇਉਂ ਨਹੀਂ ਮੰਨਣੀ, ਅਸੀਂ ਆਪਣੇ ਹਿਸਾਬ ਨਾਲ ਮੰਨਾਂਗੇ ਪਰ ਮੰਨਾਂਗੇ ਜ਼ਰੂਰ!”

ਸੋ ਭਾਈ ਬਾਲਾ ਜੀ ਕਹਿੰਦੇ ਕਿ ਪਾਤਿਸ਼ਾਹ! ਹੁਣ ਤੁਸੀਂ ਐਨੀ ਛੇਤੀ ਨਾ ਕਰੋ ਕਿ ਦੇਖਦੇ ਦੇਖਦੇ ਹੀ ਤਿਆਰੀਆਂ ਕਰ ਲਈਆਂ ਤੇ ਆਪ ਦਾ ਹੀ ਐਸਾ ਫੁਰਮਾਨ ਹੈ -

ਧਰਨਾ - ਚਲਦਾ ਨਾ ਜੋਰ ਜੀ,
ਸੰਤਾਂ ਦੇ ਨਾਲ ਕਾਲ ਦਾ -2, 2.
ਸੰਤਾਂ ਦੇ ਨਾਲ ਕਾਲ ਦਾ -2, 2.
ਚਲਦਾ ਨਾ ਜੋਰ ਜੀ,..... -2.

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ॥
ਪ੍ਰਭ ਕੈ ਸਿਮਰਨਿ ਦੂਖ ਜਮੁ ਨਸੈ॥
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ॥ ਪੰਨਾ - 262

ਪ੍ਰਭ ਦਾ ਸਿਮਰਨ ਕਰਨ ਵਾਲਾ, ਜੇ ਕਾਲ ਆਵੇ ਤਾਂ ਉਸ ਨੂੰ ਕਹਿੰਦਾ ਹੈ ਕਿ ਠਹਿਰ ਜਾ, ਅਜੇ ਨਹੀਂ ਮੈਂ ਜਾਣਾ-

ਪ੍ਰਭ ਕੈ ਸਿਮਰਨਿ ਦੁਸਮਨੁ ਟਰੈ॥ ਪੰਨਾ - 262

ਗੁਰੂ ਦਸਵੇਂ ਪਾਤਿਸ਼ਾਹ ਮਹਾਰਾਜ - ਆਪ ਨੰਦੇੜ ਸਾਹਿਬ ਪਹੁੰਚੇ ਹੋਏ ਨੇ। ਦੁਪਹਿਰ ਦਾ ਪ੍ਰਸ਼ਾਦਾ ਛਕਣ ਤੋਂ ਬਾਅਦ ਆਪ ਬਿਰਾਜੇ ਹੋਏ ਨੇ ਤੇ ਆਪ ਦੇ ਕੰਨਾਂ ਵਿਚ ਇਕ ਅਵਾਜ਼ ਏਸ ਤਰ੍ਹਾਂ ਦੀ ਪੈਂਦੀ ਹੈ -

ਧਰਨਾ - ਜਿਹਦੇ ਦਰ ਤੇ ਝੂਲਦੇ ਹਾਥੀ,
ਜਿਹਦੇ ਦਰ ਤੇ,
ਜਿਹਦੇ ਦਰ ਤੇ ਝੂਲਦੇ ਹਾਥੀ,
ਲਦ ਗਏ ਨੇ ਰਾਵਣ ਵਰਗੇ, ਪਿਆਰਿੰਦ-2,2
ਜਿਹਦੇ ਦਰ ਤੇ ਝੂਲਦੇ ਹਾਥੀ,
ਜਿਹਦੇ ਦਰ ਤੇ -2, 2.

ਸਰਬ ਸੁਇਨ ਕੀ ਲੰਕਾ ਹੋਤੀ ਰਾਵਣ ਸੇ ਅਧਿਕਾਈ॥
ਕਹਾ ਭਇਓ ਦਰਿ ਬਾਧੇ ਹਾਥੀ ਖਿਨ ਮਹਿ ਭਈ ਪਰਾਈ॥ ਪੰਨਾ - 693

ਆਵਾਜ਼ ਸੁਣੀ। ਮਹਾਰਾਜ ਕਹਿੰਦੇ, “ਕੀ ਗੱਲ, ਏਸ ਤਰ੍ਹਾਂ ਦੇ ਸ਼ਬਦ ਪੜ੍ਹੇ ਜਾ ਰਹੇ ਨੇ?”

ਸਿੰਘ ਕਹਿੰਦਾ, “ਪਾਤਿਸ਼ਾਹ! ਭਾਈ ਦਯਾ ਸਿੰਘ ਜੀ ਪਿਆਨੇ ਕਰ ਗਏ, ਚੜ੍ਹਾਈ ਕਰ ਗਏ।”

ਮਹਾਰਾਜ ਜੀ ਕਹਿੰਦੇ, “ਬਿਨਾ ਮਿਲੇ ਹੀ ਚਲੇ ਗਏ? ਜਾਓ! ਉਨ੍ਹਾਂ ਨੂੰ ਕਹੋ ਸਾਨੂੰ ਮਿਲ ਕੇ ਜਾਣ।”

ਗੁਰਸਿਖ ਗਿਆ, ਜਾ ਕੇ ਉਸ ਨੇ ਚਰਨਾਂ ਵੱਲ ਖੜ੍ਹੇ ਹੋ ਕੇ ਆਵਾਜ਼ ਦਿਤੀ। ਭਾਈ ਦਯਾ ਸਿੰਘ ਜੀ ਵਾਹਿਗੁਰੂ ਵਾਹਿਗੁਰੂ ਕਰਦੇ ਉਠ ਕੇ ਬੈਠ ਗਏ। ਉਸ ਵੇਲੇ ਗੁਰਸਿਖ ਨੇ ਸੰਦੇਸ਼ਾ ਦਿੱਤਾ ਗੁਰੂ ਦਸ਼ਮੇਸ਼ ਪਿਤਾ ਦਾ। ਆਪ ਗੁਰੂ ਮਹਾਰਾਜ ਪਾਸ ਆ ਗਏ। ਆ ਕੇ ਚਰਨਾਂ ਤੇ ਸੀਸ ਨਿਵਾਇਆ, ਬਹੁਤ ਵੈਰਾਗ ਕਰਿਆ।

ਮਹਾਰਾਜ ਜੀ ਕਹਿੰਦੇ, “ਭਾਈ ਦਯਾ ਸਿੰਘ! ਇਕੋ ਜਿਹੀ ਉਮਰ, ਕਿੰਨਾ ਪਿਆਰ ਸੀ ਸਾਡੇ ਨਾਲ। ਪਹਿਲੀ ਆਵਾਜ਼ ਤੇ ਹੀ ਤੁਸੀਂ ਉਠ ਕੇ ਸੀਸ ਭੇਂਟ ਕੀਤਾ। ਜਿਥੇ ਵੀ ਆਪਾਂ ਰਹੇ, ਇਕੱਠੇ ਰਹੇ ਤੇ ਹੁਣ ਜਾਣ ਵੇਲੇ ਤੁਸੀਂ ਦੱਸਿਆ ਵੀ ਨਾ।”

ਭਾਈ ਸਾਹਿਬ ਕਹਿੰਦੇ, “ਮਹਾਰਾਜ! ਏਧਰ ਵੀ ਤੁਸੀਂ ਤੇ ਉਧਰ ਵੀ ਤੁਸੀਂ। ਤੁਹਾਡਾ ਹੁਕਮ ਹੀ ਐਨਾ ਜ਼ਰੂਰੀ ਆਗਿਆ ਸੀ।”

ਮਹਾਰਾਜ ਜੀ ਕਹਿੰਦੇ, “ਕਿਥੋਂ ਮੁੜੇ ਹੋ?”

ਕਹਿੰਦੇ, “ਪਾਤਿਸ਼ਾਹ! ਧਰਮਖੰਡ, ਗਿਆਨ ਖੰਡ, ਸਰਮ ਖੰਡ, ਕਰਮ ਖੰਡ ਲੰਘ ਕੇ ਜਦੋਂ ਮੈਂ ਸਚਖੰਡ ਦੀ ਡਿੱਤੀ ਤੋਂ ਲੰਘਣ ਲੱਗਿਆ, ਉਸ ਵੇਲੇ ਆਪ ਦਾ ਹੁਕਮ ਆਇਆ।”

ਮਹਾਰਾਜ ਜੀ ਕਹਿੰਦੇ, “ਠੀਕ ਹੈ! ਤੁਸੀਂ ਰਲੋ, ਅਸੀਂ ਵੀ ਤੁਹਾਡੇ ਪਿਛੇ ਹੀ ਆ ਜਾਣਾ ਹੈ। ਵੀਹ ਦਿਨਾਂ ਦਾ ਫਰਕ ਹੈ ਸਾਰਾ। ਸਾਡਾ ਸੁਨੇਹਾ ਦੇ ਦਿਓ ਜਿਹੜਾ ਮਾਛੀਵਾੜੇ ਤੋਂ ਅਸੀਂ ਨਿਰੰਕਾਰ ਨੂੰ ਭੇਜਿਆ ਸੀ - ‘ਮਿਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ।’

ਖੁਸ਼ੀਆਂ ਕੀਤੀਆਂ ਤੇ ਭਾਈ ਸਾਹਿਬ ਨੇ ਜਾ ਕੇ ਕੁਸ਼ਾ ਦਾ ਆਸਣ ਵਿਛਾਇਆ, ‘ਜਪੁਜੀ ਸਾਹਿਬ’ ਦਾ ਪਾਠ ਕਰਿਆ। ਉਸ ਤੋਂ ਬਾਅਦ ਚਾਦਰ ਉਤੇ ਲਈ, ਆਸਣ ਤੇ ਲੰਮੇ ਪੈ ਗਏ ਤੇ ਬੋੜੀ ਦੇਰ ਬਾਅਦ ਚੇਤਨ ਕਲਾ ਸਰੀਰ ਨੂੰ ਛੱਡ ਕੇ ਚਲੀ ਗਈ। ਸੋ ਗੁਰਮੁਖ ਤੇ ਕਾਲ ਹਾਵੀ ਨਹੀਂ ਹੋਇਆ ਕਰਦਾ।

ਧਰਨਾ - ਆਵੇ ਜਾਏ ਨਿਸੰਗ, ਗੁਰਮੁਖ ਪਿਆਰਾ -
ਗੁਰਮੁਖ ਪਿਆਰਾ -2, 4.

ਗੁਰਮੁਖ ਆਵੇ ਜਾਇ ਨਿਸੰਗ॥ ਪੰਨਾ - 932

ਸੋ ਸਰੀਰ ਛੱਡ ਦਿੱਤਾ। ਵੀਹ ਦਿਨਾਂ ਬਾਅਦ ਗੁਰੂ ਦਸ਼ਮੇਸ਼ ਪਿਤਾ ਏਸ ਸੰਸਾਰ ਤੋਂ ਚਲੇ ਗਏ। ਸੋ ਏਸ ਤਰ੍ਹਾਂ

ਕਾਲ ਦਾ ਜ਼ੋਰ ਤਾਂ ਨਹੀਂ ਚਲਦਾ, ਪਰ ਉਸ ਦੀ ਮਰਿਆਦਾ
ਨਿਭਾਉਣੀ ਪੈਂਦੀ ਹੈ।

ਸੋ ਗੁਰੂ ਨਾਨਕ ਪਾਤਸ਼ਾਹ ਨੇ ਸ੍ਰੀ ਚੰਦ ਜੀ ਨੂੰ ਨਾਲ
ਲਿਆ। ਅੱਠ ਵਿਘੇ ਦਾ ਇਕ ਖੇਤ ਸੀ, ਕਹਿੰਦੇ, “ਆਹ
ਸਾਫ਼ ਕਰ ਦਿਓ, ਇਥੇ ਸੰਗਤਾਂ ਆਉਣਗੀਆਂ, ਫਸਲ ਵੱਡ
ਲਓ ਏਸ ਦੀ।”

ਤਿਆਰੀ ਕਰ ਲਈ ਆਪ ਨੇ ਜਾਣ ਦੀ। ਉਸ ਵੇਲੇ
ਗੁਰੂ ਅੰਗਦ ਸਾਹਿਬ ਜੀ ਨੂੰ ਬੁਲਾ ਲਿਆ, ਬੇਅੰਤ ਇਕੱਠ
ਹੋ ਗਿਆ ਤੇ ਉਸ ਵੇਲੇ ਗੁਰਸਿਖਾਂ ਦੀ ਜੋ ਹਾਲਤ ਸੀ
ਸਾਧ ਸੰਗਤ ਜੀ! ਉਹ ਤਾਂ ਕਹਿਣ ਸੁਣਨ ਤੋਂ ਬਾਹਰ ਦੀ
ਹੈ ਤੇ ਬਾਰ ਬਾਰ ਬੇਨਤੀ ਕਰਦੇ ਨੇ ਕਿ ਪਾਤਸ਼ਾਹ! ਹੁਣ
ਤੁਸੀਂ ਜਾ ਰਹੇ ਹੋ, ਫੇਰ ਮੇਲ ਕਿਵੇਂ ਹੋਏਗਾ?

ਆਪ ਨੇ ਇਸ ਤਰ੍ਹਾਂ ਜਵਾਬ ਦਿੱਤਾ, ਪੜ੍ਹੋ ਪਿਆਰ ਨਾਲ
ਸਾਰੇ—

ਧਰਨਾ - ਕਦੇ ਹੋਣਗੇ ਸੰਜੋਗਾਂ ਨਾਲ ਮੇਲੇ,
ਨਦੀਆਂ ਤੋਂ ਵਹਿਣ ਵਿਛੜੇ -2, 2.
ਮੇਰੇ ਪਿਆਰੇ, ਨਦੀਆਂ ਤੋਂ ਵਹਿਣ ਵਿਛੜੇ -2, 2.
ਕਦੇ ਹੋਣਗੇ ਸੰਜੋਗਾਂ ਨਾਲ ਮੇਲੇ,..... -2.

ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ॥
ਜੁਗ ਜੁਗ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ॥
ਪੰਨਾ - 439

ਕਹਿਣ ਲੱਗੇ, “ਪ੍ਰੇਮੀਓ! ਆਹ ਸਰੀਰ ਜਿਸ ਤਰ੍ਹਾਂ
ਦਾ ਤੁਸੀਂ ਦੇਖਦੇ ਹੋ, ਇਸ ਦਾ ਨਹੀਂ ਮੇਲਾ ਹੋਇਆ
ਕਰਦਾ। ਇਹ ਮੇਲਾ ਤਾਂ ਕੁਦਰਤ ਨੇ ਦੁਬਾਰਾ ਬਣਾਇਆ
ਹੀ ਨਹੀਂ ਹੈ ਕਿਉਂਕਿ—

ਪਵਨੈ ਮਹਿ ਪਵਨੁ ਸਮਾਇਆ॥
ਜੋਤੀ ਮਹਿ ਜੋਤਿ ਗਲ ਜਾਇਆ॥
ਮਾਟੀ ਮਾਟੀ ਹੋਈ ਏਕ॥
ਰੋਵਨਹਰੇ ਕੀ ਕਵਨ ਟੇਕ॥
ਪੰਨਾ - 885

ਕਿਹੜੀ ਚੀਜ਼ ਨੂੰ ਰੱਦੇ ਹੋ? ਮਿੱਟੀ ਤਾਂ ਮਿੱਟੀ ਵਿਚ
ਰਲ ਗਈ, ਪਾਣੀ ਪਾਣੀ ਵਿਚ ਰਲ ਗਿਆ, ਅੱਗ ਅੱਗ
ਵਿਚ ਰਲ ਗਈ, ਹਵਾ ਹਵਾ ਵਿਚ ਰਲ ਗਈ, ਅਕਾਸ਼
ਪਹਿਲਾਂ ਰਲਿਆ ਹੋਇਆ ਹੀ ਸੀ।

ਕਉਨੁ ਮੂਆ ਰੇ ਕਉਨੁ ਮੂਆ॥
ਬਹਮ ਰਿਆਨੀ ਮਿਲਿ ਕਰਹੁ ਬੀਚਾਰਾ
ਇਹੁ ਤਉ ਚਲਭੁ ਭਇਆ॥
ਪੰਨਾ - 885

ਇਕ ਹਾਲਤ ਹੈ ਇਹ ਤਾਂ—

ਬਾਲ ਜੁਆਨੀ ਅਰੁ ਬਿਰਧਿ ਢੁਨਿ ਤੀਨਿ ਅਵਸਥਾ ਜਾਨਿ॥
ਪੰਨਾ - 1428

ਤਿੰਨ ਤਾਂ ਦਿਸਣ ਵਾਲੀਆਂ ਨੇ। ਚੌਥੀ ਹੈ ਕਿ
ਜਿਹੜੀਆਂ ਚੀਜ਼ਾਂ ਤੋਂ ਇਹ ਸਰੀਰ ਬਣ ਕੇ ਆਇਆ ਹੈ,

ਉਨ੍ਹਾਂ ਵਿਚ ਹੀ ਦੁਬਾਰਾ ਫੇਰ ਲੀਨ ਹੋ ਜਾਇਆ ਕਰਦਾ
ਹੈ। ਵਿਚਾਰ ਕਰੋ—

ਅਗਲੀ ਕਿਛੁ ਬਖਰਿ ਨ ਪਾਈ॥ ਪੰਨਾ - 885

ਕੀ ਪਤਾ ਹੈ ਕਿ ਰੂਹ ਕਿਥੇ ਜਾਂਦੀ ਹੈ, ਇਥੇ ਹੀ ਰੋਈ
ਜਾਂਦੇ ਹੋ।

ਰੋਵਨਹਾਰੁ ਭਿ ਉਠਿ ਸਿਧਾਈ॥ ਪੰਨਾ - 885

ਜਿਹੜਾ ਰੋਂਦਾ ਹੈ, ਉਹ ਵੀ ਉਠ ਕੇ ਚਲਿਆ ਜਾਏਗਾ—
ਭਰਮ ਮੋਹ ਕੇ ਬਾਂਧੇ ਬੰਧ॥ ਪੰਨਾ - 885

ਹੈ ਅਸਲ ਗੱਲ ਕੀ? ਇਕ ਤਾਂ ਭੁਲੇਖਾ ਬੜਾ ਪਿਆ
ਹੋਇਆ ਹੈ, ਆਪਣੇ ਆਪ ਨੂੰ ਸਰੀਰ ਸਮਝਣ ਤੋਂ ਹਟਦਾ
ਹੀ ਨਹੀਂ ਹੈ, ਕਿੰਨਾ ਹੀ ਸਮਝਾਈ ਜਾਓ। ਕਦੇ ਨਹੀਂ ਮੰਨਦਾ
ਕਿ ਮੈਂ ਸਰੀਰ ਵਿਚ ਰਹਿਣ ਵਾਲਾ ਹਾਂ। ਅੱਖਾਂ ਵਿਚੋਂ ਮੈਂ
ਦੇਖਦਾ ਹਾਂ, ਕੰਨਾਂ ਵਿਚੋਂ ਮੈਂ ਸੁਣਦਾ ਹਾਂ, ਹੱਥਾਂ ਨੂੰ ਸ਼ਕਤੀ
ਮੈਂ ਕੰਮ ਕਰਨ ਦੀ ਦਿੰਦਾ ਹਾਂ, ਦਿਮਾਗ ਨੂੰ ਸ਼ਕਤੀ ਸੋਚਣ
ਦੀ ਮੈਂ ਦਿੰਦਾ ਹਾਂ, ਮਨ ਨੂੰ ਮੈਂ ਭੁਨੇ ਕਰਨ ਦੀ ਸ਼ਕਤੀ
ਦਿੰਦਾ ਹਾਂ, ਬੁਧੀ ਨੂੰ ਨਿਰਣੇ ਕਰਨ ਦੀ ਸ਼ਕਤੀ ਦਿੰਦਾ ਹਾਂ,
ਚਿੱਤ ਨੂੰ ਸ਼ਕਤੀ ਦੇ ਕੇ ਮੈਂ ਸੁਖ ਦੁਖ ਦਾ ਅਨੁਭਵ
ਕਰਾਉਂਦਾ ਹਾਂ— ‘ਮੈਂ’ ਕੌਣ ਹਾਂ, ਮੈਨੂੰ ਬੁਝੋ ਤਾਂ ਸਹੀ—

ਸੁਪਨੁ ਭਇਆ ਭਖਲਾਏ ਅੰਧ॥ ਪੰਨਾ - 885

ਕਹਿੰਦੇ, ਅੰਨ੍ਹੇ ਸੁਪਨੇ ਦੇ ਵਿਚ ਰੋਈ ਜਾਂਦੇ ਨੇ—

ਇਹੁ ਤਉ ਰਚਨੁ ਰਚਿਆ ਕਰਤਾਰਿ॥

ਆਵਤ ਜਾਵਤ ਹੁਕਮਿ ਅਪਾਰਿ॥ ਪੰਨਾ - 885

ਇਹ ਤਾਂ ਰਚਨ ਰਚਿਆ ਹੋਇਆ ਹੈ ਕਰਤਾਰ ਦਾ,
ਆਉਣਾ ਜਾਣਾ ਇਹ ਹੁਕਮ ਦੀ ਖੇਡ ਹੋ ਰਹੀ ਹੈ।

ਨਹ ਕੋ ਮੂਆ ਨ ਮਰਣੈ ਜੋਗੁ॥ ਪੰਨਾ - 885

ਕਿਹੜੀ ਕਹਿੰਦੇ ਹੋ ਮਰਿਆ ਹੈ? ਮਿੱਟੀ ਮਰ ਗਈ?
ਉਹ ਤਾਂ ਮਿੱਟੀ ਵਿਚ ਚਲੀ ਗਈ। ਪਾਣੀ ਮਰ ਗਿਆ?
ਉਹ ਤਾਂ ਪਾਣੀ ਵਿਚ ਚਲਿਆ ਗਿਆ। ਵਿਗਿਆਨ ਦਾ
ਇਕ ਸਿਧਾਂਤ ਹੈ ਕਿ ਪ੍ਰਾਕਿਰਤੀ ਦਾ ਜਿੰਨਾ ਹੁਜ਼ਮ ਹੈ,
ਵਜ਼ਨ ਹੈ, ਉਨਾ ਹੀ ਰਹਿੰਦਾ ਹੈ। ਤਜਰਬਾ ਕਰਕੇ ਦਸਦੇ
ਹੁੰਦੇ ਨੇ ਕਿ ਕਾਗਜ਼ ਨੂੰ ਤੁਸੀਂ ਤੌਲ ਲਓ ਪਹਿਲਾਂ, ਉਸ
ਨੂੰ ਜਾਲ ਦਿਓ। ਅਸੀਂ ਕਹਿੰਦੇ ਹਾਂ ਕਿ ਸੁਆਹ ਦਾ ਵਜ਼ਨ
ਘਟ ਜਾਂਦਾ ਹੈ। ਵੱਡਾ ਸਾਰਾ ਸਿਲੰਡਰ ਲੈ ਲਓ, ਕਾਗਜ਼
ਉਸ ਦੇ ਵਿਚ ਸਾੜ ਦਿਓ, ਫੇਰ ਤੌਲੋ, ਇਕ ਰੱਤੀ ਵੀ
ਨਹੀਂ ਘਟਦਾ, ਉਨਾ ਹੀ ਰਹਿੰਦਾ ਹੈ ਕਿਉਂਕਿ ਅਜੇ ਉਸ
ਦੇ ਵਿਚ ਸਾਰੇ ਤੱਤ ਪਏ ਨੇ। ਕੋਈ ਚੀਜ਼ ਘਟਦੀ ਵਧਦੀ
ਨਹੀਂ, ਓਨੀ ਹੀ ਰਹਿੰਦੀ ਹੈ। ਕਹਿੰਦੇ ਮਰਦਾ ਕੋਈ ਨਹੀਂ—

ਨਹ ਕੋ ਮੂਆ ਨਹ ਮਰਣੈ ਜੋਗੁ॥

ਨਹ ਬਿਨਸੈ ਅਬਿਨਾਸੀ ਹੋਗੁ॥ ਪੰਨਾ - 885

ਇਹ ਤਾਂ ਬਿਨਸਦਾ ਹੀ ਨਹੀਂ, ਅਬਿਨਾਸੀ ਹੈ
ਆਤਮਾ। ਗੁਰੂ ਵੀ ਅਬਿਨਾਸੀ, ਆਤਮਾ ਵੀ ਅਬਿਨਾਸੀ,

ਦੋਹੇ ਮਰਦੇ ਹੀ ਨਹੀਂ।

ਜੋ ਇਹੁ ਜਾਣਹੁ ਸੋ ਇਹੁ ਨਾਹਿ॥ ਪੰਨਾ - 885

ਜਾਣਦੇ ਤਾਂ ਹੈ ਕਿ ਬਾਬਾ ਜੀ ਇਹ ਬੈਠੇ ਨੇ ਸਰੀਰ ਵਿਚ। ਇਹ ਤਾਂ ਮੈਂ ਹਾਂ ਨਹੀਂ, ਰੌਲਾ ਪਾ ਕੇ ਕਹੀ ਜਾਂਦਾ ਹਾਂ ਕਿ ਇਹ ਮੈਂ ਨਹੀਂ ਹਾਂ, ਤੁਸੀਂ ਐਵੇਂ ਭੁਲੇਖੇ ਵਿਚ ਪਏ ਹੋ। ਜਿਹੜਾ ਹੈ ਉਸ ਨੂੰ ਕੋਈ ਜਾਣਦਾ ਨਹੀਂ। ਉਸ ਨੇ ਮਰਨਾ ਨਹੀਂ ਹੈ। ਮਰਨ ਵਾਲੀ ਚੀਜ਼ ਨੂੰ ਕਹਿੰਦੇ ਨੇ ਕਿ ਇਹ ਹੈ। ਜਿਹੜਾ ਜਾਣਦਾ ਹੈ, ਉਸ ਦੇ ਬਲਿਹਾਰ ਜਾਓ-

ਜਾਨਲਹਾਰੇ ਕਉ ਬਲਿ ਜਾਓ॥ ਪੰਨਾ - 885
ਬਲਿਹਾਰ ਜਾਂਦੇ ਹਾਂ ਜਿਸ ਨੇ ਇਹ ਗੱਲ ਬੁੱਝ ਲਈ -

ਕਹੁ ਨਾਨਕ ਗੁਰਿ ਭਰਮੁ ਚੁਕਾਇਆ॥ ਪੰਨਾ - 885
ਨਾ ਕੋਈ ਮਰੈ ਨ ਆਵੈ ਜਾਇਆ॥

ਭਰਮ ਹੀ ਚੁਕਾਅ ਦਿੱਤਾ ਕਿ ਕੋਈ ਆਉਂਦਾ ਨਹੀਂ, ਕੋਈ ਜਾਂਦਾ ਨਹੀਂ, ਕੋਈ ਮਰਦਾ ਨਹੀਂ, ਇਹ ਤਾਂ ਜੋਤ ਆਪਣੇ ਕੌਤਕ ਆਪ ਕਰ ਰਹੀ ਹੈ।

ਨਹ ਕਿਛੁ ਜਨਮੈ ਨਹ ਕਿਛੁ ਮਰੈ॥ ਪੰਨਾ - 281
ਆਪਨ ਚਲਿਤੁ ਆਪ ਹੀ ਕਰੈ॥

ਕਵਨ ਰੂਪ ਦਿਸਟਿਓ ਬਿਨਸਾਇਓ॥ ਪੰਨਾ - 736
ਕਤਹਿ ਗਇਓ ਉਹੁ ਕਤ ਤੇ ਆਇਓ॥

ਕਹਿੰਦੇ ਆਹ ਜਿਹੜੇ ਦਿਸਦੇ ਨੇ, ਕਿਥੇ ਚਲੇ ਜਾਂਦੇ ਨੇ, ਕਿਥੋਂ ਆਉਂਦੇ ਨੇ? ਮਹਾਰਾਜ ਜੀ ਕਹਿੰਦੇ -

ਜਲ ਤੇ ਉਠਹਿ ਅਨਿਕ ਤਰੰਗਾ॥ ਪੰਨਾ - 736
ਕਨਿਕ ਭੁਖਨ ਕੀਨੇ ਬਹੁ ਰੰਗਾ॥

ਸਮੁੰਦਰ ਦੇ ਕੰਢੇ ਖੜ੍ਹੇ ਹੋ ਜਾਓ, ਬੇਅੰਤ ਲਹਿਰਾਂ ਆਉਂਦੀਆਂ ਨੇ। ਉਹ ਲਹਿਰਾਂ ਆ ਕੇ ਕਿਥੇ ਚਲੀਆਂ ਜਾਂਦੀਆਂ ਨੇ? ਬਾਹਰ ਨਿਕਲ ਜਾਂਦੀਆਂ ਨੇ? ਨਾ, ਉਥੇ ਹੀ ਸਮਾਅ ਜਾਂਦੀਆਂ ਨੇ -

ਜਲ ਤਰੰਗ ਅਰੁ ਫੇਨ ਬੁਦਭੁਦਾ ਜਲ ਤੇ ਬਿੰਨ ਨ ਹੋਈ॥ ਪੰਨਾ - 485

ਕਨਿਕ ਭੁਖਨ ਕੀਨੇ ਬਹੁ ਰੰਗਾ॥ ਪੰਨਾ - 736

ਹਜ਼ਾਰਾਂ ਕੁਵਿੰਟਲ ਸੋਨਾ ਲੈ ਲਿਆ, ਉਸ ਦੇ ਲੱਖਾਂ ਗਹਿਣੇ ਬਣਾ ਦਿੱਤੇ। ਜਦੋਂ ਉਨ੍ਹਾਂ ਨੂੰ ਦੁਬਾਰਾ ਢਾਲਿਆ ਤਾਂ ਉਹ ਕਿਥੇ ਚਲੇ ਗਏ? ਫੇਰ ਸੋਨਾ ਬਣ ਗਏ। ਸੋਨੇ ਵਿਚੋਂ ਹੀ ਆਏ ਸੀ, ਸੋਨਾ ਹੀ ਬਣ ਗਏ। ਆਹ ਜਿਹੜਾ ਰੂਪ ਦਿਸਦਾ ਹੈ ਇਸ ਦਾ ਰੌਲਾ ਗੌਲਾ ਹੈ ਸਾਰਾ। ਇਸ ਨੂੰ ਅਸੀਂ ਕਾਇਮ ਰੱਖਣਾ ਚਾਹੁੰਦੇ ਹਾਂ ਪਰ ਇਹ ਕਾਇਮ ਨਹੀਂ ਰਹਿੰਦਾ। ਮਹਾਰਾਜ ਜੀ ਕਹਿੰਦੇ -

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ॥ ਪੰਨਾ - 595

ਸਭ ਨੇ ਮਰਨਾ ਹੈ, ਸਭ ਦਾ ਵਿਛੋੜਾ ਹੋਣਾ ਹੈ।

ਪੁਛਹੁ ਜਾਇ ਸਿਆਣਿਆ ਆਰੀ ਮਿਲਣੁ ਕਿਨਾਹ॥

ਪੰਨਾ - 595

ਕਹਿੰਦੇ ਗੱਲ ਅਸਲੀ ਇਹ ਹੈ ਕਿ ਸਿਆਣਿਆਂ ਨੂੰ ਪੁਛ ਲਓ ਕਿ ਅੱਗੇ ਮਿਲਣਾ ਹੁੰਦਾ ਹੈ ਜਾਂ ਨਹੀਂ ਹੁੰਦਾ।

ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ॥

ਪੰਨਾ - 595

ਕਹਿੰਦੇ ਦੁਖ ਇਨ੍ਹਾਂ ਨੂੰ ਹੈ ਜਿਨ੍ਹਾਂ ਨੂੰ ਸਾਹਿਬ ਵਿਸਰਿਆ ਹੋਇਆ ਹੈ ਅਤੇ ਆਪਣੇ ਸਰੂਪ ਦਾ ਗਿਆਨ ਨਹੀਂ ਹੈ। ਹੁਣ ਇਕ ਥਾਂ ਮਹਾਰਾਜ ਜੀ ਹੋਰ ਫੁਰਮਾਉਂਦੇ ਨੇ, ਕਹਿੰਦੇ -

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ॥

ਪੰਨਾ - 729

ਸੱਜਣ ਤਾਂ ਚੱਲੇ ਤੇ ਮੇਲਾ ਹੋ ਸਕਦਾ ਹੈ ਜਾਂ ਨਹੀਂ? ਮਹਾਰਾਜ ਜੀ ਕਹਿੰਦੇ, ਇਉਂ ਨਹੀਂ ਹੋਣਾ ਜਿਵੇਂ ਤੁਸੀਂ ਸਮਝਦੇ ਹੋ, ਸਰੀਰ ਦਾ ਮੇਲਾ ਤਾਂ ਨਹੀਂ ਹੁੰਦਾ, ਰੂਹ ਦੇ ਤੁਸੀਂ ਵਾਕਫ ਨਹੀਂ ਹੋ, ਜੇ ਰੂਹ ਓਹੋ ਜਿਹੀ ਹੀ ਹੋਵੇ ਤਾਂ ਠੀਕ ਹੈ। ਉਸ ਦੇ ਵਾਕਫ ਨਹੀਂ ਹਾਂ ਇਸ ਕਰਕੇ ਮੇਲਾ ਬੜਾ ਅੰਖਾ ਹੈ। ਕਿਉਂ ਨਹੀਂ ਮੇਲਾ ਹੁੰਦਾ? ਪਹਿਲਾਂ ਤਾਂ ਵਾਹਿਗੁਰੂ ਦਾ ਜਿਹੜਾ ਪਸਾਰਾ ਹੈ, ਇਸ ਦਾ ਕੋਈ ਅੰਤ ਨਹੀਂ ਹੈ। ਰੂਹ ਕਿਥੇ ਚਲੀ ਜਾਂਦੀ ਹੈ, ਕਿਹੋ ਜਿਹੇ ਰੂਪ ਵਿਚ ਚਲੀ ਜਾਂਦੀ ਹੈ, ਕਿਸੇ ਨੂੰ ਕੋਈ ਪਤਾ ਨਹੀਂ। ਜੇ ਰੂਹ ਸਾਰੀ ਜਿੰਦਗੀ ਜਾਇਦਾਦ ਵਿਚ ਰਹੀ ਹੈ ਤੇ ਅੰਤ ਵੇਲੇ ਉਸ ਦੇ ਵਿਚ ਰਹਿ ਜਾਵੇ ਤਾਂ ਪ੍ਰੇਤ ਬਣ ਜਾਣਾ ਹੈ ਉਸ ਨੇ; ਹੁਣ ਟੋਲੀ (ਲੱਭੀ) ਜਾਓ ਪ੍ਰੇਤ ਨੂੰ ਕਿ ਕਿਥੇ ਹੈ, ਤੇ -

ਸੰਤਨ ਕੈ ਦੂਖਨਿ ਸਰਪ ਜੋਨਿ ਪਾਇ॥ ਪੰਨਾ - 279

ਜੇ ਸੰਤਾਂ ਨੂੰ ਦੁਖੀ ਕਰਦਾ ਰਿਹਾ ਤਾਂ ਸੱਪ ਬਣ ਜਾਣਾ ਹੈ; ਹੁਣ ਮਿਲੋਗੇ ਕਿਥੇ? ਜੇ ਮਿਲ ਗਿਆ ਤਾਂ ਡੰਡੇ ਨਾਲ ਮਾਰ ਦਿਓਗੇ, ਪਛਾਨਣਾ ਤਾਂ ਹੈ ਨਹੀਂ ਕਿ ਇਹ ਕੌਣ ਹੈ।

ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ॥

ਪੰਨਾ - 279

ਕੁਤਿਆਂ, ਬਿੱਲਿਆਂ ਦੇ ਜਿਹੜੇ ਕਿਰਮ ਪੈਂਦੇ ਨੇ, ਉਨ੍ਹਾਂ ਵਿਚ ਚਲਿਆ ਜਾਂਦਾ ਹੈ, ਹੁਣ ਉਥੇ ਕਿਥੇ ਟੋਲ੍ਹ ਲਵੰਗੇ? ਕਹਿੰਦੇ ਮਿਲਣ ਹੋ ਸਕਦਾ ਹੈ ਜਾਂ ਨਹੀਂ? ਪਸਾਰਾ ਬੇਅੰਤ ਹੈ ਵਾਹਿਗੁਰੂ ਦਾ। ਗਿਆਰਾਂ ਤਾਂ ਵੱਡੀਆਂ ਵੱਡੀਆਂ ਦਰਗਾਹਾਂ ਨੇ ਜਿਨ੍ਹਾਂ ਵਿਚ ਅਰਬਾਂ ਖਰਬਾਂ ਦੀ ਆਬਾਦੀ ਹੈ। ਫੇਰ ਭੂਤ ਮੰਡਲ ਹੈ, ਉਸ ਦੇ ਬਾਰੇ ਮੈਨੂੰ ਦਸਦਾ ਸੀ 'ਸੁਲੇਮਾਨ'

ਮੈਂ ਕਿਹਾ, “ਤੁਹਾਡੀ ਗਿਣਤੀ ਮਿਣਤੀ ਵੀ ਹੁੰਦੀ ਹੈ?”

ਕਹਿੰਦਾ, “ਤੁਹਾਡੇ ਵਾਂਗ ਹੀ ਅਸੀਂ ਵੀ ਹਾਂ ਪਰ ਅਸੀਂ ਦੁਖੀ ਬਹੁਤ ਹਾਂ।”

ਮੈਂ ਕਿਹਾ, “ਤੁਸੀਂ ਹੋ ਕਿੰਨੇ-ਕੁ ?”

ਕਹਿੰਦਾ, “ਤੁਸੀਂ ਇਕ ਮਨੁਖ, ਅਸੀਂ ਤਿੰਨ ਸੌ। ਤਿੰਨ ਸੌ ਗੁਣਾ ਵੱਧ ਹਾਂ ਤੁਹਾਥੋਂ।”

ਮੈਂ ਕਿਹਾ, “ਸਾਡੀ ਆਬਾਦੀ ਤਾਂ 5 ਅਰਬ ਦੀ ਹੈ।”

ਕਹਿੰਦਾ, “ਫੇਰ ਅਸੀਂ 15 ਖਰਬ ਹਾਂ।”

ਪੜ੍ਹਿਆ ਲਿਖਿਆ ਸੀ ਉਹ। ਹੁਣ ਪੰਦਰਾਂ ਖਰਬਾਂ ਵਿਚ ਟੋਲ੍ਹ ਲਓ ਉਹ ਕਿਥੇ ਭੂਤ ਬਣਿਆ ਹੋਇਆ ਹੈ। ਫੇਰ ਫਾਇਦਾ ਕੀ ਮਿਲਣ ਦਾ? ਆਪ ਪਹਿਲਾਂ ਭੂਤ ਬਣੋ, ਫੇਰ ਭੂਤ ਨੂੰ ਮਿਲੋ। ਚੌਰਾਸੀ ਨਰਕ ਨੇ ਵੱਡੇ ਵੱਡੇ। ਉਥੇ ਹਾਏ ਕਰਲਾਪ ਹੋ ਰਹੀ ਹੈ, ਉਥੇ ਕਿਥੇ ਮਿਲ ਲਵਾਂਗੇ; ਅਸੀਂ ਕਿਸੇ ਹੋਰ ਨਰਕ ਵਿਚ ਉਹ ਕਿਸੇ ਹੋਰ ਨਰਕ ਵਿਚ। ਫੇਰ ਉਥੇ ਸਵਰਗ ਨੇ - ਗੰਧਰਵ ਲੋਕ ਹੈ, ਦੇਵ ਗੰਧਰਵ ਲੋਕ ਹੈ, ਪਿਤਰ ਲੋਕ ਹੈ, ਸਵਰਗ ਲੋਕ ਹੈ, ਇੰਦਰ ਲੋਕ ਹੈ, ਪ੍ਰਜਾਪਤਿ ਲੋਕ ਹੈ, ਕਰਮ ਦੇਵ ਲੋਕ ਹੈ, ਬੇਅੰਤ ਲੋਕ ਨੇ ਬ੍ਰਹਮ ਲੋਕ, ਸ਼ਿਵ ਲੋਕ, ਬੈਕੁੰਠ ਧਾਮ ਆਦਿ। ਜੇ ਬੈਕੁੰਠ ਵਿਚ ਹੀ ਜਾਓ ਫੇਰ ਤਾਂ ਮੇਲਾ (ਮਿਲਾਪ) ਹੁੰਦਾ ਹੈ, ਜੇ ਨਹੀਂ ਜਾਂਦੇ ਤਾਂ ਨਹੀਂ ਹੁੰਦਾ। ਮਹਾਰਾਜ ਜੀ ਕਹਿੰਦੇ -

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ॥

ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ॥

ਪੰਨਾ - 729

ਜੇ ਸੰਤਾਂ ਨੂੰ ਮਿਲਣਾ ਹੈ ਤਾਂ ਸੰਤ ਜਿਹੜੇ ਨੇ ਉਹ ਤਾਂ ਵਾਹਿਗੁਰੂ ਵਿਚ ਲੀਨ ਹੋ ਜਾਂਦੇ ਨੇ।

ਪਿੰਡ ਮੁਝੇ ਜੀਉ ਕਿਹ ਘਰਿ ਜਾਤਾ॥ ਪੰਨਾ - 327

ਪਿੰਡ (ਸਰੀਰ) ਤਾਂ ਮਰ ਗਿਆ, ਸਰੀਰ ਮਰੇ ਤੋਂ ਬਾਅਦ ਆਹ ਜੀਵ ਕਿਥੇ ਚਲਿਆ ਗਿਆ-

ਸ਼ਬਦਿ ਅਤੀਤਿ ਅਨਾਹਦਿ ਰਾਤਾ॥ ਪੰਨਾ - 327

ਸ਼ਬਦ ਦੇ ਵਿਚ ਤ੍ਰਿਗੁਣ ਅਤੀਤ ਜਿਹੜੀ ਅਵਸਥਾ ਹੈ, ਉਸ ਦੇ ਵਿਚ ਜਾ ਕੇ ਸਮਾਅ ਜਾਇਆ ਕਰਦਾ ਹੈ।

ਸੋ ਮਹਾਰਾਜ ਜੀ ਕਹਿਣ ਲਗੇ, “ਪ੍ਰੇਮੀਓ! ਮੇਲਾ ਜਿਹੜਾ ਹੁੰਦਾ ਹੈ..., ਤੁਸੀਂ ਆਪਣੇ ਸਰੂਪ ਨੂੰ ਪਛਾਣੋ, ਆਪਾਂ ਕਦੇ ਵਿਛੜੇ ਹੀ ਨਹੀਂ, ਸਦਾ ਹੀ ਮਿਲੇ ਹੋਏ ਹਾਂ। ਵਿਛੋੜਾ ਤਾਂ ਉਸ ਦਾ ਹੁੰਦਾ ਹੈ ਜਿਹੜਾ ਦੂੰਤ 'ਚ ਆਉਂਦਾ ਹੈ। ਜਿਹੜਾ ਆਪਣੇ ਸਰੂਪ ਨੂੰ ਪਛਾਣਦਾ ਹੈ, ਉਸ ਦਾ ਵਿਛੋੜਾ ਨਹੀਂ ਹੋਇਆ ਕਰਦਾ।”

ਸੋ ਏਸ ਤਰ੍ਹਾਂ ਮਹਾਰਾਜ ਜੀ ਨੇ ਫੁਰਮਾਨ ਕੀਤਾ।

ਧਾਰਨਾ - ਪਛਾਣ ਬੰਦਿਆ! ਪਿਆਰੇ ਆਪਣੇ ਸਰੂਪ ਨੂੰ-2, 2.

ਆਪਣੇ ਸਰੂਪ ਨੂੰ, ਆਪਣੇ ਸਰੂਪ ਨੂੰ -2, 2.

ਪਛਾਣ ਬੰਦਿਆ!,..... -2.

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥

ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ॥

ਪੰਨਾ - 441

ਕਹਿੰਦੇ, ਤੂੰ ਸਰੀਰ ਨਹੀਂ ਹੈ ਪ੍ਰੇਮੀਆਂ! ਕਿਉ ਆਪਣੇ ਆਪ ਨੂੰ ਬਾਰ ਬਾਰ ਸਰੀਰ ਸਰੀਰ ਸਰੀਰ ਦੀ ਰਟ ਲਾਈ ਹੈ। ਕਿਹੜੀ ਚੀਜ਼ ਹੈਂ ਤੂੰ? ਹਵਾ ਹੈਂ? ਮਿਟੀ ਹੈਂ? ਅੱਗ ਹੈਂ? ਜਾਂ ਅਕਾਸ਼ ਹੈਂ ਜਾਂ ਪਾਣੀ ਹੈਂ? ਵਿਚਾਰ ਕਰਕੇ ਦੇਖ ਲਓ ਕਿ ਕਿਹੜੀ ਚੀਜ਼ ਹੈਂ? ਇਹ ਤਾਂ ਇਕ ਕਾਰਖਾਨਾ ਹੈ ਜਿਵੇਂ ਖਿੱਡੋਣੇ ਬਣਾਉਂਦੇ ਨੇ। ਇਕ ਖਿੱਡੋਣਾ ਬਣਾ ਦਿੱਤਾ, ਇਸ ਦੇ ਵਿਚ ਸਾਨੂੰ ਰਹਿਣ ਨੂੰ ਥਾਂ ਦੇ ਦਿੱਤਾ, ਜਿਵੇਂ ਅਸੀਂ ਕੋਠੀ ਬਣਾਉਂਦੇ ਹਾਂ ਤੇ ਗਲਤੀ ਨਾਲ ਕਹੀਏ ਕਿ ਮੈਂ ਕੋਠੀ ਹਾਂ, ਮੈਂ ਕੋਠੀ ਤਾਂ ਪਾਗਲਖਾਨੇ ਵਾੜ ਆਉਣਗੇ ਕਿ ਏਸ ਬੰਦੇ ਨੂੰ ਪਤਾ ਹੀ ਨਹੀਂ। ਜਦੋਂ ਕਹੇਗਾ ਤਾਂ ਕਹੁ ਮੈਂ ਕੋਠੀ ਹਾਂ। ਇਸੇ ਤਰ੍ਹਾਂ ਨਾਲ ਅਸੀਂ ਇਨ੍ਹਾਂ ਪੰਜਾਂ ਤੱਤਾਂ ਵਿਚੋਂ ਕੋਈ ਚੀਜ਼ ਨਹੀਂ ਹਾਂ। ਪੰਜ ਗਿਆਨ ਇੰਦ੍ਰੇ - ਨੱਕ, ਕੰਨ, ਅੱਖ, ਜੀਭ ਵਗੈਰਾ ਵਿਚੋਂ ਵੀ ਅਸੀਂ ਕੋਈ ਨਹੀਂ ਹਾਂ। ਇਹ ਸਾਡੀਆਂ ਅੱਖਾਂ ਨੇ, ਅਸੀਂ ਅੱਖਾਂ ਨਹੀਂ। ਪੰਜ ਕਰਮ ਇੰਦ੍ਰੇ ਹੱਥ - ਪੈਰ ਆਦਿ ਇਨ੍ਹਾਂ ਵਿਚੋਂ ਵੀ ਅਸੀਂ ਕੋਈ ਚੀਜ਼ ਨਹੀਂ। ਫੇਰ ਪੰਜ ਪਾਣ ਨੇ - ਪਾਣ, ਉਪਾਨ, ਉਦਾਨ, ਬਿਆਨ, ਸਮਾਨ, ਇਨ੍ਹਾਂ ਪੰਜਾਂ ਪੰਜਾਂ ਪਾਣਾਂ ਵਿਚੋਂ ਅਸੀਂ ਕੋਈ ਚੀਜ਼ ਨਹੀਂ ਫੇਰ ਮਨ ਹੈ, ਮਨ ‘ਮੈਂ’ ਨਹੀਂ ਹਾਂ, ਮੇਰਾ ਮਨ ਹੈ। ਬੁੱਧੀ ‘ਮੈਂ’ ਨਹੀਂ ਹਾਂ, ਮੇਰੀ ਬੁੱਧੀ ਹੈ। ਚਿੱਤ ‘ਮੈਂ’ ਨਹੀਂ ਹਾਂ। ਮੈਂ ਕਹਿੰਦਾ ਹਾਂ ਮੇਰਾ ਚਿੱਤ ਉਦਾਸ ਹੈ, ਮੇਰਾ ਚਿੱਤ ਤੈਨੂੰ ਦੇਖ ਕੇ ਖਿੜ ਗਿਆ। ਫੇਰ ਮੈਂ ਕੀ ਹੋਇਆ? ਕਹਿੰਦੇ ਪਰਛਾਵੇਂ ਮੰਨੀ ਜਾਂਦਾ ਹੈਂ ਆਪਣੇ ਆਪ ਨੂੰ। ਝੂਠੀ ‘ਮੈਂ’ ਨੇ ਇਸ ਨੂੰ ਪੱਕਾ ਕਰ ਦਿੱਤਾ। ਜਦੋਂ ਵੀ ਝੂਠੀ ‘ਮੈਂ’ ਕਹੇਗੀ, ਸਰੀਰ ਕਹੇਗੀ ਆਪਣੇ ਆਪ ਨੂੰ। ਮਿਟੀ ਦਾ ਮਚੂੰਗੜਾ ਬਣ ਗਿਆ, ਜੋਤ ਨਹੀਂ ਬਣਦਾ। ਜੋਤ ਬਣ ਤੂੰ ਜਿਹੜੀ ਅਸਲੀ ਚੀਜ਼ ਹੈ। ਗੁਰੂ ਦਾ ਹੀ ਬਚਨ ਮੰਨ ਲੈ, ਜਿਸ ਗੁਰੂ ਨੂੰ ਸੀਸ ਨਿਵਾਉਂਦਾ ਹੈ।

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥

ਪੰਨਾ - 441

ਤੈਨੂੰ ਨਾ ਕੋਈ ਮਾਰ ਸਕਦਾ ਹੈ, ਨਾ ਇਹ ਕੱਟੀ ਜਾਂਦੀ ਹੈ, ਨਾ ਵੱਢੀ ਜਾਂਦੀ ਹੈ, ਨਾ ਇਹ ਜਲਦੀ ਹੈ, ਨਾ ਪਾਣੀ ਵਿਚ ਭੁਬਦੀ ਹੈ, ਇਹ ਸਦਾ ਅਮਰ ਹੈ। ਤੂੰ ਆਪਣੇ ਆਪ ਨੂੰ ਮਰਨ ਵਾਲਾ ਕਿਉ ਮੰਨਦਾ ਹੈਂ? ਤੂੰ ਸਦਾ ਅਮਰ ਮੰਨ ਆਪਣੇ ਆਪ ਨੂੰ। ਜਦੋਂ ਸਦਾ ਅਮਰ ਮੰਨੇਗਾ, ਫੇਰ ਤੈਨੂੰ ਪਤਾ ਲਗੇਗਾ ਕਿ ਮੇਰੀ ਜਿਹੜੀ ਆਤਮਾ ਹੈ, ਇਸ ਨੂੰ ਜੀਵ ਆਤਮਾ ਕਹਿੰਦੇ ਨੇ। ਜਿਨਾ ਚਿਰ ਮੈਂ ਵਖਰਾ ਵਖਰਾ ਹਾਂ, ਓਨਾਂ ਚਿਰ ਮੇਰੇ ਅੰਦਰ ਜੀਵ ਭਾਵ ਹੈ। ਜਿਸ ਦਿਨ ਜੀਵ ਭਾਵ ਹਟ ਗਿਆ, ‘ਮੈਂ’ ਆਤਮਾ ਹੋ ਜਾਵਾਂਗਾ। ਆਤਮਾ ਨੂੰ ‘ਸ਼ਬਦ ਬ੍ਰਹਮ’ ਵੀ ਕਹਿੰਦੇ ਨੇ। ਵੱਖਰੇ-ਵੱਖਰੇ ਨਾਉਂ ਨੇ, ‘ਸ਼ਬਦ’ ਕਹਿੰਦੇ ਨੇ। ਮਹਾਰਾਜ ਜੀ ਕਹਿੰਦੇ

ਜਿਹੜਾ ਨਿਰੰਕਾਰ ਦਾ ਸਰੂਪ ਸਾਕਾਰ ਹੋਇਆ ਤਾਂ -
ਨਿਰੰਕਾਰੁ ਆਕਾਰੁ ਹੋਇ ਏਕੰਕਾਰੁ ਅਪਾਰ ਸਦਾਇਆ।
ਭਾਈ ਗੁਰਦਾਸ ਜੀ ਦੀ ਵਾਰ 26/2
‘ਏਕੰਕਾਰ’ ਕਹਾਇਆ। ਏਕੰਕਾਰ ਤੋਂ ਫੇਰ ਆਤਮਾ ਹੋਈ,
ਉਸ ਨੂੰ ਕਹਿੰਦੇ ਨੇ -

ਏਕੰਕਾਰੁ ਸ਼ਬਦ ਧੁਨਿ ਓਅੰਕਾਰ ਅਕਾਰੁ ਬਣਾਇਆ।
ਭਾਈ ਗੁਰਦਾਸ ਜੀ ਦੀ ਵਾਰ 26/2

ਉਸ ਸ਼ਬਦ ਧੁਨ ਨੂੰ ‘ਓਅੰਕਾਰ’ ਕਹਿੰਦੇ ਨੇ। ਪਹਿਲਾਂ
ਗੁਰੂ ਗ੍ਰੰਥ ਸਾਹਿਬ ਵਿਚ ੧੮ (ਏਕੰਕਾਰ) ਫੇਰ ਓਅੰਕਾਰ
ਆਉਂਦਾ ਹੈ। ਹੈ ਦੋਵੇਂ ਇਕੋ ਹੀ, ਮਹਾਰਾਜ ਜੀ ਕਹਿੰਦੇ,
ਦੋ ਨਾ ਕਹੋ -

ਆਤਮਾ ਪਰਾਤਮਾ ਏਕੋ ਕਰੈ॥
ਅੰਤਰ ਕੀ ਦੁਬਿਧਾ ਅੰਤਰਿ ਮਰੈ॥ ਪੰਨਾ - 661

ਆਤਮਾ ਤੇ ਪਰਮਾਤਮਾ ਨੂੰ ਇਕੋ ਰੂਪ ਜਾਣ, ਦੋ
ਨਹੀਂ ਹਨ। ਇਹ ਸਿਰਫ ਕਿਰਿਆ ਦੇ ਵਿਚ ਭੇਦ ਹੈ। ਜਦੋਂ
ਅਕਾਰ ਹੁੰਦੇ ਨੇ ਸਿਸ਼ਟੀ ਦੇ, ਉਹ ‘ਸ਼ਬਦ’ ਤੋਂ ਹੁੰਦੇ ਨੇ ਸਾਰੇ-
ਪ੍ਰਥਮ ਓਅੰਕਾਰ ਤਿਨ ਕਹਾ॥

ਸੌ ਧੁਨ ਪੂਰ ਜਗਤ ਮੋ ਰਹਾ॥

ਕਹਿੰਦੇ ਉਹ ਧੁਨ ਸਾਰੇ ਜਗਤ ਦੇ ਅੰਦਰ ਪਰੀਪੁਰਨ
ਹੈ, ਉਸੇ ਨੂੰ ਆਤਮਾ ਕਹਿੰਦੇ ਨੇ - ਉਸ ‘ਸ਼ਬਦ ਧੁਨ’ ਨੂੰ।
ਸਿਧਾਂ ਨੇ ਪੁਛਿਆ ਕਿ ਉਹ ਰਹਿੰਦਾ ਕਿਥੇ ਸੀ -

ਸੁ ਸ਼ਬਦ ਕਾ ਕਹਾ ਵਾਸੁ ਕਥੀਅਲੇ
ਜਿਭੁ ਤਰੀਐ ਭਵਜਲੁ ਸੰਸਾਰੇ॥ ਪੰਨਾ - 944

ਮਹਾਰਾਜ ਜੀ ਕਹਿੰਦੇ, “ਉਹ ਤਾਂ ਨਿਰੰਕਾਰ ਆਪ
ਹੀ ਸੀ, ਆਪਣਾ ਹੀ ਰੂਪ ਸੀ।”

ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਅਗਿ॥
ਆਪਨ ਕੀਆ ਨਾਨਕਾ ਆਪੇ ਹੀ ਫਿਰ ਜਾਧੀ॥
ਪੰਨਾ - 290

ਸੌ ਜਿਸਨੇ ਆਪਣੇ ਆਪ ਨੂੰ ਆਤਮਾ ਮੰਨ ਲਿਆ ਉਸ
ਨੇ ਨਾ ਕਦੇ ਮਰਨਾ ਹੈ, ਨਾ ਕਦੇ ਪੈਦਾ ਹੋਣਾ ਹੈ। ਆਪਣਾ
ਖੇਲ੍ਹ ਕਰ ਰਿਹਾ ਹੈ। ਦ੍ਰੈਤ ਦੇ ਅੰਦਰ ਆ ਕੇ ਬੰਦੇ ਨੂੰ
ਅਗਿਆਨ ਹੋ ਗਿਆ। ਅਗਿਆਨ ਦੂਰ ਕਰਨ ਲਈ ਹੀ ਸਾਰੇ
ਭਜਨ ਪਾਠ, ਸੇਵਾ ਬੰਦਰੀ ਆਦਿ ਕੀਤੇ ਜਾਂਦੇ ਹਨ।

ਸੌ ਮਹਾਰਾਜ ਜੀ ਕਹਿੰਦੇ, “ਅੰਗਦ ਜੀ! ਸੰਗਤਾਂ ਨੂੰ
ਸਮਝਾਵੋ। ਅਸੀਂ ਕਿਤੇ ਜਾਂਦੇ ਨਹੀਂ ਹਾਂ। ਜਾਣਾ ਆਉਣਾ
ਨਹੀਂ ਹੈ ਸਾਡਾ। ਇਨ੍ਹਾਂ ਨੂੰ ਦੱਸੋ ਇਹ ਕਿ ਗੁਰੂ ਨਹੀਂ ਕਦੇ
ਜਾਂਦਾ ਹੁੰਦਾ। ਉਹ ਤਾਂ ਸਦਾ ਸਦਾ ਹੁੰਦਾ ਹੈ।”

ਭੁ ਅਗਉਣੀ ਕਦੇ ਨਹਿ ਨਾ ਆਵੈ ਨਾ ਜਾਇ॥
ਪੰਨਾ - 509

ਸ਼ਬਦ ਦੀ ਕਮਾਈ ਕਰੋ, ਫੇਰ ਦਿਸ ਜਾਏਗਾ। ਸੌ
ਮਹਾਰਾਜ ਜੀ ਨੇ ਸਰੀਰ ਛੱਡ ਦਿੱਤਾ। ਮਾਤਾ ਜੀ ਨੂੰ ਪਤਾ

ਲੱਗਿਆ, ਉਹ ਕਹਿੰਦੇ, “ਹੈ! ਸਾਹਿਬਜ਼ਾਦੇ ਵੀ ਨਹੀਂ
ਬੁਲਾਏ।”

ਕਹਿੰਦੇ, “ਭੇਜੇ ਸੀ ਬੁਲਾਉਣ ਪਰ ਆਏ ਨਹੀਂ
ਸਾਹਿਬਜ਼ਾਦੇ।”

ਉਸ ਵੇਲੇ ਛੇਤੀ ਸੁਨੇਹਾ ਭੇਜਿਆ ਤੇ ਆਪ ਜਾ ਕੇ
ਚਰਨਾਂ ਵੱਲ ਖੜ੍ਹ ਗਏ। ਕਹਿੰਦੇ, “ਮਹਾਰਾਜ! ਐਨੀ
ਕਾਹਲੀ ਕਰ ਲਈ ਤੁਸੀਂ, ਬੱਚਿਆਂ ਦਾ ਤਾਂ ਇੰਤਜ਼ਾਰ ਕਰ
ਲੈਂਦੇ। ਚਾਰ ਘੜੀ ਤਾਂ ਹੋਰ ਠਹਿਰ ਲਓ।”

ਮਹਾਰਾਜ ਜੀ ਉਠ ਕੇ ਬੈਠ ਗਏ ਕਹਿੰਦੇ, “ਮੁਲੇ
ਸੁਤਾ! ਐਸਾ ਥੋੜਾ ਸਮਾਂ ਮੰਗਿਆ। ਜੇ ਤੂੰ ਸਾਨੂੰ ਕਹਿੰਦੀ
ਕਿ ਚਾਰ ਜੁਗ ਠਹਿਰ ਜਾਓ ਤਾਂ ਅਸੀਂ ਚਾਰੇ ਜੁਗ ਠਹਿਰ
ਜਾਣਾ ਸੀ। ਚਲੋ ਚੰਗਾ, ਹੁਣ ਚਾਰ ਘੜੀਆਂ ਪ੍ਰਮੇਸ਼ਰ ਨੇ
ਤੁਹਾਡੇ ਮੁਖ ਚੌਂ ਕਢਾਈਆਂ ਨੇ, ਕਰੋ ਗੱਲ।”

ਕਹਿਣ ਲੱਗੀ, “ਮਹਾਰਾਜ! ਮੇਰੇ ਪੁੱਤਰਾਂ ਨੂੰ ਤਾਂ ਤੁਸੀਂ ਕੁਝ
ਨਾ ਦੇ ਕੇ ਗਏ, ਬਿਗਾਨੇ ਪੁੱਤ ਨੂੰ ਸਭ ਕੁਝ ਦੇ ਗਏ।”

ਉਹ ਕਹਿੰਦੇ, “ਤੈਨੂੰ ਭੁਲੇਖਾ ਹੈ। ਮੇਰੇ ਕੋਲ ਤਿੰਨ ਚੀਜ਼ਾਂ
ਸੀ- ਇਕ ਸੀ ਗੁਰਤਾ, ਗੁਰਿਆਈ, ਦੂਜਾ ਸੀ ਗਹਿਸਤ,
ਤੀਸਰਾ ਸੀ ਉਦਾਸ। ਉਦਾਸੀ ਤਾਂ ਦੇ ਦ੍ਰਿੱਤੀ ਸ੍ਰੀ ਚੰਦ ਨੂੰ,
ਗਹਿਸਤ ਦੇ ਦਿੱਤਾ ਲਖਮੀ ਦਾਸ ਨੂੰ, ਤੇ ਗੁਰਤਾ ਦਾ ਬੋਝ
ਚੁੱਕਣ ਵਾਲਾ ਹੋਰ ਕੋਈ ਹੈ ਨਹੀਂ ਸੀ, ਇਹ (ਗੁਰੂ) ਅੰਗਦ
ਹੀ ਸਨ ਜਿਨ੍ਹਾਂ ਨੇ ਇਹ ਪੰਡ ਚੁੱਕਣੀ ਸੀ। ਜੇ ਤੈਨੂੰ
ਇਤਥਾਰ ਨਹੀਂ ਆਉਂਦਾ ਤਾਂ ਮੇਰੀ ਗੋਦੜੀ ਲਿਆਓ।” ਲੈ
ਆਂਦੀ। ਕਹਿੰਦੇ, “ਚੁਕੋ।”

ਸ੍ਰੀ ਚੰਦ ਜੀ ਗਏ ਉਨ੍ਹਾਂ ਤੋਂ ਹਿੱਲੀ ਹੀ ਨਾ; ਲਖਮੀ
ਦਾਸ ਜੀ ਗਏ, ਬਿਲਕੁਲ ਨਾ ਹਿੱਲੀ; ਜਦੋਂ ਗੁਰੂ ਅੰਗਦ
ਸਾਹਿਬ ਗਏ, ਉਨ੍ਹਾਂ ਨੇ ਅਰਾਮ ਨਾਲ ਹੀ ਚੁੱਕ ਲਈ।

ਕਹਿੰਦੇ, “ਆਹ ਵਜ਼ਨ ਇਨ੍ਹਾਂ ਤੋਂ ਨਹੀਂ ਸੀ ਚੁੱਕ ਹੋਣਾ।
ਸੌ ਮਾਇਆ ਦੀ ਇਨ੍ਹਾਂ ਕੋਲ ਕੋਈ ਘਾਟ ਨਹੀਂ ਹੋਏਗੀ।
ਜਦੋਂ ਤੱਕ ਇਹ ‘ਸਤਿ’ ਦੇ ਮਾਰਗ ਤੇ ਚੱਲਣਗੇ ਤਾਂ ਰਿਧੀ
ਸਿਧੀ ਇਨ੍ਹਾਂ ਦੀ ਸੇਵਾਦਾਰਨੀ ਬਣ ਕੇ ਕੰਮ ਕਰੇਗੀ, ਇਨ੍ਹਾਂ
ਦੇ ਕੁੱਤਿਆਂ ਦੀ ਵੀ ਮਾਨਤਾ ਹੋਏਗੀ; ਜਿਥੇ ਪੈਰ ਧਰਨਗੇ
ਉਸ ਬਾਂ ਦੀ ਵੀ ਮਾਨਤਾ ਹੋਏਗੀ ਪਰ ਜਦੋਂ ਤੱਕ ਇਹ
ਸਹੀ ਰਹਿਣਗੇ।

ਸੌ ਬਾਕੀ ਜੋ ਅਕਾਲਪੁਰਖ ਵਲੋਂ ਸਾਨੂੰ ਬੋਝ ਮਿਲਿਆ
ਸੀ ਸੰਸਾਰ ਦਾ, ਉਹ ਅੰਗਦ ਜੀ ਤੋਂ ਬਗੈਰ ਹੋਰ ਕੋਈ
ਚੁੱਕਣ ਵਾਲਾ ਨਹੀਂ ਸੀ, ਇਹੀ ਚੁੱਕ ਸਕਦੇ ਸਨ।”

ਉਸ ਵੇਲੇ ਸਾਰੇ ਸਿੱਖਾਂ ਨੇ ਕਿਹਾ, “ਪਾਤਿਸ਼ਾਹ! ਕਿਰਪਾ
ਕਰੋ, ਸਾਨੂੰ ਕੋਈ ਆਖਰੀ ਬਚਨ ਸੁਣਾ ਦਿਓ।”

ਮਹਾਰਾਜ ਜੀ ਕਹਿੰਦੇ, ਦੋਖੋ! ਮੋਟੀਆਂ ਮੋਟੀਆਂ ਗੱਲਾਂ ਨੇ,
ਆਹ ਦੇਹ ਮੁੜ ਕੇ ਨਹੀਂ ਮਿਲਣੀ, ਜਿਹੜੀ ਆਹ ਤੁਹਾਨੂੰ
ਪ੍ਰਾਪਤ ਹੋਈ ਹੈ, ਨਰ ਨਰਾਇਣੀ ਦੇਹ ਹੈ, ਮਤਾਂ ਏਸ ਨੂੰ

ਗੁਆ ਬੈਠੋਂ। ਦੂਸਰਾ ਬਚਨ ਹੈ ਕਿ ਨਿੱਜ ਸਰੂਪ ਦੀ ਲੱਖਤਾ ਹੀ ਸਾਡਾ ਪਰਮ ਪ੍ਰਯੋਜਨ ਹੈ। ਆਪਣੇ ਆਪ ਨੂੰ ਪਛਾਣੋ, ਇਸ ਦੇ ਵਾਸਤੇ ਹੀ ਅਸੀਂ ਆਏ ਹਾਂ, ਬਾਕੀ ਤਾਂ ਸਭ ਰੌਲਾ-ਗੌਲਾ, ਭਰਮ ਭੁਲੇਖੇ ਨੇ।

ਅਸਲੀ ਤੱਤ ਗੱਲ ਇਹ ਹੈ ਕਿ ਜਦੋਂ ਤੱਕ ਆਪਣੇ ਸਰੂਪ ਨੂੰ ਨਹੀਂ ਪਛਾਨਣਗੇ, ਉਦੋਂ ਤੱਕ ਗੱਲ ਨਹੀਂ ਬਣਨੀ।

ਮਨੁ ਹਰਿ ਕੀਆ ਤਨੁ ਸਭੁ ਸਾਜਿਆ॥

ਪੰਚ ਤਤ ਰਚ ਜੋਤਿ ਨਿਵਾਜਿਆ॥ ਪੰਨਾ - 1337

ਪੰਜ ਤੱਤ ਰਚ ਕੇ ਇਸ ਦੇ ਵਿਚ ਜੋਤੀ ਪਾ ਦਿੱਤੀ, ਉਹ ਅਸੀਂ ਹਾਂ।

ਸੁਰਜ ਕਿਰਣਿ ਮਿਲੇ ਜਲ ਕਾ ਜਲੁ ਹੁਆ ਰਾਮ॥

ਪੰਨਾ - 846

ਇਹ ਸੁਰਜ ਦੀ ਕਿਰਨ ਹੈ ਜਿਵੇਂ, ਇਸ ਤਰ੍ਹਾਂ ਨਿਰੰਕਾਰ ਦਾ ਇਹ ਆਪਣਾ ਸਰੂਪ ਹੈ। ਸੋ ਏਸ ਨੂੰ ਪਛਾਣੋ। ਫੇਰ ਹੈ ਕਿ ਸਾਰੀਆਂ ਜੂਨਾਂ ਵਿਸ਼ੇ ਵਿਕਾਰਾਂ ਵਿਚ ਮਸਤ ਹੋਈਆਂ ਪਈਆਂ ਨੇ। ਮੱਛੀ, ਖਾਣ ਵਿਚ ਮਸਤ ਹੈ, ਹਾਥੀ ਹੋਇਆ ਹੈ ਕਾਮ ਦੇ ਵਿਚ, ਮਿਰਗ ਹੋਇਆ ਹੈ ਸੁਣਨ ਦੇ ਵਿਚ, ਪਤੰਗ ਹੋਇਆ ਹੈ ਅੱਖਾਂ ਦੇ ਵਿਚ (ਦੇਖਣ ਵਿਚ), ਭੰਵਰਾ ਹੋਇਆ ਹੈ ਨੱਕ ਦੀ ਸੁਗੰਧੀ ਦੇ ਵਿਚ। ਮਨੁਖ ਦੇ ਵਿਚ ‘ਸਤਿ ਤੇ ਅਸਤਿ’ ਦੀ ਵਿਚਾਰ ਦੀ ਸ਼ਕਤੀ ਪਾਈ ਹੋਈ ਹੈ ਪਰਮੇਸ਼ਰ ਨੇ। ਇਨ੍ਹਾਂ ਜੀਵਾਂ ਵਿਚ ਹੈ ਨਹੀਂ, ਇਹ ਵਿਸ਼ੇ ਸੁਖ ਵਿਚ ਨੇ। ਮਨੁਖ ਜੇ ਸਤਿ ਤੇ ਅਸਤਿ ਦੀ ਵਿਚਾਰ ਕਰ ਲਵੇ ਤਾਂ ਇਸ ਦਾ ਪ੍ਰਯੋਜਨ (ਮਕਸਦ) ਪ੍ਰਾਪਤ ਹੋ ਜਾਂਦਾ ਹੈ। ਫੇਰ ਆਪਣੇ ਸਤਿ ਸਰੂਪ ਨੂੰ ਪਛਾਣ ਲਵੇ ਕਿ ਮੈਂ ਜੋਤਿ ਸਰੂਪ ਹਾਂ -

ਮਨੁ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥

ਪੰਨਾ - 441

ਹੁਣ ਆਪਣੇ ਨੂੰ ਤਾਂ ਰੱਖ ਲਵੇ ਤੇ ਬਾਕੀ ਜਿਹੜਾ ਆਹ ਚੁੱਕੀ ਫਿਰਦਾ ਹੈ ਪੰਜ ਤੱਤ ਦਾ ਪੁਤਲਾ ਜਿਹਾ -

ਮਾਟੀ ਕੋ ਪੁਤਰਾ ਕੈਸੇ ਨਚਤੁ ਹੈ॥

ਦੇਖੈ ਸੁਨੈ ਬੋਲੈ ਦਉਰਿਓ ਫਿਰਭੁ ਹੈ॥

ਜਬ ਕਛੁ ਪਾਵੈ ਤਬ ਗਰਬੁ ਕਰਭੁ ਹੈ॥

ਮਾਇਆ ਗਈ ਤਬ ਰੋਵਨੁ ਲਗਭੁ ਹੈ॥ ਪੰਨਾ - 487

ਆਹ! ਮਿੱਟੀ ਦੇ ਪੁਤਲੇ ਨੂੰ ‘ਮੈਂ’ ਕਹੀ ਜਾਂਦਾ ਹੈ। ਕਹਿੰਦੇ ਆਪਣੇ ‘ਸਤਿ ਸਰੂਪ’ ਨੂੰ ਪਛਾਣੇ, ‘ਅਸਤਿ’ ਦਾ ਤਿਆਗ ਕਰੋ। ਸਾਰੇ ਸੁਖਾਂ ਦਾ ਆਧਾਰ ਜਿਹੜਾ ਹੈ ਉਹ ਪ੍ਰਭੂ ਦਾ ਨਾਮ ਹੈ। ਸਾਰੀਆਂ ਬਿਸਾਰੀਆਂ ਇਸ ਦੇ ਨਾਲ ਚਲੀਆਂ ਜਾਂਦੀਆਂ ਨੇ, ਸਾਰੇ ਵਿਘਨ ਸਿਧੇ ਹੁੰਦੇ ਹਨ।

ਇਥੇ ਆਪਣੇ ਅਸਥਾਨ ਹੀ ਵੇਖ ਲਵੋ। ਲੋਕੀ ਆਉਂਦੇ ਨੇ, ਕਹਿੰਦੇ ਬਾਬਾ ਜੀ ਕ੍ਰਿਪਾ ਕਰ ਦਿਉ। ਜੇ ਨਾਮ ਹੀ ਨਹੀਂ ਜਪਣਾ ਤਾਂ ਬਾਬਾ ਜੀ ਕੀ ਕਰੇਗਾ? ਮੇਰੇ ਕੌਲ

ਆ ਜਾਂਦੇ ਨੇ ਕਿ ਆਹ ਨਹੀਂ ਹੁੰਦਾ, ਅੱਖੇ ਹਾਂ ਅਸੀਂ। ਅਸੀਂ ਕਹੀ ਜਾਂਦੇ ਹਾਂ ਕਿ ਨਾਮ ਜਪੋ, ਬੰਦਰੀ ਕਰੋ, ਸਾਰੇ ਸੁੱਖਾਂ ਦਾ ਆਧਾਰ ਨਾਮ ਹੈ। ਸਰੀਰ ਦੀਆਂ ਤਿੰਨ ਅਵਸਥਾਵਾਂ ਹੁੰਦੀਆਂ ਹਨ। ‘ਬਾਲਪਣ’ ਮੂੜ ਅਵਸਥਾ ਹੈ, ‘ਜੁਆਨੀ’ ਵਿਸ਼ਿਆਂ ਦੀ ਖਾਣ ਹੁੰਦੀ ਹੈ, ‘ਬੁਢਾਪਾ’ ਰੋਗਾਂ ਦਾ ਘਰ ਹੁੰਦਾ ਹੈ। ਬਾਲਕ ਅਵਸਥਾ ਦੇ ਅੰਦਰ ਬੱਚੇ ਨੂੰ ਕੋਈ ਸੌਝੀ ਨਹੀਂ ਹੁੰਦੀ। ਜੁਆਨੀ ਦੇ ਵਿਚ ਇਸ ਨੂੰ ‘ਕਾਮ’ ਦਾ ਭੂਤਨਾ ਚਿੰਬੜਿਆ ਹੁੰਦਾ ਹੈ, ਇਹ ਕਿਸੇ ਦੀ ਗੱਲ ਨਹੀਂ ਸੁਣਦਾ। ਬੁਢਾਪੇ ਦੇ ਅੰਦਰ ਰੋਗੀ ਹੋ ਜਾਂਦਾ ਹੈ, ਦਵਾਈਆਂ ਖਾਈ ਜਾਂਦਾ ਹੈ, ਅੰਗ ਸਿਥਲ ਹੋ ਜਾਂਦੇ ਨੇ, ਭਜਨ ਹੁੰਦਾ ਨਹੀਂ, ਬੈਠ ਨਹੀਂ ਸਕਦਾ, ਜੀਅ ਕਰਦਾ ਹੈ ਕਿ ਤਪਸਿਆ ਕਰੀਏ ਪਰ ਹੁੰਦੀ ਹੈ ਨਹੀਂ।

ਸੋ ਮਹਾਰਾਜ ਜੀ ਕਹਿੰਦੇ ਕਿ ਪੇਮੀਓ! ਸੱਤਵਾਂ ਬਚਨ ਹੈ ਸਾਡਾ ਸਤਿ, ਸੰਤੋਖ, ਵਿਚਾਰ, ਵੈਰਾਗ, ਬਿਬੇਕ, ਇਸ ਦੇ ਵਿਚ ਜਾਓ, ਫੇਰ ਉਸ ਤੋਂ ਬਾਅਦ ਇੱਛਾ ਰੱਖੋ ‘ਪਰਮ ਮੋਖਸ਼’ ਦੀ। ਉਸ ਤੋਂ ਬਾਅਦ ਸੁਣੋ ਗੁਰੂ ਦਾ ਬਚਨ, ਸੁਣ ਕੇ ਪੂਰੀ ਤਰ੍ਹਾਂ ਮੰਨੋ, ਫੇਰ ਉਸ ਦੀ ਖੋਜ ਕਰੋ, ਫੇਰ ਆਪਣੇ ਸਰੂਪ ਨੂੰ ਪਛਾਣ ਕੇ ਸਦਾ ਸੁਖੀ ਹੋ ਜਾਵੋਗੇ। ਸੋ ਏਸ ਤਰ੍ਹਾਂ ਜੀਵਨ ਬਤੀਤ ਕਰੋ।

ਅੱਠਵਾਂ ਹੈ ਮੌਤ ਦਾ ਦੁਖ - ਇਹ ਬਾਰ ਬਾਰ ਆਉਣਾ ਹੈ ਜਦੋਂ ਤੱਕ ਗਿਆਨ ਨਹੀਂ ਹੁੰਦਾ। ਇਹ ਅਸਹਿ ਹੈ; ਚਾਰ ਸੌ ਤਲਵਾਰ ਇਕੋ ਥਾਂ ਜੇ ਕੋਈ ਮਾਰੇ, ਐਨਾ ਦੁਖ ਹੁੰਦਾ ਹੈ। ਏਸ ਦੁਖ ਤੋਂ ਬਚੋ।

ਨੌਵਾਂ ਹੈ ਕਿ ਕਲਿਆਣ ਵਾਸਤੇ ਸਤਿਸੰਗ ਕਰੋ, ਸੰਤਾਂ ਦੇ ਬਚਨ ਨੂੰ ਮੰਨਣਾ ਕਰੋ, ਨਾਮ ਸਿਮਰਨ ਕਰੋ, ਦ੍ਰਿੜੁ ਅਭਿਆਸ ਕਰੋ ਤੈ ਨਿਜ ਸਰੂਪ ਦੀ ਲੱਖਤਾ ਪ੍ਰਾਪਤ ਕਰੋ।

ਦਸਵਾਂ ਬਚਨ ਹੈ ਕਿ ਤੁਸੀਂ ਸਾਡਾ ਭਾਣਾ ਮੰਨਣਾ ਹੈ, ਸ਼ੋਕ ਨਹੀਂ ਕਰਨਾ। ਮਨਮੁਖ ਦਾ ਸ਼ੋਕ ਕਰੀਦਾ ਹੈ। ਸੋ ਐਨਾ ਬਚਨ ਕਿਹਾ ਤਾਂ ਉਸ ਵੇਲੇ ਗੁਰਸਿੱਖਾਂ ਬੇਨਤੀ ਕਰੀ ਕਿ ਪਾਤਿਸ਼ਾਹ! ਫੇਰ ਆਪ ਨੇ ਅੱਗੋਂ ਤਾਂ ਦੱਸਿਆ ਨਹੀਂ ਕਿ ਆਪ ਨੂੰ ਇਸਲਾਮ ਵਾਲੇ ਵੀ ਉਨਾਂ ਹੀ ਮੰਨਦੇ ਨੇ ਤੇ ਅਸੀਂ ਹਿੰਦੁ ਲੋਕ ਵੀ ਉਨਾਂ ਹੀ ਮੰਨਦੇ ਨੇ, ਤਾਂ ਆਪ ਦਾ ਦਾਹ ਕਿੱਹਿਆ ਕਿਵੇਂ ਕਰੀਏ।

ਮਹਾਰਾਜ ਜੀ ਕਹਿੰਦੇ, “ਚੰਗਾ ਕਰਿਆ ਤੁਸੀਂ ਇਹ ਗੱਲ ਪੁਛ ਲਈ। ਇਉਂ ਕਰਿਓ ਕਿ ਸਾਡੇ ਆਲੇ ਦੁਆਲੇ ਆਪਣੇ ਆਪਣੇ ਛੁੱਲ ਲਿਆ ਕੇ ਰੱਖਿਓ - ਹਾਰ, ਤੇ ਜਿਸ ਦੇ ਛੁੱਲ ਹਰੇ ਰਹੇ ਜਾਣ ਭਾਈ, ਉਹ ਆਪਣੇ ਧਰਮ ਅਨੁਸਾਰ ਆਪਣੀ ਕਿਰਿਆ ਕਰ ਲਿਓ, ਜਿਸ ਦੇ ਮੁਰਝਾ ਜਾਣ ਉਹ ਸਾਡੇ ਉਤੇ ਆਪਣਾ ਦਾਵਾ ਛੱਡ ਦੇਵੇ।”

ਸੋ ਉਸ ਵੇਲੇ ਦੇਖਦੇ ਦੇਖਦੇ ਮਹਾਰਾਜ ਜੀ ਕਨਾਤ ਵਿਚ ਚਲੇ ਗਏ ਤੇ ਹੈਰਾਨ ਹੋ ਗਈ ਸੰਗਤ ਕਿ ਇਕ ਦਮ

ਕਰੋੜਾਂ ਸੁਰਜਾਂ ਜਿੰਨਾ ਪ੍ਰਕਾਸ਼ ਹੋ ਗਿਆ ਬ੍ਰਹਮੰਡ ਦੇ
ਅੰਦਰ, ਤੈ ਜੈ ਜੈਕਾਰ ਦੀਆਂ ਧੁਨੀਆਂ, ਅਨਹਦ ਦੀਆਂ
ਧੁਨੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਏਸ ਤਰ੍ਹਾਂ ਦੇ ਨਾਲ
ਇਤਿਹਾਸ ਵਿਚ ਲਿੱਖਿਆ ਹੋਇਆ ਹੈ।

ਧਾਰਨਾ - ਬ੍ਰਹਮਾ ਬਿਸ਼ਨ ਤੇ ਮਹੇਸ਼ ਦੇਵੀ ਦੇਵਤੇ,
ਲੈਣ ਆ ਗਏ ਸਤਿਗੁਰੂ ਨੂੰ -2, 2.
ਮੇਰੇ ਪਿਆਰੇ, ਲੈਣ ਆ ਗਏ ਸਤਿਗੁਰੂ ਨੂੰ -2.
ਵਾਹਵਾ ਵਾਹਵਾ, ਲੈਣ ਆ ਗਏ ਸਤਿਗੁਰੂ ਨੂੰ -2.
ਬ੍ਰਹਮਾ ਬਿਸ਼ਨ ਤੇ ਮਹੇਸ਼ ਦੇਵੀ ਦੇਵਤੇ,.. -2.

ਗਮਨ ਕੀਨ ਉਰਧ ਕੀ ਓਰਾ॥
ਜੈ ਜੈ ਕਾਰ ਹੋਤ ਘਨਯੋਰਾ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਐਨਾ ਪ੍ਰਕਾਸ਼ ਹੋਇਆ ਕਿ ਏਕੰਕਾਰ ਜੀ ਆਪ ਆਏ,
ਕਹਿਣ ਲੱਗੇ ਕਿ ਹੁਣ ਚਲੋ। ਬ੍ਰਹਮਾ, ਬਿਸ਼ਨ, ਮਹੇਸ਼ ਆਦਿ
ਸਾਰੇ ਦੇਵਤੇ ਬਿਬਾਣ ਲੈ ਕੇ ਪਹੁੰਚਦੇ ਨੇ।

ਸੁਰ ਅਰਜਨ ਤਰ ਕੁਸਮ ਬ੍ਰਖਾਵਹਿੰ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਛੁੱਲਾਂ ਦੀਆਂ ਬਾਰਸ਼ਾਂ ਹੋਣੀਆਂ ਸ਼ੁਰੂ ਹੋ ਗਈਆਂ।

ਚਾਰੁ ਚਮਰ ਚਹੁ ਦਿਸਨ ਛੁਗਾਵਹਿੰ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਚਾਰੇ ਪਾਸੇ ਚੌਰ ਹੋ ਰਹੇ ਨੇ -

ਬਿਸਨਾਦਕ ਚੰਦਨ ਚਰ ਚਾਹੀਂ॥

ਕਰਹਿੰ ਆਰਤੀ ਸੰਖ ਬਜਾਹੀਂ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਆਰਤੀ ਹੋ ਰਹੀ ਹੈ, ਸੰਖ ਵੱਜ ਰਹੇ ਨੇ।

ਹਤੀ ਸ਼ਕਤ ਜਹਿੰ ਲਗ ਜਿਸਹਿ.....॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਦੇਵਤੇ ਆਏ ਸਾਰੇ ਲੋਕਾਂ ਦੇ ਜਿਥੇ ਤੱਕ ਸ਼ਕਤੀ ਸੀ।
ਗੰਧਰਵ ਲੋਕ ਵਾਲੇ ਗੰਧਰਵ ਲੋਕ ਚਲੇ ਗਏ, ਦੇਵ
ਗੰਧਰਵ ਵਾਲੇ ਦੇਵ ਗੰਧਰਵ, ਸਵਰਗ ਦੇ ਸਵਰਗ ਵਿਚ,
ਇੰਦਰ ਲੋਕ ਦੇ ਇੰਦਰ ਲੋਕ ਵਿਚ ਚਲੇ ਜਾਂਦੇ ਨੇ ਨਮਸ਼ਕਾਰ
ਕਰਕੇ।

ਹਤੀ ਸ਼ਕਤ ਜਹਿੰ ਲਗ ਜਿਸਹਿ ਸ੍ਰੀ ਨਾਨਕ ਪਹੁਚਾਇ॥

ਹਟੇ ਸੰਗ ਤੇ ਦੇਵ ਸਭ ਚਰਨਨ ਸੀਸ ਨਿਵਾਇ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਤੇ ਜਦੋਂ ਬੈਕੁੰਠ ਧਾਮ ਵਿਚ ਗਏ, ਉਥੇ ਵਿਸ਼ਨੂੰ ਜੀ ਨੇ ਸੀਸ
ਨਿਵਾਇਆ। ਉਸ ਤੋਂ ਬਾਅਦ -

ਸੱਚ ਬੰਡ ਸ੍ਰੀ ਗੁਰ ਗਏ ਕੀਨ ਤਾਂਹਿੰ ਬਿਸ਼ਾਮ॥

ਤੁ ਤਲ ਮਹਿੰ ਜੈਸੇ ਭਈ ਸੁਨਹੁ ਕਥਾ ਅਭਿਰਾਮ॥

ਸ੍ਰੀ ਗੁਰ ਪੁਰ ਪ੍ਰਕਾਸ਼ ਗ੍ਰੰਥ, ਪੰਨਾ - 201

ਕਹਿੰਦੇ, ਉਹ ਤਾਂ ਸਚਬੰਡ 'ਚ ਚਲੇ ਗਏ, ਜੋਤ ਵਿਚ
ਜੋਤ ਰਲ ਗਈ -

ਸੁਰਜ ਕਿਰਣਿ ਮਿਲੇ ਜਲ ਕਾ ਜਲੁ ਹੁਆ ਰਾਮ॥
ਜੋਤੀ ਜੋਤਿ ਰਲੀ ਸੰਪੂਰਨੁ ਬੀਆ ਰਾਮ॥
ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ॥

ਪੰਨਾ - 846

ਏਧਰ ਜਦੋਂ ਕਨਾਤ ਦੇ ਅੰਦਰ ਗਏ ਸਿਆਣੇ, ਉਸ
ਵੇਲੇ ਕੀ ਦੇਖਦੇ ਨੇ ਕਿ ਛੁੱਲ ਦੋਹਾਂ ਦੇ ਹੀ ਹਰੇ ਨੰਨੇ। ਦੋਂ
ਚਾਦਰਾਂ ਨੇ - ਇਕ ਉਨ੍ਹਾਂ ਨੇ ਲੈ ਲਈ, ਦੂਜੀ ਉਨ੍ਹਾਂ ਨੇ
ਲੈ ਲਈ। ਗੁਰੂ ਨਾਨਕ ਪਾਤਿਸ਼ਾਹ ਹੈ ਹੀ ਨਹੀਂ, ਸਰੀਰ
ਸਾਰਾ ਵਿਲੀਨ ਕਰ ਦਿੱਤਾ ਤੱਤਾਂ ਵਿਚ, ਤੇ ਸਮਝਾ ਦਿੱਤਾ
ਕਿ ਗੁਰੂ 'ਸਰੀਰ' ਨਹੀਂ ਹੋਇਆ ਕਰਦਾ, ਗੁਰੂ 'ਪਰਮ ਜੋਤ'
ਹੋਇਆ ਕਰਦੀ ਹੈ। ਸੰਗਤਾਂ ਨੂੰ ਬਹੁਤ ਵੈਰਾਗ ਹੋ ਗਿਆ।
ਸਾਧ ਸੰਗਤ ਜੀ! ਆਪ ੧੫੨੬ ਤੋਂ ੧੫੯੬ (1526 ਤੋਂ
1596) ਅੱਸੁ ਵਦੀ ਦਸਵੀਂ; ਸੱਤਰ ਸਾਲ, ਪੰਜ ਮਹੀਨੇ,
ਦਸ ਦਿਨ ਇੱਥੇ ਸੰਸਾਰ ਵਿਚ ਸਰੀਰ ਰੱਖ ਕੇ ਦੂਸਰਾ ਰੂਪ
ਧਾਰਨ ਕਰ ਲਿਆ। ਇਸ ਤਰ੍ਹਾਂ ਪੜ੍ਹ ਲਈ-

ਧਾਰਨਾ - ਗੁਪ ਗੁਰਾਂ ਨੇ ਬਦਲਿਆ ਦੂਜਾ,
ਸਤਿਗੁਰ ਨਾਨਕ, ਅੰਗਦ ਬਣਿਆਂ -2, 2.
ਗੁਪ ਗੁਰਾਂ ਨੇ ਬਦਲਿਆ ਦੂਜਾ,
ਸਤਿਗੁਰ ਨਾਨਕ, ਅੰਗਦ ਬਣਿਆਂ -2, 4.

ਬਾਪਿਆ ਲਹਿਣਾ ਜੀਵਦੇ ਗੁਰਿਆਈ ਸਿਰਿ ਛੜ ਵਿਗਇਆ।
ਜੋਤੀ ਜੋਤਿ ਮਿਲਾਇਕੈ ਸਤਿਗੁਰ ਨਾਨਕ ਗੁਪ ਵਟਾਇਆ।
ਭਾਈ ਗੁਰਦਾਸ ਜੀ ਦੀ ਵਾਰ 1/45
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ॥
ਜੋਤੀ ਓਹ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ॥

ਪੰਨਾ - 966

ਸੋ ਏਸ ਤਰ੍ਹਾਂ ਦੇ ਨਾਲ ਭਾਈ ਲਹਿਣਾ ਜੀ, ਦੇਵੀ
ਨੂੰ ਮੰਨਣ ਵਾਲੇ, ਗੁਰੂ ਨਾਨਕ ਪਾਤਿਸ਼ਾਹ ਦੇ ਚਰਨਾਂ ਵਿਚ
ਆਏ ਪਰ ਸਿੱਖੀ ਕਮਾਈ ਉਨ੍ਹਾਂ ਨੇ ਪੂਰੇ ਦਿਲ ਦੇ ਨਾਲ;
ਪਦਵੀ ਕਿੱਡੀ ਪਾਪਤ ਕਰ ਲਈ, ਆਪ ਹੀ ਗੁਰੂ ਨਾਨਕ
ਪਾਤਿਸ਼ਾਹ ਹੋ ਗਏ।

ਸੋ ਏਸ ਤਰ੍ਹਾਂ ਸਾਧ ਸੰਗਤ ਜੀ! ਜੋ ਬਹੁਤ ਦਿਨਾਂ
ਤੋਂ ਅਸੀਂ ਵਿਚਾਰ ਕਰ ਰਹੇ ਸੀ, ਅੱਜ ਸਮਾਪਤ ਹੁੰਦੀ ਹੈ।
ਆਪ ਸਾਰੇ ਅਨੰਦ ਸਾਹਿਬ ਵਿਚ ਬੋਲੋ, ਫੇਰ ਗੁਰ ਸਤੋਤਰ
ਵਿਚ ਬੋਲੋ।

-ਅਨੰਦ ਸਾਹਿਬ-

-ਗੁਰ ਸਤੋਤਰ-

-ਅਰਦਾਸ-



ਸੁਭਾਗ ਜੀ ਦਾ ਸੁਧਾਰ

ਹੱਥੀ ਬਾਬਾ ਨੌਂਧ ਸਿੰਘ ਜੀ

ਭਾਈ ਸਾਹਿਬ ਭਾਈ ਵੀਰ ਸਿੰਘ ਜੀ

ਮਹਾਂਪੁਰਸ਼ਾਂ ਦੇ ਆਦੇਸ਼ਾਂ ਅਨੁਸਾਰ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪੁਸਤਕ 'ਬਾਬਾ ਨੌਂਧ ਸਿੰਘ ਜੀ' ਆਤਮ ਮਾਰਗ ਵਿਚ ਲੜੀਵਾਰ ਲੇਖਾਂ ਰਾਹੀਂ ਛਾਪਣ ਦੀ ਖੁਸ਼ੀ ਲੈ ਰਹੇ ਹਨ।

(ਸੰਪਾਦਕ)

੧.

**ਕਹੁ ਨਾਨਕ ਕਰਤੇ ਕੀਆ ਬਾਤਾ
ਜੋ ਕਿਛੁ ਕਰਣਾ ਸੁ ਕਰਿ ਰਹਿਆ॥ ਰਹਿਰਾਸ ਸਾਹਿਬ**

ਸਾਈਂ ਦੇ ਰੰਗ ਬੇਅੰਤ ਤੇ ਕੁਦਰਤਾਂ ਅੰਨਤ ਹਨ। ਸੰਸਾਰ ਦੀ ਬਾਜ਼ੀ ਐਸੀ ਖਿੱਲਰਵੀਂ ਹੈ ਕਿ ਉਸਦਾ ਵੀ ਅੰਤ ਪਾਉਣਾ ਸੌਂਖਾ ਨਹੀਂ। ਕਿਤੇ ਰੰਗ ਕਿਤੇ ਤਮਾਸੇ, ਕਿਤੇ ਖੁਸ਼ੀਆਂ ਕਿਤੇ ਹਾਸੇ, ਕਿਤੇ ਰੋਣ ਕਿਤੇ ਵੈਣ। ਇਕ ਪਾਸੇ ਸ਼ਾਦੀਆਨੇ ਵੱਜ ਰਹੇ ਹਨ ਤਾਂ ਦੂਜੇ ਪਾਸੇ ਮਾਤਮ ਹੋ ਰਿਹਾ ਹੈ। ਹੱਥਾਂ ਦਾ ਇਕ ਸੰਦਰ ਜੋੜਾ ਗਿੱਧੇ ਵਿਚ ਰੁੱਝਾ ਹੋਇਆ ਹੈ ਤਾਂ ਦੂਜੇ ਪਾਸੇ ਓਹੋ ਜਿਹਾ ਜੋੜਾ ਛਾਤੀ ਪਿੱਟ ਰਿਹਾ ਹੈ। ਇਕ ਪਾਸੇ ਜੀਭ ਖੁਸ਼ੀ ਦੀਆਂ ਘੋੜੀਆਂ ਗਾਊਂ ਰਹੀ ਹੈ ਤਾਂ ਦੂਜੇ ਪਾਸੇ ਵੈਣ ਪਾ ਪਾ ਵਿਲਕ ਰਹੀ ਹੈ। ਇਕ ਸੁਖੀ ਹਿਰਦਾ ਠਰਿਆ ਹੋਇਆ ਅਨੰਦ ਵਿਚ ਹੈ ਤਾਂ ਦੂਜਾ ਹਿਰਦਾ ਸੱਲ੍ਹਾਂ ਨੇ ਸੱਲ੍ਹਿਆ ਹੋਇਆ ਹੈ ਤੇ ਗਿੱਲੇ ਗੋਹੇ ਵਾਂਗ ਧੁਖ ਰਿਹਾ ਹੈ। “ਮੁਲਕ ਮਾਹੀ ਦਾ ਵੱਸੇ, ਕੋਈ ਰੋਵੇ ਤੇ ਕੋਈ ਹੱਸੇ।” ਆਉਣ ਨਾਲ ਜਾਣਾ, ਜੰਮਣ ਨਾਲ ਮਰਨਾ, ਸੁਖ ਨਾਲ ਦੁਖ, ਠੰਢ ਨਾਲ ਤਾਅ, ਮਿਲਾਪ ਨਾਲ ਵਿਛੋੜਾ, ਇਕ ਦੂਜੇ ਦੇ ਵਿਰੋਧੀ ਮੁੱਢੋਂ ਚਲੇ ਆਏ ਹਨ। ਇਹੋ ਹੀ ਦੂੰਦ ਸੰਸਾਰ ਦਾ ਰੂਪ ਹਨ ਤੇ ਸੰਸਾਰ ਇਹਨਾਂ ਵਿਚ ਹੀ ਵਰਤ ਰਿਹਾ ਹੈ। ਐਸੇ ਜਗਤ ਵਿਚ ਇਸਦੇ ਸੁਖਾਂ ਨਾਲ ਪਰਚਣਾ ਤੇ ਦੁੱਖਾਂ ਤੋਂ ਘਾਬਰਨਾ ਏਹ ਬੇਖਬਰੀ ਹੈ। ਸਿਰਜਣਹਾਰ ਆਪਣੀ ਇੱਛਾ ਅਨੁਸਾਰ ‘ਜੋ ਕਿਛੁ ਕਰਣਾ ਸੁ ਕਰਿ ਰਹਿਆ’ ਹੈ। ਮਨ ਦੇ ਸੰਸੇ ਛੱਡ ਕੇ ਉਸ ਬੇਅੰਤ ਦੀ ਬਿਅੰਤ ਲੀਲ੍ਹਾ ਦਾ ਦਿਦਾਰਾ ਕਰਨਾ ਤੇ ਉਸ ਦੇ ਪਿਆਰ ਤੇ ਯਾਦ ਵਿਚ ਰਹਿਣਾ ਅਸਲ ਸੁਖ ਹੈ।

ਇਸ ਵੇਲੇ ਸਾਡੀ ਨਜ਼ਰ ਹੇਠ ਇਕ ਸੁੰਦਰ ਰਮਣੀਕ ਸੰਦਰ ਦੇ ਕਿਨਾਰੇ ਦੀ ਇਕ ਨਗਰੀ ਹੈ। ਕੋਈ ਪੰਝੀ ਕੁ ਵਰ੍ਹੇ ਦਾ ਜਵਾਨ ਮਾਪਿਆ ਦਾ ਸੁੱਖੀ ਲੱਧਾ ਖਟਿਆਉ, ਕਮਾਊ, ਵਿਆਹਿਆ ਵਰਿਆ ਇਕਲੋਤਾ ਪੁੱਤਰ ਚੜ੍ਹਾਈ ਕਰ ਗਿਆ ਹੈ। ਇਸ ਵੇਲੇ ਸਮੇਂ ਦੇ ਰਿਵਾਜ ਮੂਜਬ ਘਰ

ਵਿਚ ਜੋ ਪਿੱਟਾ ਕੁੱਟੀ ਇਸ ਕੜਕਦੀ ਮੌਤ ਪਰ ਪੈ ਰਹੀ ਹੈ ਸੋ ਕਹਿਣਾਂ ਬਾਹਰੀ ਹੈ। ਮਾਂ ਦੀਆਂ ਦਿਲ ਚੀਰਵੀਆਂ ਚੀਕਾਂ, ਪਿਉ ਦੇ ਠੰਡੇ ਹਾਵੇ, ਭੈਣਾਂ ਦੇ ਕਲੇਜੇ ਵਿੰਨ੍ਹਵੇਂ ਵਿਹਲਾਪ, ਭਰਾਵਾਂ ਦੇ ਦੁਖ ਤੇ ਸੰਤਾਪ, ਇਸਤ੍ਰੀ ਦੀਆਂ ਗੁੱਸ਼ੀਆਂ ਹਾਈਂ, ਆਢੀਆਂ ਗਵਾਂਢੀਆਂ ਦੇ ਹਮਸੋਸ ਤੇ ਸਾਕਾਂ ਅੰਗਾਂ ਦੇ ਕੀਰਨੇ ਅਜਿਹਾ ਕਰੁਣਾ ਰਸ ਦਾ ਸਮਾਂ ਬੰਨ੍ਹ ਰਹੇ ਹਨ ਕਿ ਰਾਹ ਚਲਦੇ ਵੀ ਕਲੇਜੇ ਫੜ ਫੜ ਕੇ ਰਹਿ ਜਾਂਦੇ ਹਨ। ਉਹ ਨਵੀਂ ਵਿਆਹੀ ਇਸਤ੍ਰੀ, ਜਿਸ ਨੇ ਅਜੇ ਦੁਨੀਆਂ ਦਾ ਕੁਝ ਨਹੀਂ ਡਿੱਠਾ, ਲਹਿਲਹਾਉਂਦੀ ਖੇਤੀ ਤੇ ਗੜੇ ਮਾਰ ਹੋਈ ਵਾਂਗ ਚਾਵਾਂ ਮਲ੍ਹਾਰਾਂ ਵਿਚ ਹੀ ਮਾਰੀ ਗਈ ਹੈ। ਭਾਵੇਂ ਵਿਚਾਰੀ ਲੋਕ ਲਾਜ ਦੀ ਬੱਧੀ ਮੂੰਹੋਂ ਕੁਝ ਨਹੀਂ ਉਭਾਸਰਦੀ ਪਰ ਅੰਦਰੋਂ ਆਵੇ ਦੀ ਅੱਗ ਵਾਂਗ ਤਪ ਰਹੀ ਹੈ, ਅਖਾਂ ਭਾਵੇਂ ਸੁੱਕੀਆਂ ਹਨ ਪਰ ਬਉਰਾਨੀਆਂ ਤੇ ਹੈਰਾਨੀ ਵਿਚ ਪਰੇਸ਼ਾਨ ਹਨ, ਮਾਨੋਂ ਚਿੰਤਾ ਤੇ ਸੋਚ ਦੀ ਮੁਰਤ ਬਣ ਰਹੀ ਹੈ। ਕੀ ਜਾਣੀਏਂ ਆਉਣ ਵਾਲੀ ਬਿਪਤਾ ਨੂੰ ਸਹਾਰਨ ਲਈ ਆਪਣੇ ਆਪਨੂੰ ਜਾਚ ਕੇ ਘਬਰਾ ਰਹੀ ਹੈ ਯਾ ਸਦਮੇ ਦੀ ਕਰੜਾਈ ਨੇ ਬਉਰਾ ਦਿੱਤਾ ਹੈ।

ਵੇਲਾ ਸੰਝਾਂ ਦਾ ਹੋ ਆਯਾ। ਸੰਬੰਧੀ ਮੋਏ ਪਾਣੀ ਨੂੰ ਸਸਕਾਰ ਕੇ ਉਸ ਦੀ ਦੇਹ ਨੂੰ ਵਿਦਾ ਕਰ ਆਏ। ਘਰ ਵਿਚ ਹੁਣ ਇਸਤ੍ਰੀਆਂ ਦੀ ਕਾਵਾਂ ਰੌਲੀ ਤਾਂ ਮੱਠੀ ਪੈ ਰਹੀ ਹੈ। ਪਰ ਪਹਿਲੀ ਰਾਤ ਕਰਕੇ ਖਬਰੇ ਹੰਝੂ ਕੇਰਨੋਂ ਕਿਸੇ ਨੂੰ ਵੇਹਲ ਮਿਲੇ ਕਿ ਨਾ ਮਿਲੇ, ਵਿਧਵਾ ਇਸਤ੍ਰੀ ਭੀ ਦੜ ਵੱਟੀ ਆਪਣੇ ਪਿਆਰੇ ਪਤੀ ਦੀ ਯਾਦ ਵਿਚ ਇਕ ਬੁੰਜੇ ਬੈਠੀ ਹੁਣ ਫਿਸ ਪਈ ਹੈ ਤੇ ਹੌਲੇ ਹੌਲੇ ਬੁਸਕ ਰਹੀ ਹੈ। ਨੀਂਦ ਆਖਦੇ ਹਨ ਸੂਲੀ ਤੇ ਭੀ ਆ ਜਾਂਦੀ ਹੈ, ਤਿਵੇਂ ਇਸ ਨੂੰ ਬੀ ਇਕਲਵਾਂਜੇ ਬੈਠਿਆਂ ਉੱਘ ਆ ਹੀ ਗਈ। ਬੱਸ ਉੱਘ ਦਾ ਆਉਣਾ ਹੀ ਸੀ ਕਿ ਡਰਾਉਣੇ ਰੂਪ ਤੇ ਬਿਕਰਾਲ ਸ਼ਕਲਾਂ ਦਿੱਸਣ ਲੱਗ ਪਈਆਂ। ਇਕ ਸੂਰਤ ਲਾਲ ਲਾਲ ਨੇੜ੍ਹ ਕੱਢ ਕੇ ਲਲਕਾਰ ਰਹੀ ਹੈ ਕਿ ਹੇ ਪਾਪਣ ਜਿੰਦੜੀ! ਕਿਸ ਬੁੰਜੇ ਵਿਚ ਲੁਕ ਕੇ ਬੈਠ ਰਹੀ ਹੈਂ? ਤੂੰ ਮੇਰੇ ਹੱਥਾਂ ਵਿਚੋਂ ਬਚ ਕੇ ਨਹੀਂ ਜਾ ਸਕਦੀ। ਮੇਰਾ ਇਕੋ ਵਾਰ ਤੇਰਾ ਕੌਮਲ ਸਰੀਰ ਮਲੀਆਮੇਟ ਕਰ ਦੇਵੇਗਾ। ਠਹਿਰ ਜਾ! ਬਚਕੇ ਨਾਂ ਜਾਵੀਂ! ਹੁਣੇ ਮੇਰੀਆਂ ਖਨੀ ਦਾੜ੍ਹਾਂ ਤੇਰੀ ਹੱਡੀ ਪੱਸਲੀ ਚਬਾ ਜਾਣਗੀਆਂ। ਭੈ ਭੌਤ ਹੋਈ ਤ੍ਰੀਮਤ ਤ੍ਰਬੁਕ ਕੇ ਜਾਗ ਪਈ ਅਰ ਬਰ ਕੰਬਣ ਲੱਗ ਪਈ। ਪਰ ਫਿਰ ਹੌਸਲਾ ਕੀਤਾ ਕਿ ਇਹ ਅੱਖਾਂ ਦਾ ਛਲਾਵਾ ਸੀ,

ਸੰਕਲਪਾਂ ਦਾ ਪਛਤਾਵਾ ਸੀ। ਵਿਚਾਰੀ ਨੇ ਇਧਰੋਂ ਮਨ ਨੂੰ ਮੌਜ਼ੀਆ ਤਾਂ ਫਿਰ ਪਿਆਰੇ ਪਤੀ ਦਾ ਚੇਤਾ ਆਇਆ ਕਿ ਕਿਸ ਤਰ੍ਹਾਂ ਸੱਚ ਮੁਚ ਮੌਤ ਨੇ ਉਸ ਨੂੰ ਰੜਕ ਲਿਆ ਹੈ, ਖਬਰੇ ਵਿਚਾਰੇ ਨੂੰ ਕੀ ਕੀ ਦੁਖ ਭੁਗਾ ਰਹੀ ਹੋਵੇਗੀ। ਇਨ੍ਹਾਂ ਖਿਆਲਾਂ ਦੇ ਨਾਲ ਹੀ ਫੇਰ ਉੱਘ ਦਾ ਹੁਲਾਰਾ ਆ ਗਿਆ। ਹੁਲਾਰਾ ਕਾਹਦਾ ਸੀ, ਇਕ ਉੱਘ ਦਾ ਝੂਟਾ ਸੀ ਜਿਸ ਦੇ ਇਕ ਪਾਸੇ ਆਇਆਂ ਮਾਤ ਲੋਕ ਤੇ ਦੂਜੇ ਪਾਸੇ ਗਿਆਂ ਪਰਲੋਕ ਹੋਵੇ। ਇਕ ਹੁਲਾਰੇ ਨੇ ਉਲੱਦ ਕੇ ਇਸ ਦੁਨੀਆਂ ਵਿਚੋਂ ਦੂਜੀ ਦੁਨੀਆਂ ਵਿਚ ਪੁਚਾ ਦਿੱਤਾ। ਕਿਥੇ ਇਹ ਸਿਆਪੇ ਦੀ ਝੂਹੜੀ ਦੇ ਪਾਸ ਇਕ ਨੁੱਕਰ ਵਿਚ ਬੈਠੀ ਸੀ, ਕਿੱਥੇ ਧਰਮਗਾਜਾ ਦੇ ਦੇਸ਼ ਦੀ ਸੈਰ ਕਰ ਰਹੀ ਹੈ। ਹਾਇ! ਹਾਇ! ਸੀ! ਸੀ! ਪਾਹਰਿਆ, ਮਰ ਗਿਆ, ਦੁਹਾਈ ਦੀਆਂ ਦੁਹਾਈਆਂ ਆ ਰਹੀਆਂ ਹਨ। ਧਰਮ ਗਾਜਾ ਦੇ ਦਰਬਾਰ ਵੱਲ ਆ ਕੇ ਜਾਂ ਦੇਖਿਆ ਤਾਂ ਪਤੀ ਹੁਗੀਂ ਦੋ ਜਮਦੂਤਾਂ ਦੇ ਪਹਿਰੇ ਵਿਚ ਪੇਸ਼ ਹਨ, ਹਾਕਮ ਨਿਆਉਂ ਕਰ ਰਿਹਾ ਹੈ। ਇਨ੍ਹਾਂ ਨੂੰ ਘਰ ਵਿਚ ਕਿਸੇ ਦੇ ਆਉਣ ਪਰ ਖੱਪ ਜੋ ਪਈ ਤਾਂ ਜਾਗ ਖੁਲ੍ਹ ਗਈ।

ਇਸ ਤਰ੍ਹਾਂ ਚਾਰ ਦਿਨ ਬੀਤੇ। ਪਤੀ ਦਾ ਵਿਛੋੜਾ, ਸੰਸਾਰ ਤੋਂ ਉਦਾਸੀ, ਸਦਾ ਦੇ ਸੁਖਾਂ ਦੇ ਸੁਹਾਗ ਭਾਗ ਦਾ ਨਾਸ਼, ਮੌਤ ਦਾ ਡਰਾਵਾ ਤੇ ਪਰਲੋਕ ਦਾ ਸੁਪਨਾ, ਇਨ੍ਹਾਂ ਸਾਰਿਆਂ ਨੇ ਮਿਲਕੇ ਇਸਤ੍ਰੀ ਨੂੰ ਇਸ ਗੱਲ ਲਈ ਤਿਆਰ ਕਰ ਦਿਤਾ ਕਿ ਸੰਸਾਰ ਛੱਡਣ ਤੋਂ ਪਹਿਲੇ ਪਰਲੋਕ ਦੀ ਕੁਝ ਖੋਜ ਕਰੋ। ਇਸ ਲਈ ਇਸਨੇ ਇਕ ਬੁੱਢੀ ਮਾਈ ਨੂੰ, ਜੋ ਸਾਕਾਂ ਵਿਚੋਂ ਇਸ ਦੀ ਦਾਦੀ ਲੱਗਦੀ ਸੀ, ਧਰਮ ਭਾਵ ਵਾਲੀ ਜਾਣ ਕੇ, ਆਪਣੇ ਸੁਪਨੇ ਦਾ ਤੇ ਮਨ ਦੀ ਉਪਰਾਮਤਾ ਦਾ ਹਾਲ ਹੌਲੀ ਹੌਲੀ ਕਹਿ ਸੁਣਾਇਆ। ਅੱਗੋਂ ਉਸ ਬੁੱਢੀ ਦਾਦੀ ਨੇ ਸਮੇਂ ਅਨੁਸਾਰ ਬਹੁਤ ਸਾਰੇ ਧੀਰਜ ਬਨ੍ਹਾਉਣ ਵਾਲੇ ਬਚਨ ਕਰੋ ਅਤੇ ਨਾਲ ਹੀ ਇਹ ਭੀ ਆਖਿਆ ਕਿ ਇਹ ਕਾਵਾਂਰੰਲੀ ਦੇ ਦਿਨ ਲੰਘ ਲੈਣ, ਉਪੰਤ ਤੇਰੇ ਲਈ ਮੈਂ ਕੋਈ ਜਪ ਤਪ ਪੁੰਨ ਦਾ ਰਸਤਾ ਕਰ ਦਿਆਂਗੀ, ਜਿਸ ਆਸਰੇ ਦਿਨ ਕਟ ਜਾਣਗੇ। ਇਸ ਬੁੱਢੀ ਮਾਈ ਨਾਲ ਸ਼ੋਕ ਦੇ ਦਿਨਾਂ ਵਿਚ ਹੀ ਇਕੁਰ ਦੀਆਂ ਗੱਲਾਂ ਕਰਦਿਆਂ ਸੁਣਦਿਆਂ ਕੁਝ ਵੈਗਾਗ ਪੱਕਾ ਹੁੰਦਾ ਗਿਆ ਤੇ ਸ਼ੋਕ ਦੇ ਦਿਨ ਵੀ ਬੀਤ ਗਏ। ਭਾਵੇਂ ਚਿੰਤਾ ਤੇ ਕਲੇਸ਼ ਅਜੇ ਬੀ ਅਤਿ ਹੈ, ਪਰ ਦੁਖੀਆਂ ਦੇ ਦਿਲ ਨੂੰ ਇਹ ਚਾਰ ਬੜੀ ਕਰੜੀ ਲੱਗ ਰਹੀ ਹੈ ਕਿ ਕਿਵੇਂ ਕੋਈ ਰਸਤਾ ਸ਼ਾਂਤੀ ਦਾ ਨਸੀਬ ਹੋਵੇ।

੨.

ਜਿਨ ਕੇ ਕੰਤ ਦਿਸਾਪੁਗੀ ਸੇ ਅਹਿਨਿਸਿ ਫਿਰਹਿ ਜਲੰਤੁ॥
ਪੰਨਾ - 792

ਸੰਸਾਰ ਤੋਂ ਉਦਾਸ ਤ੍ਰੀਮਤ ਤੇ ਉੱਚੇ ਸੁਖਾਂ ਦੀ ਭਾਲ ਵਿਚ ਬੰਗੀ ਹੋਈ ਹੋਈ ਮਕਰੰਦ ਦੇ ਲੋਭੀ ਭੌਰੇ ਵਾਂਛੂ ਸ਼ਾਂਤੀ

ਦੀ ਭਾਲ ਕਰ ਰਹੀ ਹੈ। ਉਹ ਦਾਦੀ ਕਿਸੇ ਕਾਰਣ ਕਿਤੇ ਟੁਰ ਗਈ ਹੈ, ਘਬਰਾਈ ਹੋਈ ਵਿਚਾਰੀ ਨੂੰ ਇਕ ਹੋਰ ਬੁੱਢੀ ਮਾਈ ਇਕ ਦਿਨ ਮੰਦਰ ਵਿਚ ਮਿਲ ਪਈ, ਧੌਲਾ ਝਾਟਾ, ਚਿਹਰੇ ਪਰ ਝੂਰੜੀਆਂ, ਲੱਕ ਜ਼ਰਾ ਕੁ ਲਿਫਿਆ ਹੋਇਆ, ਉਮਰ ਕੋਈ 50, 55 ਦੇ ਵਿਚਕਾਰ। ਬੜੇ ਪਿਆਰ ਨਾਲ ਪੁਚਕਾਰ ਕੇ ਪੁੱਛਣ ਲੱਗੀ - “ਨੀ ਬੱਚੀ! ਤੂੰ ਜੁਆਨ ਜਹਾਨ, ਤੇਰਾ ਇਹ ਰੰਗ ਤੇ ਇਹ ਰੂਪ! ਏਡੀ ਉਦਾਸ ਕਿਉਂ ਹੈਂ? ਸੱਚ ਦੱਸ ਤੈਨੂੰ ਕੀ ਭੀੜ ਬਣੀ ਹੋਈ ਹੈ?”

ਵਿਧਵਾ - ਮਾਈ! ਮੇਰਾ ਹਾਲ ਕੁਝ ਨਾ ਪੁੱਛ, ਮੈਂ ਨਿਕਰਮਣ ਤਾਂ ਦੁਖੀ ਹਾਂ ਹੀ, ਤੂੰ ਕਿਉਂ ਸੁਣ ਕੇ ਦੁਖੀ ਹੋਵੋਂ?

ਬੁੱਢੀ ਮਾਈ - ਬੱਚੀ! ਦੁਖ ਸੁਣਾਇਆਂ ਹੀ ਘਟਦੇ ਹਨ, ਅੰਦਰੋਂ ਰਖਿਆਂ ਅੰਦਰ ਨੂੰ ਖਾ ਜਾਂਦੇ ਹਨ।

ਵਿਧਵਾ - ਮਾਂ ਜੀ? ਮੈਂ ਨਿਮਾਣੀ ਨਿਤਾਣੀ ਭਾਗਾਂ ਸੜੀ ਹਾਂ, ਸਿਰ ਦੇ ਸਾਈਂ ਨੂੰ ਗੁਆ ਬੈਠੀ ਹਾਂ, ਖਬਰੇ ਉਸ ਵਿਚਾਰੇ ਨਾਲ ਕੀ ਬੀਤਦੀ ਹੋਵੇਗੀ? ਪਰ ਮੈਨੂੰ ਤਾਂ ਇਸ ਸੰਸਾਰ ਵਿਚ ਉਸ ਦੇ ਪਿਛੋਂ ਸਰੀਰ ਸੰਭਾਲਣਾ ਵੀ ਭਾਰੂ ਹੋ ਗਿਆ ਹੈ, ਕਿਸੇ ਮੌਤੇ ਮਰਿਆ ਨਹੀਂ ਜਾਂਦਾ, ਕਲੇਜਾ ਹਰ ਵੇਲੇ ਗਿੱਲੇ ਗੋਹੇ ਵਾਂਗ ਧੁਖਦਾ ਰਹਿੰਦਾ ਹੈ, ਅਲੂੜ ਹਾਂ ਤੇ ਤ੍ਰੀਮਤ ਹਾਂ, ਕੁਝ ਸਮਝ ਨਹੀਂ ਪੈਂਦੀ, ਕੀ ਕਰਾਂ ਤੇ ਕੀ ਨਾ ਕਰਾਂ?

ਬੁੱਢੀ ਮਾਈ - ਬੱਚੀ! ਕਰਤਾਰ ਦਾ ਭਾਣਾ, ਤੇਰੇ ਵਰਗੀ ਦਾ ਵਿਧਵਾ ਹੋ ਜਾਣਾ ਕੋਈ ਛੋਟਾ ਜਿਹਾ ਸੱਲ੍ਹ ਤਾਂ ਨਹੀਂ, ਪਰ ਫੇਰ ਭੀ ਮੋਇਆਂ ਨਾਲ ਮਰਿਆ ਨਹੀਂ ਜਾਂਦਾ; ਸੰਤੋਖ ਕਰ, ਧੀਰਜ ਕਰ, ਭਗਵਾਨ ਸਭ ਦੇ ਕਸ਼ਟ ਦੁਰ ਕਰਨਹਾਰਾ ਹੈ, ਤੇਰੀ ਭੀ ਉਸੇ ਸੱਚੇ ਮਾਲਕ ਨੂੰ ਸ਼ਰਮ ਹੈ, ਤੂੰ ਕਿਸ ਲਈ ਭਟਕ ਰਹੀ ਹੈਂ?

ਵਿਧਵਾ - ਇਸ ਲਈ ਕਿ ਮਨ ਦਾ ਭਟਕਣਾ ਹਟੇ, ਜੀਅ ਨੂੰ ਸ਼ਾਂਤੀ ਆਵੇ ਤੇ ਜਿੱਕੂੰ ਹੋ ਆਵੇ ਕਿਸੇ ਹੱਛੇ ਪਾਸੇ ਪੈ ਕੇ ਉਮਰ ਕੱਟੀ ਜਾਵੇ। ਗੁਜ਼ਾਰੇ ਮਾਤ੍ਰ ਨਿਰਬਾਹ ਤਾਂ ਮੈਰੇ ਪਾਸ ਹੈ ਪਰ ਜੀਅ ਨੂੰ ਧੀਰਜ ਨਹੀਂ ਆਉਂਦਾ। ਇਹ ਅੱਗ ਸਭ ਤੋਂ ਵੱਧ ਅੰਦਰ ਹੈ ਕਿ ਪਤੀ ਕਿਵੇਂ ਸੁਖੀ ਹੋ ਜਾਵੇ, ਮੈਂ ਉਸ ਨੂੰ ਦੁਖੀ ਡਿੱਠਾ ਹੈ, ਕਿਵੇਂ ਫੇਰ ਸੁਖੀ ਦੇਖ ਲਵਾਂ।

ਬੁੱਢੀ ਮਾਈ - (ਹੱਸ ਕੇ) ਓਹ! ਇਹ ਗੱਲ ਤਾਂ ਬੜੀ ਸੌਖੀ ਹੈ, ਤੂੰ ਚਿੰਤਾ ਨਾ ਕਰ, ਕੱਲ ਸਵੇਰੇ ਤੂੰ ਬਾਗ ਵਿਚ ਆਵੀਂ, ਮੈਂ ਤੈਨੂੰ ਇਕ ਮਾਂਦੀ ਜੀ ਦੇ ਚਰਨੀਂ ਪਾ ਦਿਆਂਗੀ, ਤੇਰੇ ਸਾਰੇ ਕਲੇਸ਼ ਕੱਟੇ ਜਾਣਗੇ। ਮਾਂਦੀ ਜੀ ਨੇ ਕਈ ਮੁਰਦੇ ਮਿਲਾਏ ਹਨ, ਪਰਲੋਕ ਸੈਰ ਕਰਨ ਚਲੇ ਜਾਂਦੇ ਹਨ, ਸੁਨੇਹੇ ਲਿਆ ਦੇਂਦੇ ਹਨ, ਦਰਸ਼ਨਾਂ ਤਕ ਕਰਵਾ ਦੇਂਦੇ ਹਨ, ਬੀਮਾਰੀਆਂ ਵੀ ਰਾਜੀ ਕਰ ਦਿੰਦੇ ਹਨ। ਸਬੱਬ ਨਾਲ ਏਥੇ ਥੋੜ੍ਹੇ ਦਿਨਾਂ ਲਈ ਪ੍ਰਯਾਗ ਦੇ ਕੁੰਭ ਦਾ ਮੇਲਾ ਕਰਕੇ ਆਉਂਦੇ ਹੋਏ

ਠਹਿਰ ਗਏ ਹਨ। ਏਹਨਾਂ ਨੂੰ ਏਥੇ ਆਇਆਂ ਦਸ ਵੀਹ ਦਿਨ ਹੀ ਹੋਏ ਹਨ, ਪਰ ਸਵੇਰੇ ਵੇਖੀਂ ਇਕ ਮੇਲਾ ਲਗਾ ਹੁੰਦਾ ਹੈ, ਰੋਗੀ, ਗਰਜ਼ਾਂ ਵਾਲੇ, ਪ੍ਰਸ਼ਨਾਂ ਵਾਲੇ ਤੇ ਲੋੜਾਂ ਵਾਲੇ ਸੈਂਕੜੇ ਆਉਂਦੇ ਹਨ, ਹੁਣ ਦੂਰਕਾ ਜਾਣਾ ਹੈ।

ਵਿਧਵਾ - ਧੰਨ ਭਾਗ ਮੇਰੇ, ਮਾਈ ਜੀ! ਤੇਰਾ ਦਰਸ਼ਨ ਹੋ ਗਿਆ, ਮੈਨੂੰ ਰੁੜੀ ਜਾਂਦੀ ਨੂੰ ਤੁਲ੍ਹੇ ਦਾ ਸਹਾਰਾ ਮਿਲ ਗਿਆ! ਪਰ ਮਾਂ ਜੀ! ਮੈਂ ਚਾਹੁੰਦੀ ਹਾਂ ਕਿ ਜਿਸ ਵੇਲੇ ਏਕਾਂਤ ਹੋਵੇ ਓਸ ਵੇਲੇ ਮੈਂ ਪਤੀ ਜੀ ਦੇ ਸੰਦੇਸ਼ ਲਈ ਪਹੁੰਚਾਂ।

ਮਾਈ - ਸੁਹਣੀ ਗੱਲ ਹੈ, ਫੇਰ ਜਗ ਤੜਕੇ ਉਦਮ ਕਰ ਲਵੀਂ, ਪੰਜ ਵੱਜਦੇ ਸਾਰ ਅਪੜ ਪਵੀਂ, ਉਸ ਵੇਲੇ ਮਾਂਦ੍ਰੀ ਜੀ ਇਕੱਲੇ ਹੋਣਗੇ, ਤੇਰੀ ਸਾਰੀ ਵਿੱਥਿਆ ਸੁਣ ਲੈਣਗੇ। ਮੈਂ ਭੀ ਦੱਸ ਇਕਲਾਪੀ ਹਾਂ, ਕੀ ਕਰਾਂ? ਪਰ ਤੇਰੀ ਖਾਤਰ ਉਸ ਵੇਲੇ ਘੜੀ ਅੱਗੇ ਆ ਜਾਵਾਂਗੀ, ਤੂੰ ਮੰਦਰ ਦੇ ਬੂਹੇ ਅੱਗੇ ਮੈਨੂੰ ਉਡੀਕੀਂ!

ਵਿਧਵਾ - ਹੱਛਾ ਜੀ!

੩.

ਜਿਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ॥

ਪੰਨਾ - 489

ਇਕ ਸੁੰਦਰ ਸੰਘਣਾ ਬਾਗ, ਅੰਦਰੋਂ ਬਾਹਰੋਂ ਹਰਿਆ ਭਰਿਆ ਤੇ ਫਲਾਂ ਫੁਲਾਂ ਨਾਲ ਟਾਵਾਂ ਟਾਵਾਂ ਫਲਿਆ ਫੁਲਿਆ ਹੋਇਆ ਹੈ। ਕੋਈ ਪੰਜ ਵਜੇ ਦਾ ਸ਼ਾਂਤ ਸਤੋਗੁਣ ਦਾ ਵੇਲਾ ਹੈ। ਠੰਢੀ ਪੌਣ ਦਾ ਗੁਮਕਾ ਚਲ ਰਿਹਾ ਹੈ, ਜੀਵ ਜੰਤੂ ਮਨੁੱਖ ਚੰਗੀ ਮਿੱਠੀ ਨੀਂਦਰ ਵਿਚ ਘੂਕ ਸੁੱਤੇ ਪਏ ਹਨ। ਕਿਤੋਂ ਕੋਈ ਅਸ਼ਨਾਨ ਕਰਨ ਦੀ ਅਵਾਜ਼ ਵੀ ਆਉਂਦੀ ਹੈ। ਹਨੇਰੀ ਦੂਾਦਸ਼ੀ ਦਾ ਚੰਦਮਾਂ ਆਪਣੀ ਠੰਢੀ ਮੰਦ ਤੇ ਮਨ ਭਾਉਣੀ ਚਾਨਣੀ ਰੁੱਖਾਂ ਉੱਤੇ ਪਾ ਰਿਹਾ ਹੈ। ਅਜੇਹੇ ਵੇਲੇ ਬਾਗ ਦੇ ਅੰਦਰਵਾਰ ਦੂਰ ਜਿਹੇ ਅੱਗ ਦੀਆਂ ਲਾਟਾਂ ਨਿਕਲ ਰਹੀਆਂ ਹਨ। ਕੋਲ ਵਾਰ ਜਾ ਕੇ ਦੇਖੋ ਤਾਂ ਇਹ ਇਕ ਧੂਣੀ ਹੈ, ਅੱਗ ਲਟ ਲਟ ਬਲ ਰਹੀ ਹੈ, ਜਿਸ ਦੇ ਆਲੇ ਦੁਆਲੇ ਪੰਜ ਚਾਰ ਆਦਮੀ ਬੈਠੇ ਗੱਲਾਂ ਬਾਤਾਂ ਕਰ ਰਹੇ ਹਨ। ਇਹਨਾਂ ਵਿਚ ਇਕ, ਸਰੀਰ ਦੇ ਹੱਛੇ ਰਿਸ਼ਟ ਪੁਸ਼ਟ ਆਦਮੀ ਚੌਕੜੀ ਮਾਰੇ ਬੈਠੇ ਹਨ। ਇਨ੍ਹਾਂ ਦਾ ਕੱਦ ਬੜਾ ਲੰਬਾ ਹੈ, ਸਿਰ ਮੂੰਹ ਤੱਛਗਾ ਮੁੱਛਗਾ ਹੈ, ਵਿਚ ਵਿਚ ਬੜੀ ਗੰਭੀਰ ਸੂਰ ਨਾਲ ਬਚਨ ਕਰਦੇ ਵੀ ਸੁਣਾਈ ਦਿੰਦੇ ਹਨ, ਇਹ ਮਾਂਦ੍ਰੀ ਜੀ ਹਨ।

ਇਨ੍ਹੇ ਤਕ ਦੋ ਤ੍ਰੀਮਤਾਂ ਦੇ ਆਉਣ ਦੀ ਪੈਖੜ ਮਾਲੂਮ ਹੋਈ ਅਰ ਮਾਂਦ੍ਰੀ ਜੀ ਝੱਟ 'ਚੁੱਪ' ਕਰਕੇ ਘੁੱਗੂ ਹੋ ਗਏ। ਸਿਰ ਨੀਵਾਂ, ਅੱਖਾਂ ਬੰਦ, ਸਰੀਰ ਸਿਥਲ ਤੇ ਸਾਹ ਘੁੱਟਵਾਂ ਚੱਲਣ ਲੱਗ ਪਿਆ। ਬਿ੍ਧ ਮਾਈ ਸਮੇਤ ਜਗਿਆਸਨ ਵਿਧਵਾ ਭੀ ਪਹੁੰਚ ਗਈ। ਇਕ ਨਰੇਲ ਤੇ ਰੁਪਯਾ ਅੱਗੇ

ਰਖ ਕੇ ਦੌਵੇਂ ਜਣੀਆਂ ਬੈਠ ਗਈਆਂ।

ਮਾਈ - ਮਹਾਰਾਜ! ਆਪ ਬੜੇ ਤਾਂਤ੍ਰੀ ਹੋ, ਕਰਨ ਕਾਰਨ ਸਮਰਥ ਹੋ, ਸਭ ਦੇ ਅੰਦਰ ਦੀ ਜਾਣਨਹਾਰੇ ਹੋ। ਇਹ ਅਨਾਥ ਤ੍ਰੀਮਤ ਵਿਧਵਾ ਹੋ ਗਈ ਹੈ, ਮਨ ਕਿਸੇ ਤਰ੍ਹਾਂ ਖਲੋਂਦਾ ਨਹੀਂ, ਸੁ ਆਪ ਦੇ ਚਰਨਾਂ ਵਿਚ ਪਤੀ ਮਿਲਣ ਦੀ ਭਾਵਨਾ ਰੱਖ ਕੇ ਨੰਗੀਂ ਪੈਰੀਂ ਤੁਰ ਕੇ ਆਈ ਹੈ, ਜਿਉਂ ਜਾਣੋਂ ਕਿਰਪਾ ਕਰੋ, ਇਸ ਦੇ ਮਨ ਦੇ ਮਨੋਰਥ ਪੂਰੇ ਕਰੋ। ਵਿਛੁੜੀ ਕੂੰਜ ਨੂੰ ਇਕ ਵੇਰ ਦਿਦਾਰੇ ਕਰਾ ਦਿਓ।

ਇਕ ਆਦਮੀ ਕੋਲੋਂ ਬੋਲਿਆ - ਮਾਈ! ਘਬਰਾਓ ਨਹੀਂ, ਆਪ ਜੀ ਪੂਰੇ ਜੋਗੀ ਮਾਂਦ੍ਰੀ ਹਨ।

ਦੂਜਾ - ਨਿਸਚਾ ਕਰੋ, ਸਭ ਮਨੋਰਥ ਸਿੱਧ ਹੋਣਗੇ।

ਤੀਜਾ - ਸੂਰਗ ਦੇਖਣਾ ਚਾਹਤੀ ਹੈ, ਪਤੀ ਦਾ ਮਿਲਾਪ ਚਾਹਤੀ ਹੈ, ਸਭ ਮਿਲ ਜਾਵੇਂਗੇ।

ਵਿਧਵਾ - (ਸ਼ਰਮ ਨਾਲ) ਮੇਰੇ ਧੰਨ ਭਾਗ।

ਮਾਂਦ੍ਰੀ - ਬੇਟੀ! ਕਿਸ ਫਲ ਕੀ ਇੱਛਾ ਹੈ?

ਵਿਧਵਾ - ਕਿਸੇ ਤਰ੍ਹਾਂ ਪਤੀ ਜੀ ਵਲੋਂ ਹਿਰਦਾ ਠੰਢਾ ਹੋ ਜਾਵੇ ਤੇ ਮੈਂ ਚੰਗੇ ਰਾਹੇ ਲੱਗ ਜਾਵਾਂ।

ਮਾਂਦ੍ਰੀ - ਪਤੀ ਕੋ ਪੱਤੱਖ ਦੇਖੇਂਗੀ? ਦਰਸ਼ਨ ਕਰਾ ਦੇਵੇਂ? ਅੰਰੋਂ ਸੂਰਗ ਕੀ ਕੁੰਜੀਆਂ ਦੇ ਦੋਂ ਤੇਰੇ ਹਾਥ ਮੈਂ?

ਮਾਈ - ਵਾਹ ਮਹਾਰਾਜ! ਹੋਰ ਕੀ ਚਾਹੀਏ, ਜੇ ਤੁਠੇ ਹੋ ਤਾਂ ਕਰੋ ਮੇਹਰ, ਤੁਹਾਡੇ ਖਜ਼ਾਨੇ ਕਾਹਦੀ ਕਮੀ ਹੈ? ਜੇ ਏਹ ਕਰ ਦਿਓ ਤਾਂ ਨਿਰਾਸ ਤ੍ਰੀਮਤ ਨੂੰ ਹੋਰ ਕਾਹਦੀ ਲੋੜ ਹੈ?

ਇਸ ਪ੍ਰਕਾਰ ਬਚਨ ਬਿਲਾਸ ਕਰਕੇ ਦੌਵੇਂ ਮੂੰਹ ਹਨ੍ਹੇ ਹੀ ਘਰ ਨੂੰ ਤੁਰ ਗਈਆਂ। ਦੂਜੇ ਦਿਨ ਫੇਰ ਉਸੇ ਵੇਲੇ ਆ ਗਈਆਂ। ਗਲ ਕੀ ਰੋਜ਼ ਦਾ ਨੇਮ ਪੱਕ ਗਿਆ। ਵਿਧਵਾ ਹੁਣ ਸੋਚਦੀ ਹੈ ਕਿ ਪਤੀ ਦੇ ਪਾਸ ਬ੍ਰਹਮ ਲੋਕ ਵਿਚ ਪਹੁੰਚਣ ਦੀ ਸਿੱਕ ਪੂਰੀ ਕਰ ਦੇਣ ਦਾ ਭਰੋਸਾ ਮਾਂਦ੍ਰੀ ਜੀ ਦੋਂਦੇ ਹਨ, ਹੈਨ ਭੀ ਭਲੇ, ਜੋ ਇਨ੍ਹਾਂ ਦੇ ਆਖੇ ਨਾ ਲੱਗੀ ਤਦ ਹੋਰ ਕਿਥੋਂ ਆਸ ਪੂਰੀ ਹੋਵੇਗੀ। ਸਾਕ ਅੰਗ ਤਾਂ ਅਗੇ ਹੀ ਧਨ ਮਾਯਾ ਦੇ ਭੁੱਖੇ ਸਾਬਤ ਹੋ ਚੁਕੇ ਹਨ ਜਿਨ੍ਹਾਂ ਨੇ ਪਤੀ ਵਿਯੋਗ ਦੇ ਮਗਰੋਂ ਕਈ ਵੇਰ ਮੇਰੇ ਨਾਲ ਐਸੇ ਵਰਤਾਉ ਕੀਤੇ ਹਨ ਜੋ ਉਨ੍ਹਾਂ ਦੇ ਲਾਲਚ ਦੇ ਲਖਾਉਣ ਵਾਲੇ ਹਨ।

ਇਸ ਤਰ੍ਹਾਂ ਬੀਬੀ ਪਤੀਜਦੀ ਪਤੀਜਦੀ ਮਾਂਦ੍ਰੀ ਪਰ ਪਤੀਜ ਗਈ। ਇਕ ਦਿਨ ਜਦ ਤ੍ਰੀਮਤ ਪਤੀ ਦੇ ਬੜੇ ਵੈਰਾਗ ਤੇ ਚਾਹ ਵਿਚ ਸੀ, ਤਦ ਮਾਂਦ੍ਰੀ ਨੇ ਠੀਕ ਸਮਾਂ ਤਾੜ ਕੇ ਕਿਹਾ -

ਏਕ ਪਰਬਤ ਕੀ ਸ਼ਿਖਾ ਪਰ ਜਾਨਾ ਹੋਗਾ, ਜਹਾਂ ਸੇ

ਬ੍ਰਹਮ ਲੋਕ ਕੋ ਰਾਸਤਾ ਜਾਤਾ ਹੈ। ਹਮ ਪਰਸੋਂ ਉਧਰ ਕੋ ਚਲੇਂਗੇ। ਜੋ ਸੰਸਾਰ ਸੇ ਮੁਕਤ ਹੋਨੇ ਕੀ ਇੱਛਾ ਹੈ, ਪਤੀ ਕੇ ਦਰਸ਼ਨ ਕਾ ਪ੍ਰੇਮ ਹੈ, ਤੋ ਹਮਾਰੇ ਸੰਗ ਚਲੀ ਚਲੇ।

ਵਿਧਵਾ - ਮਾਂਦ੍ਰੀ ਜੀ! ਮੈਂ ਸਿਰ ਦੇ ਜ਼ੋਰ ਹਾਜ਼ਰ ਹਾਂ, ਨਾਲ ਚੱਲਣ ਨੂੰ ਤਿਆਰ ਹਾਂ, ਕਿਵੇਂ ਦੁੱਖਾਂ ਤੋਂ ਮੇਰਾ ਛੁਟਕਾਰਾ ਕਰੋ ਤੇ ਪਤੀ ਦੀ ਸਦਗਤੀ ਕਰੋ।

ਮਾਂਦ੍ਰੀ - ਅੱਛਾ ਤਿਆਰ ਰਹੋ, ਪਰਸੋਂ ਹਮ ਜਾਏਂਗੇ, ਪਰ ਏਕ ਬਾਤ ਹੈ, ਚਲਤੇ ਸਮਜ ਪੀਛੇ ਕਿਸੀ ਵਸਤੂ ਮੌਖਿਕ ਕੋ ਬੰਧਾਯਮਾਨ ਨਹੀਂ ਕਰਨਾ, ਨਹੀਂ ਤੋਂ ਮਨ ਸਥਿਰ ਨਹੀਂ ਹੋਗਾ।

ਵਿਧਵਾ - ਚੰਗਾ ਜੀ।

ਮਾਂਦ੍ਰੀ - 'ਇਸਤ੍ਰੀ ਧਨ' ਵਿਖੇ ਮੋਹ ਤਾਂ ਨਹੀਂ?

ਵਿਧਵਾ - ਮਹਾਰਾਜਾ! ਮੇਰਾ 'ਇਸਤ੍ਰੀ ਧਨ' ਨਾਲ ਕੋਈ ਮੋਹ ਨਹੀਂ ਹੈ।

ਮਾਂਦ੍ਰੀ - ਦੇਖੋ, ਜਬ ਉਹਾਂ ਚੱਲਕੇ ਚਿੱਲੇ ਬੈਠੀ, ਔਰ ਬੀਗਾਰਣ ਸ਼ੁਰੂ ਹੋਈ ਅੰਤ ਮੰਤ੍ਰ ਫੁਰਨ ਕੇ ਸਮੇਂ ਆਏ ਅੰਤੋਂ ਨੇ ਜ਼ੋਰ ਬਾਧਾ ਤੋਂ ਭੁਝੇ ਕਹੀ ਸੰਕਲਪ ਨਾ ਫੁਰੇ।

ਵਿਧਵਾ - ਫੇਰ ਮੈਂ 'ਇਸਤ੍ਰੀ ਧਨ' ਪੁੰਨ ਕਰ ਤੁਰਦੀ ਹਾਂ, ਜਾਂ ਨਾਲ ਲੈ ਚਲਦੀ ਹਾਂ।

ਮਾਂਦ੍ਰੀ - ਨਾਲ ਲੈ ਚੱਲੋ।

ਮਾਈ - ਬੱਚੀ! ਦੇਣਾ ਕਿਸ ਨੂੰ ਹਈ ਤੇ ਤੂੰ ਪਿੱਛੇ ਕਿਹੜੇ ਜੋਗਾ ਛੱਡ ਜਾਣਾ ਹੈ? ਆਪਣੀ ਜੋਖੇ ਆਪਣੀ ਹਿੱਕ ਦੇ ਨਾਲ ਲਾ ਕੇ ਰੱਖੀਂ, ਨਾ ਕੋਈ ਚਿੰਤਾ ਤੇ ਨਾ ਤੱਖਲਾ। ਮਾਂਦ੍ਰੀ ਜੀ ਸੱਚ ਕਹਿੰਦੇ ਹਨ, ਪਿੱਛੋਂ ਧਿਆਨ ਆਉਣੋਂ ਨਹੀਂ ਰਹਿੰਦਾ।

ਵਿਧਵਾ - ਸੱਤ ਬਚਨ! ਮੈਂ ਪਰਸੋਂ ਸਵੇਰੇ ਹੀ ਇਥੇ ਪਹੁੰਚ ਜਾਵਾਂਗੀ।

ਗੱਲ ਕੀ ਅਗਲੇ ਹੀ ਦਿਨ ਅੱਲੜ੍ਹ ਇਸਤ੍ਰੀ ਸਹੁਰਿਆਂ ਪੇਕਿਆਂ ਦਾ ਪਾਇਆ 'ਬੁਰਾ ਦਿਨ' ਤੇ ਪਹਿਲਾ 'ਇਸਤ੍ਰੀ ਧਨ' ਅਰ ਹੋਰ ਵੀ ਜੋ ਕੁਛ ਘਰੋਂ ਢਹੇ ਚੜ੍ਹਿਆ, ਲੈ ਕੇ ਕਰਾਰ ਸਿਰ ਮਾਂਦ੍ਰੀ ਜੀ ਪਾਸ ਪਹੁੰਚ ਗਈ।

ਮਾਂਡਵੀ ਤੋਂ ਟੁਰ ਕੇ ਜੰਮ੍ਹ ਤੱਕ ਰੇਲ ਵਿਚ ਅੱਪੜੇ, ਅੱਗੇ ਇਸ ਤੋਂ ਪੈਦਲ ਨਿਰਸ਼ਨ ਪਰਬਤਾਂ ਤੇ ਬਿਖੜੀਆਂ ਘਾਟੀਆਂ ਦਾ ਰਸਤਾ ਸ਼ੁਰੂ ਹੋਇਆ, ਜੋ ਵਿਚਾਰੀ ਇਸ ਭਰੋਸੇ ਤੇ ਤਹ ਕਰ ਰਹੀ ਹੈ ਕਿ ਬ੍ਰਹਮ ਲੋਕ ਦੇ ਬੂਹੇ ਅੱਪੜਨਾ ਹੈ।

(ਪੰਨਾ 35 ਦੀ ਬਾਕੀ)

ਹੋਇਆ ਹੁੰਦਾ ਹੈ, ਉਸ ਵੇਲੇ ਉਸ ਨੂੰ ਜਗਾਉਣਾ ਨਹੀਂ ਚਾਹੀਦਾ ਕਿਉਂਕਿ ਉਸ ਦਾ ਸੰਬੰਧ ਇਕ ਬਰੀਕ ਸੁਖਸ਼ਮ ਤਾਰ, ਜਿਸ ਨੂੰ ਸਿਲਵਰ ਕਾਡ ਕਹਿੰਦੇ ਹਨ, ਰਾਹੀਂ ਸਥੂਲ ਸਰੀਰ ਦਾ ਤੇ ਸੁਖਸ਼ਮ ਸਰੀਰ ਦਾ ਸੰਬੰਧ ਜੁਡਿਆ ਹੁੰਦਾ ਹੈ। ਇਸ ਦੌਰਾਨ ਜੋ ਕੋਈ ਜਗਾ ਦੇਵੇ ਤਾਂ ਉਹ ਸਿਲਵਰ ਕਾਡ ਟੁਟ ਜਾਇਆ ਕਰਦੀ ਹੈ ਤੇ ਸੁਖਸ਼ਮ ਸਰੀਰ ਫਿਰ ਦੁਬਾਰਾ ਸਥੂਲ ਸਰੀਰ ਵਿਚ ਪ੍ਰਵੇਸ਼ ਨਹੀਂ ਕਰ ਸਕਿਆ ਕਰਦਾ। ਜਿਸ ਤਰ੍ਹਾਂ ਨਾਲ ਬਾਬਾ ਰਾਮ ਰਾਇ ਜੀ ਦੇ ਸੇਵਕਾਂ ਨੇ ਉਨ੍ਹਾਂ ਦੇ ਸਥੂਲ ਸਰੀਰ ਦਾ ਸਸਕਾਰ ਕਰ ਦਿਤਾ ਸੀ ਅਤੇ ਜਦੋਂ ਸੁਖਸ਼ਮ ਸਰੀਰ ਨੇ ਸਥੂਲ ਰੂਪ ਵਿਚ ਪ੍ਰਵੇਸ਼ ਕਰਨਾ ਚਾਹਿਆ, ਉਦੌਂ ਤਕ ਸਰੀਰ ਅਗਨੀ ਭੇਟ ਹੋ ਕੇ ਸੁਆਹ ਬਣ ਚੁਕਿਆ ਸੀ।

ਸੋ ਇਸ ਕਰਕੇ ਬਾਬਾ ਜੀ ਤੇ ਬੀਜੀ ਨੇ ਪਟਿਆਲਾ ਵਿਖੇ ਰਹਿੰਦਿਆਂ ਅਨੇਕਾਂ ਪ੍ਰੇਮੀਆਂ ਨੂੰ ਗੁਰਮਤਿ ਦੇ ਰਾਹ ਤੇ ਤੋਰਿਆ। ਨਿਡਰਤਾ ਤੇ ਨਿਰਭੈਤਾ ਨਾਲ ਦੂਜੇ ਦੀ ਖਾਮੀ ਨੂੰ ਮੂੰਹ ਉਤੇ ਹੀ ਦੱਸ ਦਿੰਦੇ ਸਨ ਅਤੇ ਦਲੀਲ ਦੇ ਕੇ ਉਸ ਦੀ ਪੂਰੀ ਤਸਲੀ ਕਰਵਾ ਦਿੰਦੇ ਸਨ ਜਿਸ ਨਾਲ ਉਸ ਨੂੰ ਗਲਤੀ ਦਾ ਅਹਿਸਾਸ ਹੋ ਜਾਇਆ ਕਰਦਾ ਸੀ। ਸੋ ਮਿਲਟਰੀ ਦੀ ਸਰਵਿਸ ਦਾ ਜੀਵਨ ਵੀ ਬਹੁਤ ਸਾਫ਼ ਸੁਖਰਾ, ਭਗਤੀ ਭਰਪੂਰ ਤੇ ਪਰਉਪਕਾਰੀ ਹੀ ਰਿਹਾ। ਪਰਿਵਾਰਿਕ ਤੇ ਗ੍ਰਹਿਸਤ ਦੀਆਂ ਜਿੰਮੇਵਾਰੀਆਂ ਦੇ ਬਾਵਜੂਦ ਵੀ ਆਪ ਦੇ ਜੀਵਨ ਵਿਚ ਕਦੀ ਢਹਿੰਦੀ ਕਲਾ ਨੇ ਸਿਰ ਨਹੀਂ ਚੁਕਿਆ, ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿ ਕੇ ਨਵਾਂ ਨਰੋਆ ਜੀਵਨ ਆਪ ਨੇ ਬਿਤਾਇਆ ਤੇ ਜਿੰਨੇ ਵੀ ਉਨ੍ਹਾਂ ਦੇ ਸੰਪਰਕ ਵਿਚ ਆਏ, ਉਨ੍ਹਾਂ ਨੂੰ ਵੀ ਜਾਚ ਸਿਖਾਈ। ਤਕਰੀਬਨ ਦਸ ਸਾਲ ਫੌਜ ਦੀ ਨੌਕਰੀ ਕਰਕੇ 1951 ਵਿਚ ਆਪ ਜੀ ਨੂੰ ਚੰਡੀਗੜ੍ਹ ਸੈਕਟਰੀਏਟ ਵਿਚ ਪੋਸਟਿੰਗ ਕਰਕੇ ਭੇਜ ਦਿਤਾ ਗਿਆ ਕਿਉਂਕਿ 1947 ਵਿਚ ਦੇਸ਼ ਆਜ਼ਾਦ ਹੋਣ ਕਰਕੇ ਪੈਪਸ਼ੂ ਦੀ ਰਿਆਸਤ ਖਤਮ ਕਰ ਦਿਤੀ ਗਈ ਅਤੇ ਇਸ ਨੂੰ ਪੰਜਾਬ ਵਿਚ ਸ਼ਾਮਲ ਕਰ ਦਿਤਾ ਗਿਆ ਤੇ ਉਸ ਵੇਲੇ ਦਾ ਪੰਜਾਬ ਅੱਜ ਦੇ ਛੱਟੇ ਜਿਹੇ ਪੰਜਾਬ ਵਰਗਾ ਨਹੀਂ ਸੀ। ਇਸ ਵਿਚ ਹਿਮਾਚਲ ਤੇ ਹਰਿਆਣਾ ਵੀ ਸ਼ਾਮਲ ਸਨ। ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਬਣ ਗਈ ਅਤੇ ਇਹ ਆਪਣੀ ਕਿਸਮ ਦਾ ਨਵਾਂ ਉਸਰ ਰਿਹਾ ਸ਼ਹਿਰ ਸੀ। ਉਸ ਵੇਲੇ ਆਬਾਦੀ ਘਟ ਸੀ। ਕੇਵਲ 22 ਅਤੇ 23 ਸੈਕਟਰ ਹੀ ਆਬਾਦ ਸਨ, ਪੰਜਾਬ ਯੂਨੀਵਰਸਿਟੀ ਅਤੇ ਸੈਕਟਰੀਏਟ, ਹਾਈਕੋਰਟ ਆਦਿ ਦੀਆਂ ਇਮਾਰਤਾਂ ਹੀ ਬਣੀਆਂ ਸਨ।



'ਚਲਦਾ'



ਜੇਲ੍ਹ ਚਿੱਠੀਆਂ

ਬਾਈ ਸਾਹਿਬ ਭਾਈ ਰਣਧੀਰ ਸਿੰਘ ਜੀ

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ-39)

ਰਸਤਾ ਬੜਾ ਹੀ ਰਮਣੀਕ ਸੁੰਦਰ ਕੁਦਰਤੀ ਨਜ਼ਾਰਿਆਂ ਵਾਲਾ ਸੀ। ਚਾਰ ਚੌਫੇਰੇ ਕੋਸਾਂ ਤਕ ਚਾਲੀ ਮੀਲ ਦੇ ਪੰਧ ਅੰਦਰ ਸੰਘਣਾ ਜੰਗਲ ਹੀ ਜੰਗਲ ਸੀ ਜਿਸ ਵਿਚ ਜੰਗਲੀ ਜਾਨਵਰ ਰੋਝ, ਰਿੱਛ, ਸ਼ੇਰ, ਬਾਘ ਆਦਿ ਦਾ ਵਾਸਾ ਹੈਸੀ। ਅੱਧ ਵਿਚ ਪੜਾਉ ਜਿਹਾ ਆਇਆ, ਜਿਥੇ ਪੰਜ ਕੁ ਮਿੰਟ ਲਈ ਹਲਟ (ਠਹਿਰ) ਹੋਈ। ਅਸਾਂ ਰੱਜ ਕੇ ਜਲ ਸ਼ਰਦੰਨੇ ਛਕੇ ਹੋਏ ਸਨ। ਸਾਰਿਆਂ ਨੂੰ ਸ਼ੱਗਿਆਂ ਦਾ ਜੋਰ ਪਿਆ ਹੋਇਆ ਸੀ ਪਰੰਤੂ ਸਾਨੂੰ ਸ਼ੱਗਾ ਛੱਡਣ ਲਈ ਮੋਟਰ ਤੋਂ ਉਤਰਨ ਨ ਦੇਣ। ਕਹਿਣ ਬੜੇ ਸਾਹਿਬ ਤੋਂ ਪੁੱਛ ਲਵੇ। ਬੜੇ ਸਾਹਿਬ ਦੀ ਮੋਟਰ ਸਭ ਤੋਂ ਪਿੱਛੇ ਸੀ ਅਸੀਂ ਉਸਨੂੰ ਸਦ ਬੁਲਾਇਆ। ਦੇਖੀਏ ਤਾਂ ਬੜਾ ਸਾਹਿਬ ਗੋਰਾ ਸ਼ੇਹ ਪਰ ਪੁੱਠੀ ਟੋਪੀ ਵਾਲਾ ਪੰਜਾਬੀ ਹੈ। ਪਿੱਛੋਂ ਪੁੱਛਣ ਤੇ ਪਤਾ ਲੱਗਾ ਕਿ ਇਹ ਦੇਸੀ ਸਾਹਿਬ ਜੇਲ੍ਹਾਂ ਦਾ ਇਨਸਪੈਕਟਰ ਜਨਰਲ ਹੈ ਅਤੇ ਇਸ ਦਾ ਨਾਂ ਬਾਵਾ ਜੀਵਨ ਸਿੰਘ ਹੈ ਜੋ ਵਲਾਇਤ ਜਾ ਕੇ ਮੁੱਹ ਸਿਰ ਮੁਨਾ ਕੇ ਬਿਗੜ ਪੰਥੀ ਹੋ ਗਿਆ ਹੈ। ਸਾਰਾ ਅਖਤਿਆਰ ਤੇ ਜੁੰਮੇਵਾਰੀ ਏਸ ਦੀ ਹੀ ਸੀ। ਏਸੇ ਦੀ ਜੁੰਮੇਵਾਰੀ ਤੇ ਹੀ ਅਸੀਂ ਏਥੇ ਬੁਲਾਏ ਗਏ ਸੀ। ਅੰਡੇਮਾਨ ਵਾਲੇ ਤਾਂ ਹੋਰ ਪੰਜਾਬੀ ਪੁਲੀਟੀਕਲ ਲੈਣੋਂ ਨਾਂਹ ਕਰ ਚੁੱਕੇ ਸਨ। ਪਹਿਲੇ ਮੁਕੱਦਮਾ ਸਾਜ਼ਿ ਦੇ ਪੁਲੀਟੀਕਲ ਕੈਦੀ ਲੈ ਕੇ ਹੀ ਉਹ ਤੰਗ ਆ ਗਏ ਸਨ। ਓਹੀ ਪਹਿਲਾ ਜੱਥਾ ਭੀ ਓਨ੍ਹਾਂ ਤੋਂ ਨਹੀਂ ਸਾਂਭਿਆ ਜਾਂਦਾ ਸੀ। ਇਸ ਕਰਕੇ ਅੰਡੇਮਾਨੀ ਜੇਲ੍ਹ ਅਫਸਰਾਂ ਨੇ ਜਵਾਬ ਦੇ ਦਿਤਾ ਕਿ ਅਸੀਂ ਹੋਰ ਪੰਜਾਬੀ ਪੁਲੀਟੀਕਲ ਨਹੀਂ ਲਵਾਂਗੇ। ਅੰਡੇਮਾਨ ਤੋਂ ਜਵਾਬ ਲੈ ਕੇ ਪੰਜਾਬ ਗਵਰਨਮੰਟ ਨੇ ਹਿੰਦੁਸਤਾਨ ਦੀਆਂ ਸਾਰੀਆਂ ਸੁਥਰ ਗਵਰਨਮੰਟਾਂ ਨਾਲ ਅਸਾਡੇ ਸਾਂਭ ਲੈਣ ਪ੍ਰਥਾਏ ਲਿਖਤਾਂ ਪੜਤਾਂ ਕੀਤੀਆਂ ਪ੍ਰੰਤੂ ਕਿਸੇ ਸੁਥਰ ਗਵਰਨਮੰਟ ਨੇ ਅਸਾਡੇ ਸਾਂਭਣ ਦੀ ਹਾਮੀ ਨਾ ਭਰੀ। ਬਿਹਾਰ ਉੜੀਸਾ ਦੀ ਗਵਰਨਮੰਟ ਦੇ ਪਾਸ ਜਦ ਮਾਮਲਾ ਪੇਸ਼ ਹੋਇਆ ਤਾਂ ਉਨ੍ਹਾਂ ਆਪਣੇ ਇਸ ਜੇਲ੍ਹ ਅਫਸਰ ਬਾਵੇਂ ਦੀ ਰਾਇ ਪੁੱਛੀ ਤਾਂ ਇਸ ਨੇ ਹਾਮੀ ਭਰੀ ਕਿ ਪੰਜਾਬੀ ਸਿੱਖ ਪੁਲੀਟੀਕਲਾਂ ਨੂੰ ਮੈਂ ਸਾਂਭੁੰਗਾ। ਪ੍ਰੰਤੂ ਇਸ ਸ਼ਰਤ ਉਤੇ ਕਿ ਪੰਜਾਬ ਗਵਰਨਮੰਟ ਉਹਨੂੰ ਪੂਰੇ ਪੁਲੀਟੀਕਲ ਹਕੂਕ ਵਾਲੇ ਖਰਚ ਅਖਰਾਜਾਤ ਦੇਣ ਦਾ ਜ਼ਿੰਮਾਂ ਲਵੇ। ਪੰਜਾਬ ਗਵਰਨਮੰਟ ਨੇ ਬਾਵਾ ਜੀਵਨ ਸਿੰਘ ਦੀਆਂ ਸਭ ਸ਼ਰਤਾਂ ਮੰਨੀਆਂ ਅਤੇ ਦੋ ਰੁਪਏ ਰੋਜ਼ ਫੀ ਆਦਮੀ ਖਰਚਾ ਦੇਣਾ ਕਬੂਲ ਕੀਤਾ। ਇਸ ਤਰ੍ਹਾਂ ਸਾਨੂੰ ਹਜ਼ਾਰੀ ਬਾਗ ਭੇਜਣ ਦੀ ਸਕੀਮ ਬੱਝੀ। ਚਾਹੇ ਪੁਲਿਸੀ ਜਰਨੈਲ ਆਇਕ ਹੋਰ ਬੜੇ ਬੜੇ ਅਫਸਰ ਭੀ ਅਸਾਡੇ ਨਾਲ ਹੈ ਸਨ, ਪ੍ਰੰਤੂ ਪੁੱਛਗਿੱਛ ਇੰਤਜ਼ਾਮੀ ਅਖਤਿਆਰ ਸਾਰਾ ਬਾਵੇਂ ਦਾ ਹੀ ਸੀ।

ਸਾਡੇ ਸਾਹਮਣੇ ਜਦ ਉਹਦੀ ਮੋਟਰ ਆਈ ਤਾਂ ਮੈਂ ਸਮਝਿਆ ਕਿ ਕੋਈ ਯੁਰਪੀਨ ਗੋਰਾ ਅਫਸਰ ਹੀ ਹੈ। ਅੰਗਰੇਜ਼ੀ ਵਿਚ ਗਿਟ ਮਿਟ ਕਰ ਕੇ ਮੈਂ ਉਸ ਨੂੰ ਪੁਛਿਆ ਕਿ ਸਭ ਸਿੰਘ ਸ਼ੱਗ ਛੱਡਣ ਤੋਂ ਤੰਗ ਬੈਠੇ ਹਨ। ਤਾਂ ਓਸ ਆਖਿਆ, ਧੁਰ ਜਾ ਕੇ ਹੀ ਇਜਾਜ਼ਤ ਮਿਲੇਗੀ। ਮੈਥੋਂ ਆਮ੍ਰਹਾਰੇ ਆਪਣੀ ਬੋਲੀ ਵਿਚ ਹੀ ਮੂੰਹੋਂ ਇਹ ਨਿਕਲ ਗਿਆ ਕਿ ਤਦ ਤਕ ਬੜਾ ਜੁਲਮ ਹੈ। ਉਸ ਆਖਿਆ, ਜੁਲਮ ਨਹੀਂ ਇਹ ਇੰਤਜ਼ਾਮ ਹੈ। ਮੈਂ ਆਖਿਆ, ਇੰਤਜ਼ਾਮ ਨਹੀਂ ਇਹ ਇੰਤਕਾਮ ਹੈ। ਨਾਲੇ ਬੜੀ ਭਾਰੀ ਤੁਹਾਡੀ ਕਾਇਰਤਾ ਹੈ। ਓਸ ਆਖਿਆ, ਕਾਇਰਤਾ ਕਿਉਂ ਹੈ? ਮੈਂ ਆਖਿਆ ਸਾਥੋਂ ਦੁੱਗਣੇ ਚੰਗਣੇ ਤੁਹਾਡੇ ਪਾਸ ਸੰਗੀਨੀ ਪਹਿਰੇ ਹਨ। ਹਥਕੜੀਆਂ ਅਤੇ ਡੰਡੇ ਬੇੜੀਆਂ ਵਿਚ ਅਸੀਂ ਜਕੜੇ ਹੋਏ ਹਾਂ ਅਤੇ ਸੜਕ ਉਤੇ ਥਾਉਂ ਥਾਈਂ ਫਰਲਾਂਗ ਫਰਲਾਂਗ ਦੇ ਫਾਸਲੇ ਪਰ ਤੁਹਾਡੀਆਂ ਮਿਲਟਰੀ ਗਾਰਦਾਂ ਖੜ੍ਹੀਆਂ ਹਨ। ਫੇਰ ਤੁਹਾਨੂੰ ਸਾਡੇ ਭੱਜ ਜਾਣ ਦਾ ਖਤਰਾ ਹੈ। ਇਹ ਤੁਹਾਡੀ ਕਾਇਰਤਾ ਨਹੀਂ ਤਾਂ ਹੋਰ ਕੀ ਹੈ? ਉਹ ਤਾਂ ਚੁੱਪ ਹੋ ਗਿਆ। ਪਾਸੋਂ ਪੁਲਿਸੀ ਜਰਨੈਲ ਬੋਲਿਆ ਕਿ ਮੋਟਰਾਂ ਵਿਚ ਖੜ੍ਹੇ ਖੜੋਤੇ ਹੀ ਪਿਸ਼ਾਬ ਕਰ ਲਵੇ, ਤਾਂ ਮੈਂ ਉਨ੍ਹਾਂ ਦੀ ਅੰਗਰੇਜ਼ੀ ਬੋਲੀ ਵਿਚ ਹੀ ਉਸ ਨੂੰ ਉਤਰ ਦਿਤਾ ਕਿ ਇਹ ਤੁਹਾਡੀ ਮਗਰਬੀ ਤਹਿਜ਼ੀਬ ਹੈ।

ਗੱਲ ਕੀ ਅਸਾਂ ਨੂੰ ਨਾ ਹੀ ਸ਼ੱਗੇ ਛੱਡਣ ਦਿਤੇ। ਅਸੀਂ ਬੜੇ ਅੰਖੇ ਹੋਏ ਅਤੇ ਘੁੱਟੇ ਘੁੱਟਾਏ ਫਸੇ ਫਸਾਏ ਬੈਠੇ ਰਹੇ। ਹੋਰ ਕਰੀਏ ਭੀ ਕੀ ‘ਕਹਿਰੇ ਦਰਵੇਸ਼ ਬਰ ਜਾਨੇ ਦਰਵੇਸ਼’। ਹਜ਼ਾਰੀ ਬਾਗ ਪਹੁੰਚਦਿਆਂ ਨੂੰ ਰਾਤ ਪੈ ਗਈ। ਅਸਾਂ ਨੂੰ ਸਣੇ ਮੋਟਰਾਂ ਜੇਲ੍ਹ ਅੰਦਰ ਦਾਖਲ ਕੀਤਾ ਗਿਆ। ਜੇਲ੍ਹ ਅੰਦਰ ਸਾਨੂੰ ਵਾੜ ਕੇ ਜਰਨੈਲ ਹੋਰੀਂ ਸਾਡੇ ਪਾਸ ਆਏ ਅਤੇ ਆਉਂਦੇ ਹੋ ਮੈਨੂੰ ਮੁਖਾਤਬ ਹੋ ਕੇ ਕਿਹਾ ਕਿ ‘ਅਬ ਜੁਲਮ ਨਹੀਂ ਹੋਵੇਗਾ। ਖਾਤਰ ਜਮਈ ਰੱਖੋ। ਚਲੋ! ਪਹਿਲਾਂ ਪਿਸ਼ਾਬ ਕਰੋ। ਉਹ ਬੜਾ ਨਾਦਮ ਅਤੇ ਸਰਿਮੰਦਾ ਹੋਇਆ ਪ੍ਰਤੀਤ ਹੁੰਦਾ ਸੀ ਅਤੇ ਸਾਨੂੰ ਭੀ ਇਹ ਪਤਾ ਕਰਕੇ ਕਿ ਉਹ ਸਾਡਾ ਪੰਜਾਬੀ ਭਰਾ ਹੀ ਹੈ, ਉਸ ਦਾ ਕੁਛ ਲਿਹਾਜ਼ ਹੀ ਕਰਨਾ ਬਣਿਆ। ਜਾਂਦਿਆਂ ਨੂੰ ਸਭ ਸਾਮਾਨ ਤਿਆਰ, ਅੱਡੇ ਅਡੀ ਕੋਠੜੀਆਂ ਵਿਚ ਜਲ ਦੀਆਂ ਬਾਲਟੀਆਂ ਇਸ਼ਨਾਨ ਲਈ ਭਰੀਆਂ ਪਈਆਂ ਅਤੇ ਦੋ ਦੋ ਜੇਲ੍ਹ ਪੁਸ਼ਾਕਾਂ ਕੋਰੀਆਂ ਅਤੇ ਨਵੀਆਂ ਨੁੱਕ ਸਭ ਦੀਆਂ ਸੀਟਾਂ ਉਤੇ ਧਰੀਆਂ ਪਈਆਂ। ਇਕ ਇਕ ਪਰਨਾ ਭੀ ਕਛਹਿਰੇ ਬਦਲਣ ਨੂੰ ਧਰਿਆ ਪਿਆ। ਸਰਬ ਲੋਹ ਦੇ ਬਾਟੇ ਬਾਲੀਆਂ ਅਤੇ ਇਕ ਇਕ ਕੋਰੀ ਸੁਰਾਹੀ ਜਲ ਭਰਨ ਲਈ ਸਭ ਦੀ ਕੋਠੀ ਵਿਚ ਮਉਜੂਦ ਪਈ। ਸੋਲਾਂ ਕੋਠੀਆਂ ਦੇ ਤਿੰਨ ਬਲਾਕ ਅੱਗਤ ਪਿੱਛੜ ਲਾਗੇ ਲਾਗੀ ਸਨ। ਤੇਹਾਂ ਵਿਚ ਹੀ ਸਾਨੂੰ ਵੰਡਿਆ ਗਿਆ।

ਹਜ਼ਾਰੀ ਬਾਗ ਆਉਣ ਸਾਰ ਹੀ ਰੁੱਤ ਹੋਰ ਦੀ ਹੋਰ ਹੋ ਗਈ। ਮਾਨੋ ਸਾਨੂੰ ਭਖਦੇ ਭੱਠਾਂ ਵਿਚੋਂ ਕੱਢ ਕੇ ਠੰਡੇ ਠਾਰ ਬਰਫਾਨੀ ਗੁਫਿਆਂ ਵਿਚ ਬ੍ਰਾਜਮਾਨ ਕੀਤਾ ਗਿਆ। ਜੇਲ੍ਹ ਕੀ ਹੈ? ਅਸਾਡੇ ਵਾਸਤੇ ਸ਼ਿਮਲਾ ਬਣਿਆ ਹੋਇਆ ਹੈ। ਉਚੇ ਪਹਾੜੀ ਟਿੱਲੇ ਨੂੰ ਕੱਟ ਕੇ ਬਣੇ ਹੋਏ ਪੁਰਾਤਨ ਜ਼ਮਾਨੇ ਦੇ ਕਿਸੇ ਕਿਲੇ ਨੂੰ ਤਬਦੀਲ ਕਰਕੇ ਜੇਲ੍ਹ ਬਣਾਇਆ ਹੋਇਆ ਹੈ। ਚਾਹੇ ਅਸਾਂ ਨੂੰ ਕੋਠੜੀਆਂ ਵਿਚ ਹੀ ਬੰਦ ਕੀਤਾ ਗਿਆ, ਪਰ ਕੋਠੜੀਆਂ ਕਾਹਦੀਆਂ ਹਨ, ਸੀਤ ਬਲੌਰੀ ਬੰਗਲੌਰੀਆਂ ਹਨ। ਅੰਦਰੋਂ ਚੁਨੇ ਗੱਚ ਸੀਮਿੰਟ ਕੀਤੇ ਹੋਏ ਫਰਸ਼, ਸਫ਼ਾਈ ਹੱਦ ਦਰਜੇ ਦੀ, ਉਚੀਆਂ ਪਲਿੰਥਾਂ ਉਤੇ ਉਸਾਰੀਆਂ ਹੋਈਆਂ ਹਵਾਦਾਰ ਕੋਠੜੀਆਂ। ਚਾਹੇ ਉਚੀਆਂ ਉਚੀਆਂ ਕੰਧਾਂ ਚਾਰ ਚੌਫੇਰੇ ਹੈਸਨ ਅਤੇ ਤਕੜਾਈ, ਮਜ਼ਬੂਤੀ ਦੀ ਖਾਤਰ ਦੀਵਾਰਾਂ ਭੀ ਬੜੀਆਂ ਬੜੀਆਂ ਉਚੀਆਂ ਸਨ। ਮੁਹਰੇ ਵਗਲੇ ਹੋਏ ਉਚੀਆਂ ਉਚੀਆਂ ਕੰਧਾਂ ਵਾਲੇ ਛੋਟੇ ਛੋਟੇ ਵਿਹੜੇ ਅਤੇ ਵਿਹੜਿਆਂ ਦੇ ਅੱਗੇ ਫੇਰ ਪੰਜ ਛੇ ਛੁੱਟ ਦੀ ਵਿੱਖ ਛੱਡ ਕੇ ਸਭ ਕੋਠੀਆਂ ਦੇ ਵਿਹੜਿਆਂ ਸਨਮੁਖ ਸਾਂਝੀ ਪਥਰੇਲੀ ਦੀਵਾਰ ਉਸਾਰੀ ਹੋਈ ਅਤੇ ਕੋਠੜੀਆਂ ਦੇ ਪਿਛੋਕੜ ਭੀ ਅਹਾਤਾ ਉਚੀਆਂ ਦੀਵਾਰਾਂ ਦਾ ਵਗਲਿਆ ਹੋਇਆ ਸੀ ਪਰ ਫੇਰ ਭੀ ਹਵਾ ਖੁਲ੍ਹੀ ਢੁਲ੍ਹੀ ਪੈਂਦੀ ਰਹਿੰਦੀ ਸੀ। ਜੇ ਪੰਜਾਬ ਅਥਵਾ ਮਦਰਾਸ ਅਹਾਤੇ ਤੇ ਜੇਲ੍ਹਾਂ ਅੰਦਰ ਅਜੇਹੀਆਂ ਕੋਠੀਆਂ ਬਣੀਆਂ ਹੋਈਆਂ ਹੁੰਦੀਆਂ ਤਾਂ ਏਹਨਾਂ ਦੇ ਅੰਦਰ ਸਾਹ ਘੁੱਟ ਕੇ ਮਰ ਜਾਣ ਦੇ ਹੁੰਦੇਸੇ ਹੁੰਦੇ ਪਰ ਏਥੇ ਤਾਂ ਅੰਦਰ ਵੜਨ ਸਾਰ ਹੀ ਬਿੰਤੀਆਂ ਖਿੜ ਗਈਆਂ। ਸਾਡੇ ਉਥੇ ਵਾਰਦ ਹੋਣ ਦੀ ਦੇਰ ਸੀ ਕਿ ਮੇਘਲਾ ਮੁਸਲਾਧਾਰ ਹੋ ਕੇ ਬਰਸਨ ਲਗ ਪਿਆ ਅਤੇ ਅਜੇਹੀ ਝੜੀ ਲੱਗੀ ਕਿ ਮੁੜ ਮਹੀਨਿਆਂ ਬੱਧੀ ਮੀਂਹ ਬੰਸਿਆ ਹੀ ਨਹੀਂ। ਹਰ ਦਮ ਬਿਨ ਖਿਨਾਂਤ ਅਤੇ ਦਿਨ ਰਾਤ ਨਿੰਮੀ ਨਿੰਮੀ (ਮਿੰਨੀ ਮਿੰਨੀ) ਪੁਹਾਰ ਪੈਂਦੀ ਰਹੇ। ਬਿਹਾਰ ਦੇ ਵਸਨੀਕ ਆਖਣ ਕਿ ਅਜੇਹੀ ਬਰਖਾ ਦੀ ਬਹਾਰ ਅੱਗੇ ਕਦੇ ਨਹੀਂ ਬੱਝੀ, ਮਾਨੋ ਸਾਡੇ ਆਗਮਨ ਵਿਚ ਹੀ ਮੇਘਲਾ ਮਸਤ ਹੋਇਆ ਹੈ। ਮੁਲਤਾਨੀ ਹੁੱਸੜ ਦੇ ਅਸਹਿ ਤਪਤਾਉ ਪਿਛੋਂ ਕਰਤੇ ਪੁਰਖ ਨੇ ਇਹ ਨਿਮਾਣੀਆਂ ਸਹਿਕਦੀਆਂ ਜਿੰਦਾਂ ਟਹਿਕਦੀਆਂ ਰੱਖਣ ਲਈ ਹਜ਼ਾਰੀ ਬਾਗ ਅੰਦਰ ਹੁਨਾਲ ਵਿਚ ਹੀ ਸਿਆਲ ਬਣਾ ਦਿਤਾ। ਉਚੀਆਂ ਕੰਧਾਂ ਉਪਰਦੀ ਥੋੜਾ ਕਿੰਚਤ ਮਾਤਰ ਹੀ ਅਕਾਸ਼ ਉਡਕ ਦਾ ਕੁਦਰਤੀ ਨਜ਼ਾਰਾ ਕਾਦਰੀ ਯਾਦ ਦੀਆਂ ਅਗੰਮੀ ਕਾਂਗਾਂ ਉਪਜਾਉਣ ਹਿਤ ਸਹਾਈ ਹੋ ਜਾਂਦਾ ਸੀ। ਅਹਿਨਿਸ ਲਿਵ ਛੋਰੀ ਹਰਿ ਚਰਨਨ ਸੰਗ ਜੁੜੀ ਹੀ ਰਹੇ। ਨਾਮ ਅਭਿਆਸ ਤੋਂ ਸੁਰਤੀ ਬਿੰਤੀ ਇਕ ਛਿੰਨ ਭੀ ਉਖੜਨੀ ਨਾ ਪਾਵੇ। ‘ਵਾਹ ਕਰਤੇ ਤੇਰੇ ਰੰਗ। ਬੰਦੀਆਂ ਅੰਦਰ ਬੰਦਰੀ ਕਰਾਉਣ ਦੇ ਭੀ ਤੇਰੇ ਅਨੇਥੇ ਢੰਗ ਹਨ। ਸੱਚ ਹੈ -

ਅਪੁਨੇ ਸੇਵਕ ਕੀ ਆਪੇ ਰਾਖੇ ਆਪੇ ਨਾਮੁ ਜਪਾਵੈ॥
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ॥

ਪੰਨਾ - 825

ਵਾਹ ਸਾਹਿਬਾ! ਵਾਹ ਸਿਰਜਣਹਾਰ ਕਰਤਾਰ!

ਗੁਰੂ ਆਸਾ ਮ. ੧ ਛੰਤ ਘਰ ੨

ਤੁੰ ਸਭਨੀ ਬਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ॥
ਸਭਨਾ ਕਾ ਦਾਤਾ ਕਰਮ ਬਿਣਤਾ ਦੁਖ ਬਿਸਾਰਣਹਾਰੁ ਜੀਉ॥
ਦੁਖ ਬਿਹਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ॥
ਕੌਟ ਕੌਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ॥
ਹੰਸ ਸਿ ਹੰਸਾ ਬਗ ਸਿ ਬਗ ਘਟ ਘਟ ਕਰੇ ਬੀਚਾਰੁ ਜੀਉ॥
ਤੁੰ ਸਭਨੀ ਬਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ॥

ਪੰਨਾ - 436

ਦੁਖ ਵਿਚ ਸੁਖ ਮਨਾਵਣ ਦੇ ਅਤੇ ਆਪਣੀ ਭਗਤੀ ਆਪ ਦ੍ਰੂੜਾਉਣ ਦੇ ਤੇਰੇ ਨਿਰਾਲੇ ਹੀ ਚੋਜ ਹਨ। ਬਿਖੜੇ ਅਸਥਾਨਾਂ ਅੰਦਰ ਭੀ ਆਪਣੀ ਭਗਤੀ ਦੇ ਆਪ ਰੰਗ ਚੜ੍ਹਾ ਕੇ ਆਪੇ ਹੀ ਭਾਣੇ ਮਿੱਠੇ ਕਰ ਕੇ ਆਪਣੇ ਜਨਾਂ ਤੋਂ ਆਪਣੇ ਦਰ ਦਰ ਦੇ ਭੇਖਾਰੀ ਸੇਵਕਾਂ ਤੋਂ ਆਪ ਹੀ ਮਨਵਾਉਂਦਾ ਹੈ। ਨਹੀਂ ਤਾਂ ਇਸ ਮਨੁੱਖ ਬਪੜੇ ਦੀ ਕੀ ਹੈਸੀਅਤ ਹੈ ਕਿ ਆਪੇ ਭਾਣਾ ਮਿੱਠਾ ਕਰ ਕੇ ਮੰਨ ਸਕੇ। ਸੱਚ ਹੈ -

ਗਗ ਸੂਹੀ ਮ. ੫ ਘਰ ੨

ਤੇਰਾ ਭਾਣਾ ਤੁੰਹੈ ਮਨਾਇਹਿ ਜਿਸ ਨੋਂ ਹੋਹਿ ਦਇਆਲਾ॥
ਸਾਈ ਭਗਤਿ ਜੋ ਤੁਧੁ ਭਾਵੈ ਤੁੰ ਸਰਬ ਜੀਆ ਪ੍ਰਤਿਪਾਲਾ॥
ਮੇਰੇ ਰਾਮ ਰਾਇ ਸੰਤਾ ਟੇਕ ਤੁਮਾਰੀ॥
ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੁੰਹੈ ਅਧਾਰੀ॥
ਤੁੰ ਦਇਆਲੁ ਕਿਪਾਲੁ ਕਿਪਾਨਿਧਿ ਮਨਸਾ ਪੂਰਣਹਾਰਾ॥
ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੁੰ ਭਗਤਨ ਕਾ ਪਿਆਰਾ॥
ਤੁੰ ਅਥਾਰੁ ਅਪਾਰ ਅਤਿ ਉਚਾ ਕੌਈ ਅਵਰੁ ਨ ਤੇਰੀ ਭਾਤੇ॥
ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖ ਦਾਤੇ॥
ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ॥

ਪੰਨਾ - 747

ਵਾਹ ਬਿਖੜੇ ਦਾਵ ਲੰਘਾਵਨਹਾਰ ਮੇਰੇ ਸਤਿਗੁਰ! ਵਾਹ ਅਗਨ ਝੋਲਿਆਂ ਵਿਚ ਠੰਡੇ ਝੋਲੇ ਦੇਵਣਹਾਰ। ਅੱਜ ਸੱਚਮੁੱਚ ਤੋਂ ਠੰਡ ਵਰਤਾ ਦਿਤੀ -

ਤਪਤਿ ਮਾਹਿ ਠਾਓ ਵਰਤਾਈ॥

ਅਨਦੂ ਭਇਆ ਦੁਖ ਨਾਠੇ ਭਾਈ॥

ਪੰਨਾ - 287

ਮਚਦੀਆਂ ਅਗਨੀਆਂ ਦੇ ਭਾਂਬੜਾਂ ਵਿਚ ਤੁੰ ਆਪ ਉਭਾਰਨਹਾਰ ਹੈਂ। ਜਿਥੇ ਤੇਰਾ ਸਿਮਰਨ ਹੈ ਤਿਥੇ ਤੋਂ ਸਚਮੁੱਚ ਉਪਾਧਿਗਤਿ ਕੀਨੀ ਮੇਰੇ ਸਾਹਿਬਾ! ਅੱਜ ਆ ਮੁਹਾਰੇ ਇਹ ਗੁਰਵਾਕੀ ਸ਼ਬਦ ਉਤਕੰਠ ਹੋ ਕੇ ਕੀਰਤਨ ਵਿਚ ਆ ਰਹੇ ਹਨ ਅਤੇ ਸੁਰਤੀ ਸੁਰਤ ਰਲਾ ਰਹੇ ਹਨ। ਵਾਹ! ਵਾਹ!!

ਸੂਹੀ ਮ. ੫ ਘਰ ੨

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ॥
ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ॥
ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ॥
ਤੇਰੀ ਟੇਕ ਭਰਵਾਸਾ ਤੁਮਰਾ ਜਪਿ ਨਾਮੁ ਤੁਮਰਾ ਉਧਰੇ॥

ਅੰਧ ਕੁਪ ਤੇ ਕਾਢਿ ਲੀਏ ਤੁਮ ਆਪਿ ਭਏ ਕਿਰਪਾਲਾ॥
 ਸਾਰਿ ਸਮਾਲਿ ਸਰਬ ਸੁਖ ਦੀਏ ਆਪਿ ਕਰੋ ਪ੍ਰਤਿਪਾਲਾ॥
 ਆਪਣੀ ਨਦਰਿ ਕਰੋ ਪਰਮੇਸਰੁ ਬੰਧਨ ਕਾਣਿ ਛਡਾਏ॥
 ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ॥
 ਭਰਮੁ ਗਇਆ ਭੈ ਮੌਹ ਬਿਨਾਸੇ ਮਿਟਿਆ ਸਗਲ ਵਿਸੂਰਾ॥
 ਨਾਨਕ ਦਇਆ ਕਰੀ ਸੁਖ ਦਾਤੈ ਭੇਟਿਆ ਸਤਿਗੁਰੁ ਪੂਰਾ॥

ਪੰਨਾ - 748

ਵਾਹੁ ! ਵਾਹੁ !! ਆ-ਮੁਹਾਰੀਆਂ ਕੀਰਤਨ ਦੀਆਂ ਕਾਂਗਾਂ ਉਠੀਆਂ ਅਤੇ ਜ਼ੋਰੋ ਜ਼ੋਰੀ ਕੀਰਤਨ ਦੀਆਂ ਧੁਨੀਆਂ ਬਲੰਦ ਹੋ ਗਈਆਂ। ਅਮਰੀ ਵੇਗ ਨੂੰ ਕੌਣ ਥੰਮੇ ? ਜੰਗਲ ਵਿਚ ਮੰਗਲ ਬਣ ਗਏ। ਬੰਦੀ ਖਾਨੇ ਦੀਆਂ ਕਾਲ ਕੋਠੜੀਆਂ ਬੰਦਰੀ ਦੇ ਗੁਫੇ ਅਤੇ ਕੀਰਤਨ ਕਿਸ਼ਮੇ ਹਰਿ ਬੈਕੁੰਠ ਬੁੰਗੇ ਹੋ ਭਾਸੇ।

ਸੂਹੀ ਮਹਲਾ ੫

ਪਰਥਮ ਪਰਮੇਸਰ ਸਤਿਗੁਰ ਆਪੇ ਕਰਣੈ ਹਾਰਾ॥
 ਚਰਣ ਪ੍ਰੁੜਿ ਤੇਰੀ ਸੇਵਕ ਮਾਗੈ ਤੇਰੇ ਦਰਸਨ ਕਉ ਬਲਿਹਾਰਾ॥
 ਮੇਰੇ ਰਾਮਰਾਇ ਜਿਉ ਰਾਖਹਿ ਤਿਉ ਰਾਖੀਐ॥
 ਤੁਧ ਭਾਵੈ ਤਾ ਨਾਮੁ ਜਪਾਵਹਿ ਸੁਖ ਤੇਰਾ ਦਿਤਾ ਲਹੀਐ॥
 ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਝੁ ਤੁੰ ਆਪਿ ਕਰਾਇਹਿ॥
 ਤਹ ਬੈਕੁੰਠ ਜਹ ਕੀਰਤਨੁ ਤੇਰਾ ਤੁੰ ਆਪੇ ਸਰਧਾ ਲਾਇਹਿ॥
 ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ॥
 ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ॥
 ਕੁਰਬਾਣੁ ਜਾਈ ਉਸੁ ਵੇਲਾ ਸਹਾਵੀ ਜਿਤੁ ਤੁਮਰੈ ਦੁਆਰੈ ਆਇਆ॥
 ਨਾਨਕ ਕਉ ਪ੍ਰਭ ਭਏ ਕਿਰਪਾਲਾ ਸਤਿਗੁਰੁ ਪੂਰਾ ਪਾਇਆ॥

ਪੰਨਾ - 749

ਅਜਿਹੀ ਬਿੜੀ ਬੇਧਵੀਂ ਧੁਨੀ ਉਨਮਨਾਰ ਹੋਈ ਕਿ ਸਨਾਟਾ ਛਾ ਗਿਆ। ਹਜ਼ਾਰੀ ਬਾਗ ਜੇਲ੍ਹ ਦੇ ਕਰਮਚਾਰੀ ਚੱਕੜ ਹੋ ਕੇ ਠੱਬਰ ਖੜ੍ਹੇ। ਖਾਲਸਾ ਆਪਣੀਆਂ ਮਸਤ ਮਗਨਾਰੀਆਂ ਵਿਚ ਮਸਤ।

ਓਧਰ ਹੋਰ ਕੋਠੀਆਂ ਵਾਲਿਆਂ ਨੂੰ ਪ੍ਰਸ਼ਾਦਾ ਵਰਤੀਜਣਾ ਸ਼ੁਰੂ ਹੋ ਗਿਆ। ਦਾਸ ਨੂੰ ਭੀ ਹਲੂਣਿਆਂ ਝੂਣਿਆਂ ਅਤੇ ਪ੍ਰਸ਼ਾਦ ਛਕਣ ਲਈ ਸਾਵਧਾਨ ਕੀਤਾ। ਦਾਸ ਦੀਆਂ ਭੁੱਖਾਂ ਤਾਂ ਸਭ ਗਵਾਈਆਂ ਗਈਆਂ ਸਨ ਅਤੇ ਸਤਿਗੁਰੁ ਨੇ ਪਰਤੱਗਿਆ ਦੀ ਪੈਜ ਭੀ ਰੱਖਣੀ ਸੀ। ਓਵੇਂ ਜਿਵੇਂ ਬਿਹਾਰੀ ਬਾਹਮਣਾਂ ਦਾ ਤਿਆਰ ਕੀਤਾ ਭੋਜਨ ਵਰਤੀਜਨ ਲਗ ਗਿਆ। ਨਾਨਾ ਪ੍ਰਕਾਰੀ ਭਾਂਤ ਭਾਂਤ ਦੇ ਖਾਣੇ ਤਿਆਰ ਹੋਏ। ਕਿਥੇ ਪੰਜਾਬ ਜੇਲ੍ਹਾਂ ਦੇ ਕਚਨਿਕਚੇ ਛੋਲੇ ਸੂਝਿਆਂ ਦੇ ਭੁਸਰੇ ਅਤੇ ਮੌਠ ਰੁਆਂਹੀ ਦਾਲਾਂ ਅਤੇ ਕਿਥੇ ਵੰਨ ਸੁਵੰਨੇ ਭਾਜੇ, ਰਾਇਤੇ, ਚਟਣੀਆਂ, ਮਾਂਹ ਮੂੰਗੀ ਦੀਆਂ ਛਮਕਵੀਆਂ (ਤੜਕੇ ਲੱਗੀਆਂ) ਦਾਲਾਂ ਤੇ ਗਰੁੜਾ ਖਾਣਾ ਦੁਧ ਸਿਉ ਗਾਡਿ (ਦੁਖ ਚਾਊਲ) ਵਾਲੇ ਲੁਆਜ਼ਮੇ ਅਤੇ ਕਣਕ ਦੇ ਭੁਲਕੇ ਵਖਰੇ। ਫੇਰ ਬਣੇ ਬਣਾਤੇ ਬਿਨਾਂ ਮੁਸ਼ਕਤ ਘਾਲੇ ਦੇ ਤਿਆਰ ਹੋਏ ਵੇ। ਦੂਰ ਸਫਰ ਪੈਂਡਿਆਂ ਦੇ ਬੱਕਿਆਂ ਮਾਂਦਿਆਂ ਅਤੇ ਭੁੱਖਣ ਭਾਣਿਆਂ ਨੂੰ ਇਹ

ਨਿਆਮਤ ਮਿਲੀ। ਸਭ ਹਾਬੜ ਕੇ ਪਏ। ਰਾਹ ਦੇ ਕੀਤੇ ਮਨਸੂਬੇ ਸਭ ਭੁੱਲ ਗਏ। ਸਭ ਨੂੰ ਛਕਣ ਦੀ ਪੈ ਗਈ। ਦਾਸ ਨੂੰ ਸ਼ਬਦ ਰਸ ਆਘਾਈ ਬਿਰਤੀ ਵਿਚ ਰੰਚਕ ਮਾਤਰ ਭੀ ਭੋਜਨ ਬਿੰਜਨ ਲੁਭਾਇ ਨ ਸਕੇ। ਅੱਕ ਬੱਕ ਕੇ ਲੱਗਿਆ ਥਾਲ ਚੁਕ ਕੇ ਲੈ ਗਏ। ਰਾਤ ਵਡੇਰੀ ਹੋ ਗਈ ਸੀ, ਏਸ ਕਰਕੇ ਉਸ ਵੇਲੇ ਤਾਂ ਸਭ ਚੁਪ ਚਾਂਦ ਹੋ ਗਈ। ਰਾਤ ਨੂੰ ਪਹਿਰਿਆਂ ਵਾਲੇ ਪੁੰਮਣ ਅਤੇ ਗਸ਼ਤਾਂ ਵਾਲੇ ਗਸ਼ਤਾਂ ਲਾਉਣ। ਐਧਰ ਠੰਢੀਆਂ ਪਉਣਾਂ ਦੇ ਰੁਮਕੇ ਲੱਗੇ ਆਉਣ ਅਤੇ ਟੰਮੀ ਟੰਮੀ ਜਗਾਉਣ। ਹਿਤ ਅਲਸਾਈਆਂ ਅੱਖੀਆਂ ਵਾਲਿਆਂ ਨੂੰ ਭਲਾ ਕਉਣ ਬਾਪੜੇ ਦੇਵੇ। ਮਸਾਂ ਸ਼ੁਭ ਅਵਸਰ ਲੱਝੇ ਨਾਮ ਰੰਗ ਜੁੱਟਣ ਦੇ ਅਤੇ ਹੱਲੇ ਕਰ ਕਰ ਟੁੱਣ ਦੇ। ਬਸ ਨਾਮ ਰਸੀਅੜੇ ਤਾਂ ਟੁੱਟ ਜੁੱਟ ਪਏ ਨਾਮ ਜਪਣ ਨੂੰ। ਨੈਨ ਨਿੰਦਾਵਲੀਏ ਲੰਮੇ ਪਏ ਘੁਰਾੜੇ ਮਾਰਨ। ਚਿੜੀ ਚੁਹਿਕੀ ਪਹੁੰਚੀ ਟੁਟੀ ਤਾਈਂ ਅਨਿਕ ਤੰਗ ਨਾਮ ਰੰਗ ਦੇ ਵਗਦੇ ਰਹੇ।

ਏਤਨੇ ਨੂੰ ਦਿਨ ਚੜ੍ਹਨ ਸਾਰ ਬਿਗਾਨੇ ਪੁਤਰਾਂ ਨੇ ਆਣ ਕਿਵਾੜ ਖੋਲ੍ਹਣੇ ਸ਼ੁਰੂ ਕੀਤੇ। ਖੋਲ੍ਹਣ ਤੋਂ ਪਹਿਰਾਂ ਬੜਾ ਤਕੜਾ ਬੰਦੋਬਸਤੀ ਅਡੰਬਰ ਖੜ੍ਹਾ ਕੀਤਾ। ਛੱਤਾਂ ਉਪਰ ਨੰਗੀਆਂ ਸੰਗੀਨਾਂ ਅਤੇ ਦੁਨਾਲੀਆਂ ਬੰਦੂਕਾਂ ਦੇ ਪਹਿਰੇ ਢਕੋ ਢਕੀ ਖੜ੍ਹੇ ਕੀਤੇ ਗਏ। ਗੋਰਖਿਆਂ ਦੀ ਮਿਲਟਰੀ ਪੁਲਿਸ ਦੀਆਂ ਗਾਰਦਾਂ ਖੋਲ੍ਹਣ, ਬੰਦ ਕਰਨ ਅਤੇ ਪਹਿਰਾ ਦੇਣ ਦੀਆਂ ਖਾਸ ਡਿਊਟੀਆਂ ਉਤੇ ਤੱਤਪਰ ਕੀਤੀਆਂ ਗਈਆਂ। ਮੁਹਰਲੇ ਪਾਸੇ ਭੀ ਗਾਰਦ ਪੁੰਮੇ ਅਤੇ ਪਿਛਲੇ ਪਾਸੇ ਭੀ ਪਹਿਰੇ ਲੱਗੇ ਖੜ੍ਹੇਤੇ। ਐਨੇ ਇੰਤਜ਼ਾਮ ਦੇ ਹੁੰਦਿਆਂ ਕਰਦਿਆਂ ਫੇਰ ਭੀ ਸਾਰਿਆਂ ਨੂੰ ਇਕ ਦਮ ਨਾ ਖੋਲ੍ਹਣ। ਦੋ ਦੋ ਤਿੰਨ ਤਿੰਨ ਦੀਆਂ ਕੋਠੀਆਂ ਮਸਾਂ ਖੋਲ੍ਹਣ। ਉਨ੍ਹਾਂ ਨੂੰ ਨੁਆ ਧੁਆ ਕੇ ਅੰਦਰ ਤਾੜ ਦੇਣ। ਫੇਰ ਦੂਜੇ ਦੁੱਗੜੇ ਤਿੱਗੜੇ ਨੂੰ ਬਾਹਰ ਕੱਢਣ। ਬਾਹਰ ਭੀ ਕਿਥੇ ਕੱਢਣਾ ਸੀ, ਕੋਠੀ ਅੱਗੇ ਚਾਰ ਦੀਵਾਰੀ ਵਾਲੇ ਵਿਹੜੇ ਵਿਚ ਹੀ ਚਾਰ ਕਦਮ ਬਾਹਰ ਲਿਆਉਣ। ਅੰਦਰਲਾ ਜੰਗਲਾ ਖੋਲ੍ਹ ਕੇ ਬਾਹਰ ਵਿਹੜੇ ਵਾਲੇ ਕਿਵਾੜ ਭੇੜ ਕੇ ਜੰਦਰਾ ਜੜ ਦੇਣ ਅਤੇ ਅੰਦਰ ਬਾਲਟੀਆਂ ਪਾਣੀ ਦੀਆਂ ਭਰ ਕੇ ਧਰ ਦੇਣ। ਬਸ ਅੰਦਰੇ ਹੀ ਨ੍ਹਾਵੇ ਧੋਵੇ। ਅੰਦਰ ਹੀ ਮੈਦਾਨ ਹੋਵੇ। ਮੈਦਾਨ ਮੈਲਾ ਬਾਹਰ ਕਢਵਾ ਦੇਣ ਅਤੇ ਫਰਨੈਲ ਛਿੜਕਵਾ ਦੇਣ। (ਸਫ਼ਾਈ ਭੀ ਪੂਰੀ ਰੱਖਣ ਅਤੇ ਤਕੜਾਈ ਭੀ ਪੂਰੀ) ਅਰ ਪਿਛੋਂ ਇਸ਼ਨਾਨ ਦੀਆਂ ਬਾਲਟੀਆਂ ਬਿਹਾਰੀ ਇਖਲਾਕੀ ਕੈਦੀਆਂ ਤੋਂ ਚੁਆ ਕੇ ਭਰਵਾ ਕੇ ਅੰਦਰ ਰਖਾ ਦੇਣ। ਪਰ ਅਸਾਂ ਕਿਸੇ ਦੀ ਢੋ ਭਰ ਕੇ ਰਖੀ ਬਾਲਟੀ ਵਰਤਣੀ ਨਾ ਹੋਈ। ਬੜੀ ਮੁਸ਼ਕਲ ਆਈ ਜੇਲ੍ਹ ਵਾਲਿਆਂ ਨੂੰ। ਅਜੇ ਜਰਨੈਲ ਇਥੇ ਹੀ ਸੀ, ਜਾ ਉਸ ਨੂੰ ਰਿਪੋਰਟ ਕੀਤੀ ਹੋਉ। ਉਹ ਆਇਆ ਤੇ ਸਾਰੀ ਹਕੀਕਤ ਸੁਣੀ ਪਰ ਉਸ ਨੇ ਬੱਝੇ ਜਿਹੇ ਉਤਾਰ ਚੜਾਉ ਪਿਛੋਂ ਹੁਕਮ ਦੇ ਦਿਤਾ ਕਿ ਇਸ ਨੂੰ ਪਹਿਲੇ ਨੰਬਰ ਦੀ ਕੋਠੀ ਵਿਚ ਬਦਲ ਦੇਵੇ

ਜੋ ਜਲ ਪੰਪ ਦੇ ਨਿਕਟਵਾਰ ਸਾਮੁਣੇ ਹੈ ਅਤੇ ਇਹ ਆਪਣਾ ਜਲ ਆਪ ਹੀ ਭਰ ਕੇ ਅੰਦਰ ਲੈ ਜਾਵੇ। ਬਾਲਟੀਆਂ ਇਕ ਦੀ ਬਾਉਂ ਚਾਹੇ ਇਸ ਨੂੰ ਦੋ ਦੋ ਦੇਵੋ ਅਤੇ ਛਕਣ ਨੂੰ ਇਸ ਨੂੰ ਰੱਜ ਕੇ ਫਲ ਮੌਵੇ ਦਿਤੇ ਜਾਇਆ ਕਰਨ।

ਸੀਸ ਤੇ ਸਜਾਉਣ ਲਈ ਸਾਰਿਆਂ ਨੂੰ ਇਕ ਇਕ ਪਰਨਾ ਉਸੇ ਦਿਨ ਤੋਂ ਮਿਲ ਗਿਆ। ਦੂਧਾਧਾਰੀ ਵੀਰ ਜਿੰਦਰ ਸਿੰਘ ਨੂੰ ਭੀ ਤਿੰਨ ਸੇਰ ਪੱਕਾ ਵੱਧ ਅਤੇ ਦੁਧ ਵਿਚ ਮਿਸਰੀ ਪਾਉਣ ਦਾ ਹੁਕਮ ਹੋਇਆ। ਮੈਥੋਂ ਦੂਜੇ ਨੰਬਰ ਦੀ ਕੋਠੀ ਵਿਚ ਉਸ ਦੂਧਾਧਾਰੀ ਸਾਥੂ ਨੂੰ ਟਿਕਾ ਦਿਤਾ। ਹੋਰ ਸਾਰਿਆਂ ਦੀਆਂ ਕੋਠੀਆਂ ਨਿਤਾਪ੍ਰਤਿ ਇਕ, ਦੂਜੇ, ਤੀਜੇ, ਚੌਥੇ ਨਾਲ ਬਦਲੀਆਂ ਜਾਇਆ ਕਰਨ ਪਰ ਸਾਡੀਆਂ ਕੋਠੀਆਂ ਦੀ ਬਦਲਾ ਸਦਲੀ ਉਥੇ ਹੀ ਅਸਥਿਰ ਰਹਿ ਖੜੋਤੀ। ਸੋ ਸੱਗੋਂ ਚੰਗਾ ਹੋਇਆ, ਨਿਤ ਦੀ ਅਕਾਬਾਜ਼ੀ ਮੁਕੀ ਅਤੇ ਲਾਭ ਇਹ ਭੀ ਹੋਇਆ ਕਿ ਨਿਤ ਨਵੇਂ ਸੱਜਣ ਸਾਡੇ ਨੇੜੇ ਆ ਜਾਇਆ ਕਰਨ। ਜਿਸ ਬਲਾਕ ਵਿਚ ਸਾਨੂੰ ਬੰਦ ਕੀਤਾ ਗਿਆ ਉਸ ਵਿਚ 20 ਕੋਠੀਆਂ ਸਨ ਅਤੇ ਵੀਂਹਾਂ ਵਿਚ ਵੀਂਹ ਸੱਜਣ ਹੀ ਅਡੋ ਅਡ ਬੰਦ ਕੀਤੇ ਜਾਂਦੇ ਸਨ। ਅਠਾਰਾਂ ਦੀ ਬਦਲੀ ਉਨ੍ਹਾਂ ਹੀ ਅਠਾਰ੍ਹ ਕੋਠੀਆਂ ਅੰਦਰ ਐਧਰ ਓਧਰ ਹੁੰਦੀ ਰਹੇ। ਪਰਿਤੁ ਜਿੰਦੇ ਵਜੇ ਜੰਗਲਿਆਂ ਅੰਦਰ ਤਾੜੇ ਹੋਏ ਸਿੰਘ ਸੂਰਬੀਰਾਂ ਦੇ ਅਜਿਹੇ ਬੋਲ ਬਾਲੇ ਕਿ ਸ਼ੇਰਾਂ ਵਾਂਗੂ ਹੀ ਬਾਣੀਆਂ ਪੜ੍ਹੀ ਪੜ੍ਹੀ ਗੱਜਣ ਅਤੇ ਜਿਉਂ ਜਿਉਂ ਸ਼ੇਰ ਗੱਜਣ ਤਿਉਂ ਤਿਉਂ ਕੋਠੀਆਂ ਗੁੰਜਣ। ਇਕ ਜਣਾਂ ਬਾਣੀ ਪੜ੍ਹੇ ਤਾਂ ਸਾਰੀਆਂ ਕੋਠੀਆਂ ਵਿਚ ਸੁਣਾਈ ਦੇਵੇ। ਰਾਤ ਨੂੰ ਤਾਂ ਦੂਰ ਦੂਰ ਸਾਰੇ ਜੇਲ੍ਹ ਅਹਾਤਿਆਂ ਵਿਚ ਪਾਠਾਂ ਦੀ ਧੁਨੀ ਸੁਣੈ। ਗੱਲ ਕੀ ਬਾਣੀਆਂ ਦੇ ਪਾਠਾਂ ਦਾ ਅਜੇਹਾ ਪ੍ਰਵਾਹ ਚੱਲਿਆ ਕਿ ਅੱਠੋ ਪਹਿਰ ਕਿਸੇ ਵੇਲੇ ਠੱਲੇ ਹੀ ਨਾ। ਸੰਗਤ ਦੇ ਪ੍ਰਭਾਵ ਕਰਕੇ ਸਭ ਨੂੰ ਵੱਧ ਤੋਂ ਵੱਧ ਬਾਣੀਆਂ ਕੰਠ ਕਰਨ ਤੇ ਸੁਣਨ ਦੀ ਚੌਪ ਸਦੀਵ ਲੱਗੀ ਹੀ ਰਹੇ। ਪ੍ਰੇਮ ਪਾਠਾਂ ਦੇ ਕਰਨ ਅਤੇ ਸੁਣਨ ਸੁਣਾਵਣ ਦੀ ਅਜਿਹੀ ਹੁੱਥ ਭਰੀ ਰੀਝ ਰਿਝਾਇਤ ਹੋਈ ਕਿ ਕਿਸੇ ਵੇਲੇ ਸੁਰਤੀ ਤੇ ਅੱਖ ਉਘੜਨੀ ਹੀ ਨਾ ਪਾਵੇ। ਅਜਿਹਾ ਪ੍ਰੇਮ ਪਿਆਰ ਪ੍ਰਸਪਰ ਉਪਜਿਆ ਕਿ ਇਕ ਦੂਜੇ ਨੂੰ ‘ਭਾਈ ਸਾਹਿਬ’ ਭਾਈ ਸਾਹਿਬ ਕਰਕੇ ਬੁਲਾਵਣ। ਅੰਮ੍ਰਿਤ ਰੂਪੀ ਬਾਣੀ ਦੀ ਅੰਮ੍ਰਿਤ ਕਲਾ ਅਜਿਹੀ ਵਰਤੀ ਕਿ ਈਰਖਾ, ਦੂਖ, ਬਖੀਲੀ, ਕਿਬਰ, ਤਕਬਰੀ ਕਿਸੇ ਨੂੰ ਸੁਪਨੇ ਮਾਤਰ ਭੀ ਨਾ ਢੁਰੇ। ਬਾਣੀਓਂ ਸੁੰਵੇ ਵੰਵੇ ਹਿਰਦਿਆਂ ਵਾਲੀ ਬਿਲਲ-ਬਿਲਲਾਹਟ ਸਭ ਦੁਰ ਅਤੇ ਚਕਨਾਚੂਰ ਹੋ ਗਈ। ਕੋਈ ਕੋਈ ਕੋਰੜ ਭਾਵੇਂ ਸੁੰਵਾ ਸੁੰਵਾ ਰਹਿ ਗਿਆ ਹੋਵੇ। ਨਾ ਕੋਈ ਕੰਮ ਨਾ ਕੋਈ ਧੰਦਾ। ਕੇਵਲ ਨਾਮ ਬਾਣੀ ਦਾ ਆਹਰ। ਸੱਚੜਾ ਭਵਤਾਰ ਆਹਰ। ਨਾ ਭੋਜਨ ਛਕਣ ਦੀ ਚਿੰਤਾ ਨਾ ਸੰਸਾਰ ਕੁਟੰਬੀਆਂ ਦੀ ਮੋਹ ਮਮਤਾ। ਸੁਖਮਨੀ ਸਾਹਿਬ ਦੀ ਬਾਣੀ ਤਾਂ ਬਹੁਤ ਸਾਰਿਆਂ ਦੇ ਕੰਠ

ਹੋ ਗਈ। ਪਾਠ ਸਰਵਣ ਦੀ ਵਾਗੀ ਨਾ ਆਵੇ। ਅਖੰਡ ਪਰਵਾਹ ਚਲ ਪਿਆ। ਕਈ ਪ੍ਰੇਮੀਆਂ ਨੇ ਤਾਂ ਸਮੁੱਚੀ ਪੰਜ ਗੰਥੀ ਹੀ ਕੰਠ ਕਰ ਲਈ। ਅਕਾਲ ਉਸਤਤਿ ਤੇ ਸ੍ਰੀ ਕਾਲ ਜੀ ਕੀ ਉਸਤਤਿ ਬਚਿੱਤਰ ਨਾਟਕ ਵਿਚੋਂ ਬਹੁਤਿਆਂ ਦੇ ਕੰਠ ਹੋ ਗਈ। ਰਾਤ ਦੇ ਦੋ ਵਜੇ ਤੋਂ ਦਿਨ ਚੜ੍ਹੇ ਜਿੰਦਰਾ ਖੁਲ੍ਹਣ ਤਕ ਬਾਣੀ ਦਾ ਤੋੜ ਅਖੰਡ ਪਰਵਾਹ ਚਲੇ। ਰਾਤ ਨੂੰ ਆਥਾਣੇ ਬੰਦ ਹੋਣ ਤੋਂ ਪਹਿਲਾਂ ਹੀ ਜਲ ਦੀਆਂ ਬਾਲਟੀਆਂ ਭਰ ਕੇ ਅੰਦਰ ਜੰਗਲੇ ਕੋਲ ਰੱਖ ਲਈਆਂ ਜਾਣ। ਇਕ ਵਜੇ ਹੀ ਉਠ ਕੇ ਇਸ਼ਨਾਨੇ ਸੋਧੇ ਜਾਣ। ਵੀਰ ਭਾਈ ਅਤਰ ਸਿੰਘ ਜੀ ਦੀ ਕੋਠੀ ਅਕਸਰ ਮੇਰੇ ਲਾਗ ਪਾਸ ਹੀ ਰਿਹਾ ਕਰੇ। ਅਤੇ ਅਥਕ ਪ੍ਰੇਮ ਆਨੰਦੀ ਵੀਰ ਗੁਰਬਾਣੀ ਦੇ ਅਖੰਡ ਪਰਵਾਹ ਚਲਾਇਕੇ ਇਕ ਅਦੁੱਤੀ ਅਨੰਦ ਰਸ ਬੰਨ੍ਹ ਦਿਆ ਕਰਨ। ਦਿਨ ਚੜ੍ਹੇ ਨਿਤ ਕ੍ਰਿਆ ਸੌਚ ਆਦਿਕ ਤੋਂ ਫਾਰਗ ਹੋ ਕੇ ਫੇਰ ਪਾਠਾਂ ਦੇ ਦੌਰ ਚਲ ਪੈਣੇ। ਕਦੇ ਕੋਈ ਪ੍ਰੇਮੀ ਪਾਠ ਸੁਨਾਵੇ ਕਦੇ ਕੋਈ, ਵਾਰ ਨਾ ਪਵੇ। ਛਕਣ ਛਕਾਉਣ ਦਾ ਸਮਾਂ ਹੀ ਅਵੇਸਲਾ ਜਾਵੇ, ਨਹੀਂ ਤਾਂ ਸਾਰਾ ਦਿਨ ਪਾਠ ਅਭਿਆਸ ਵਿਚ ਬਤੀਤ ਹੋਵੇ। ਸੋਹਣੇ ਲੇਖੇ ਲਗ ਕੇ ਬਤੀਤ ਹੋਵੇ। ਆਥਾਣੇ ਕੋਠੀਆਂ ਵਿਚ ਬੰਦ ਹੋਣ ਸਾਰ ਇਕ ਸੱਜਣ ਰੋਜ਼ ਰੌਲ ਸੁਧੇ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਸੁਣਾਏ ਅਤੇ ਬਾਕੀ ਸਾਰੇ ਸੱਜਣ ਸੁਣਨ। ਇਵੇਂ ਜਿਵੇਂ ਹੀ ਪਿਛਲੇ ਦੋਹਾਂ ਬਲਾਕਾਂ ਵਿਚ ਭੀ ਇਹੋ ਵਰਤਾਰਾ ਵਰਤਦਾ ਰਹੇ। ਰਹਿਰਾਸ ਦੇ ਪਾਠ ਪਸਚਾਤ ਜੈਕਾਰੇ ਗਜਾਏ ਜਾਣ, ਜਿਨ੍ਹਾਂ ਦੇ ਨਾਲ ਉਦਾਲੇ ਦਾ ਜੰਗਲ ਗੂੰਜ ਉਠੇ। ਰਹਿਰਾਸ ਦਾ ਭੋਗ ਪੈਣ ਸਾਰ ਅਤੇ ਜੈਕਾਰਿਆਂ ਦੀ ਗੁੰਜਾਰ ਠੱਲਣ ਸਾਰ ਹੀ ਦਿਨ ਰੈਣ, ਬਾਰਾਮਾਹਾ ਤੁਖਾਰੀ, ਬਾਰਾਮਾਹਾ ਮਾਂਝ, ਢੁਨਹੇ, ਚਉਬੋਲੇ, ਬਿਰਹੜੇ ਆਦਿਕ ਬਾਣੀਆਂ ਦੇ ਪ੍ਰੇਮ ਪਾਠ ਹੋਇਆ ਕਰਨ। ਫੇਰ ਨੌਂ ਸਾਢੇ ਨੌਂ ਅਥਵਾ ਦੱਸ ਵਜੇ ਕੀਰਤਨ ਸੋਹਿਲੇ ਦਾ ਪਾਠ ਪੜ੍ਹ ਸੁਣ ਕੇ ਸਭ ਸੱਜਣਾਂ ਨੇ ਗੁਪਤ ਹੋ ਜਾਣਾ। ਗੁਪਤ ਅਭਿਆਸੀਆਂ ਨੇ ਨਾਮ ਅਭਿਆਸ ਵਿਚ ਜੁਟ ਜਾਣਾ ਅਤੇ ਜੁਟੇ ਜੁਟਾਏ ਹੀ ਗੁੱਟ ਹੋ ਜਾਣਾ। ਅੰਮ੍ਰਿਤ ਵੇਲੇ ਉਠਣਸਾਰ ਪਹਿਲਾਂ ਜਪੁਜੀ ਸਾਹਿਬ, ਹਜ਼ਾਰੇ ਦੇ ਸ਼ਬਦ, ਜਾਪ ਸਾਹਿਬ, ਹਜ਼ਾਰੇ ਦੇ ਸ਼ਬਦ ਪਾਤਸ਼ਾਹੀ ੧੦, ਅਤੇ ਸਵੱਈਏ ਆਦਿਕ ਦਾ ਪਾਠ ਹੋ ਕੇ ਸ੍ਰੀ ਆਸਾ ਜੀ ਦੀ ਵਾਰ ਸ਼ਬਦ ਛੱਕਿਆਂ ਸਮੇਤ ਅਲਾਪਨਾ ਹੋਣੀ। ਫਨੇਹ, ਸੁਖਮਨੀ ਸਾਹਿਬ, ਸੁਖਮਨਾ ਸਾਹਿਬ, ਬਾਵਨ ਅਖਰੀ, ਅਕਾਲ ਉਸਤਤਿ ਆਦਿਕ ਬਾਣੀਆਂ ਦੇ ਪਾਠਾਂ ਦੇ ਸੁਰਤਿ ਸਰੋਤ ਆਨੰਦ ਮੰਗਲ ਹੋਣੇ। ਨਿਤ ਪ੍ਰਤੀ ਰੌਲ ਸੁਧੇ ਨਿਤ ਨਵੇਂ ਸੱਜਣ ਪਾਠ ਸੁਣਾਵਣ। ਸੁਖਮਨੀ ਸਾਹਿਬ ਆਦਿਕ ਬਾਣੀਆਂ ਦੇ ਰਸੀਏ ਪਾਠੀ ਸੱਜਣ ਇਹ ਸਨ ਜਿਨ੍ਹਾਂ ਵਿਚੋਂ ਕਈਆਂ ਨੇ ਦਿਨਾਂ ਵਿਚ ਹੀ ਬਾਣੀਆਂ ਕੰਠ ਕਰ ਲਈਆਂ ਅਤੇ ਕਈ ਸੱਜਣਾਂ ਦੇ ਪਹਿਲਾਂ ਹੀ ਕੰਠ ਸਨ -

(ਬਾਕੀ ਪੰਨਾ 64 ਤੇ)

ਸਿਹਤ ਵਿਗਿਆਨ

ਸ਼ਮਸ਼ੇਰ ਸਿੰਘ

ਦਿਲ ਦੇ ਰੋਗ ਤੇ ਘਰੇਲੂ ਇਲਾਜ

ਦਿਲ ਦਾ ਜ਼ਿਕਰ ਹੋਵੇ ਤੇ ਹਰ ਇਕ ਦੇ ਕੰਨ ਨਾ ਖੜ੍ਹੇ ਹੋ ਜਾਣ ਤਾਂ ਬਹੁਤ ਅਜੀਬ ਲੱਗੇਗਾ। ਦਿਲ ਦੀ ਚਰਚਾ ਹਰ ਥਾਂ ਹੀ ਹੁੰਦੀ ਹੈ ਤੇ ਹਰ ਮਨੁੱਖ ਲਈ ਇਹ ਅਹਿਮ ਵਿਸ਼ਾ ਹੈ। ਚਾਹੇ ਉਹ ਕਵੀ ਹੈ ਜਾਂ ਗਾਇਕ ਜਾਂ ਨੇਤਾ ਜਾਂ ਧਾਰਮਿਕ ਸਥਾਨੀਅਤ ਜਾਂ ਆਮ ਮਨੁੱਖ, ਸਭ ਲਈ ਦਿਲ ਦਾ ਵਿਸ਼ਾ ਹਮੇਸ਼ਾ ਹੀ ਅਹਿਮ ਰਿਹਾ ਹੈ। ਪਰ ਅੱਜ ਇਸ ਵਿਸ਼ੇ ਦਾ ਸਭ ਤੋਂ ਵੱਧ ਜ਼ਿਕਰ ਡਾਕਟਰ, ਵੈਦ, ਹਕੀਮ ਪਾਸ ਹੈ ਕਿਉਂਕਿ ਅੱਜ ਦਿਲ ਦੀਆਂ ਬੀਮਾਰੀਆਂ ਇਸ ਤਰ੍ਹਾਂ ਫੈਲ ਰਹੀਆਂ ਹਨ ਜਿਸ ਤਰ੍ਹਾਂ ਅਮਰੀਕਾ ਤੋਂ ਕਣਕ ਨਾਲ ਆਈ ਕਾਂਗਰਸ ਗਰਾਸ ਫੈਲੀ ਹੈ। ਦਿਲ ਦਾ ਇਹ ਛੋਟਾ ਜਿਹਾ ਯੰਤਰ ਮਨੁੱਖ ਦੀ ਛਾਤੀ ਵਿਚ ਤੌਜੀ ਤੋਂ ਸਤਵੀਂ ਪਸਲੀ ਤੱਕ ਥੱਬੇ ਪਾਸੇ ਧੜਕਦਾ ਰਹਿੰਦਾ ਹੈ। ਇਹ ਦੁਨੀਆਂ ਦੀ ਸਭ ਤੋਂ ਅਜੀਬ ਮਸ਼ੀਨ ਹੈ ਤੇ ਇਸਨੂੰ ਦੇਖ ਕੇ ਹੀ ਬਹੁਤ ਸਾਰੇ ਇੰਜਣ ਆਦਮੀ ਨੇ ਬਣਾਏ ਹਨ ਪਰ ਇਸ ਦਾ ਮੁਕਾਬਲਾ ਨਹੀਂ ਕਰਦੇ। ਦਿਲ ਮਨੁੱਖੀ ਸਰੀਰ ਦਾ ਧੂਰਾ ਹੈ। ਇਹ ਧਮਣੀਆਂ (Arteries) ਰਾਹੀਂ ਸਾਫ਼ ਤੇ ਆਕਸੀਜਨ ਯੁਕਤ ਖੂਨ ਸਰੀਰ ਦੇ ਹਰ ਛੋਟੇ ਵੱਡੇ ਅੰਗ ਤੱਕ ਪੰਪ ਕਰਕੇ ਭੇਜਦਾ ਹੈ ਤੇ ਫੇਰ ਸ਼ਿਰਾਵਾਂ (Blood veins) ਮੌਜ ਉਸ ਨੂੰ ਵਾਪਸ ਇਕੱਠਾ ਕਰਦਾ ਹੈ ਤੇ ਫੇਫੜਿਆਂ ਤੇ ਗੁਰਦੇ ਦੀ ਮਦਦ ਨਾਲ ਸਾਫ਼ ਕਰਦਾ ਹੈ ਤੇ ਫੇਰ ਸਰੀਰ ਨੂੰ ਪੰਪ ਕਰਦਾ ਹੈ। ਇਹ ਚੱਕਰ ਗਰਭ ਦੌਰਾਨ ਪੰਜਵੇਂ ਮਹੀਨੇ ਤੋਂ ਸ਼ੁਰੂ ਹੋ ਕੇ ਉਮਰ ਦੇ ਆਖਰੀ ਸਾਹ ਤਕ ਬਿਨਾਂ ਥਕੇ, ਬਿਨਾਂ ਕਿਸੇ ਭੂਲ ਰੋਕ ਤੋਂ ਕੰਮ ਕਰਦਾ ਰਹਿੰਦਾ ਹੈ। ਜੇ ਕਿਸੇ ਦੇਵਨੇਤ ਇਹ ਮਸ਼ੀਨ ਜ਼ਰਾ ਜਿੰਨੀ ਭੀ ਕੋਤਾਹੀ ਕਰਨੀ ਸ਼ੁਰੂ ਕਰ ਦੇਵੇ ਤਾਂ ਜੀਵ ਨੂੰ ਜਾਨ ਦੇ ਲਾਲੇ ਪੈ ਜਾਂਦੇ ਹਨ। ਦਿਲ ਦੇ ਮਾੜੇ ਮੌਟੇ ਕੰਮ ਵਿਚ ਫਰਕ ਨਾਲ ਮੁਡ ਬਦਲਣੇ, ਸਰੀਰਕ ਗਿਰਾਵਟ ਜਾਂ ਫੇਰ ਖੁਸ਼ੀਆਂ ਗਮੀਆਂ ਸ਼ੁਰੂ ਹੋ ਜਾਂਦੀਆਂ ਹਨ।

ਜਦੋਂ ਦਿਲ ਦੀ ਮਸ਼ੀਨ ਕੋਤਾਹੀ ਸ਼ੁਰੂ ਕਰਦੀ ਹੈ ਤਾਂ ਇਹ ਕਿਸੇ ਰੋਗ ਦੀ ਨਿਸ਼ਾਨੀ ਹੈ ਜਿਵੇਂ ਕਿ ਹਾਈ ਬਲੱਡ ਪਰੈਸ਼ਰ, ਲੋ ਬਲੱਡ ਪਰੈਸ਼ਰ (ਉਚਾ ਤੇ ਨੀਵਾਂ ਰਕਤਚਾਪ), ਇਨਜਾਇਨਾਂ (angina Pectorces), ਵਾਲਵਾਂ ਦੇ ਨੁਕਸ (valée Disorders) ਵੈਰਿਕੋਜ਼ ਵੈਨਜ਼ (Varicose veins) Cardiac Hypertrophy (ਦਿਲ ਦੇ ਆਕਾਰ ਵਿਚ ਬੜੋਂਗੇ) Arteries Sclorosis ਤੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਤੇ ਅਖੀਰ ਹਰਟ ਅਟੈਕ (ਦਿਲ ਦਾ ਦੌਰਾ) ਹੈ।

ਦਿਲ ਦੇ ਰੋਗਾਂ ਦੇ ਕਾਰਨ

- ਜ਼ਿਆਦਾ ਚਰਬੀ ਵਾਲੇ ਭੋਜਨ ਸੇਵਨ ਕਰਨ ਨਾਲ ਧਮਨੀਆਂ ਤੇ ਸ਼ਿਰਾਵਾਂ ਵਿਚ ਚਰਬੀ ਜਮ ਜਾਣ ਤੇ

ਕਲੈਸਟਰੋਲ (cholesterol) ਦਾ ਵਧ ਜਾਣਾ।

- ਨਸ਼ਿਆਂ ਦੇ ਸੇਵਨ ਜਿਵੇਂ ਕਿ ਸ਼ਰਾਬ, ਤੰਬਾਕੂ ਆਦਿ ਭੀ ਦਿਲ ਦੇ ਰੋਗਾਂ ਦੀ ਖਾਸ ਵਜ਼ਾ ਹਨ।

- ਅੱਜ ਦੇ ਜੁੱਗ ਦੀ ਮਸ਼ੀਨੀ ਜ਼ਿੰਦਗੀ, ਤਨਾਓ, ਲਾਲਚ, ਡਰ, ਕਾਮ, ਕ੍ਰੋਧ ਆਦਿ ਇਨ੍ਹਾਂ ਦਾ ਇਕ ਬਹੁਤ ਹੀ ਅਹਿਮ ਕਾਰਨ ਹਨ। ਤਦ ਹੀ ਤਾਂ ਕਿਹਾ ਜਾਂਦਾ ਹੈ ਕਿ ਚਿੰਤਾ ਚਿਖਾ ਬਰਾਬਰੀ।

- ਜ਼ਿਆਦਾ ਸੈਕਸ, ਮੁਤਰ ਮਾਰਗ ਦੇ ਰੋਗ, ਸ਼ੁਗਰ ਰੋਗ ਤੇ ਜੋੜਾਂ ਦੀ ਸੋਜਿਸ਼, ਜ਼ਿਆਦਾ ਕਬਜ਼ਾ, ਗੈਸਟਰਿਕ ਸਮੱਸਿਆ, ਬਹੁਤ ਖਾਣਾ, ਦੰਦਾਂ ਦੀ ਪਾਕ ਦਾ ਰੋਗ, ਬਾਇਰਾਡ ਗ੍ਰੰਬੀ ਦੇ ਰੋਗ ਭੀ ਦਿਲ ਦੀਆਂ ਬਿਮਾਰੀਆਂ ਦੇ ਕਾਰਨ ਬਣ ਸਕਦੇ ਹਨ।

- ਕੁਝ ਕੁ ਲੋਕਾਂ ਨੂੰ ਦਿਲ ਦੇ ਰੋਗ ਖਾਨਦਾਨੀ ਭੀ ਹੁੰਦੇ ਹਨ ਜਿਹੜੇ ਇਕ ਪੁਸ਼ਤ ਤੋਂ ਦੂਜੀ ਪੁਸ਼ਤ ਨੂੰ ਪਹੁੰਚਦੇ ਹਨ ਤੇ ਇਹ ਉਮਰ ਦੇ ਕਿਸੇ ਭੀ ਹਿੱਸੇ ਵਿਚ ਜਾਗ ਸਕਦੇ ਹਨ।

- ਗਰਭ ਦੌਰਾਨ ਔਰਤਾਂ ਨੂੰ ਇਹ ਰੋਗ ਹੋ ਜਾਂਦਾ ਹੈ।

- ਬੁਦਾਪੇ ਕਾਰਨ ਭੀ ਦਿਲ ਦੇ ਕਈ ਰੋਗ ਹੋ ਜਾਂਦੇ ਹਨ।

ਦਿਲ ਦੇ ਰੋਗ ਦੇ ਕੁਦਰਤੀ ਇਲਾਜ

- ਸਰੀਰਕ ਮਿਹਨਤ - ਜਿਹੜੇ ਲੋਕ ਸਰੀਰਕ ਕੰਮ ਘੱਟ ਕਰਦੇ ਹਨ ਉਨ੍ਹਾਂ ਨੂੰ ਇਹ ਰੋਗ ਵੱਧ ਲਗਦੇ ਹਨ। ਇਸ ਲਈ ਦਿਮਾਰੀ ਜਾਂ ਬੈਠਕ ਦੇ ਕੰਮ ਕਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਹ ਸਵੇਰੇ ਸ਼ਾਮ ਸੈਰ ਤੇ ਹਲਕੀ ਵਰਜਿਸ ਜ਼ਰੂਰ ਕਰਨ।

- ਸਾਈਕਲ ਸਵਾਰੀ - ਛੋਟੇ ਮੌਟੇ ਸਫਰ ਲਈ ਸਾਈਕਲ ਦਾ ਇਸਤੇਮਾਲ ਸਰੀਰ ਲਈ ਬਹੁਤ ਲਾਭਦਾਇਕ ਹੈ।

- ਚਿੰਤਾ, ਲੋਭ, ਕ੍ਰੋਧ, ਮੋਹ, ਕਾਮ ਤੇ ਲਾਲਚ ਤੋਂ ਬਚਾਉ ਲਈ ਗੁਰਬਾਣੀ ਨਾਲ ਜੁੜਨਾ ਸਿਹਤ ਲਈ ਭੀ ਬਹੁਤ ਲਾਭਦਾਇਕ ਹੈ। ਮਨ ਦੀ ਸੰਤੁਸ਼ਟੀ ਜ਼ਰੂਰੀ ਹੈ। ਗੁਰਬਾਣੀ ਤਾਂ ਸਭ ਰੋਗਾਂ ਦਾ ਇਲਾਜ ਹੈ ਅਤੇ ਦਿਲ ਦੀ ਸ਼ਾਂਤੀ ਤੇ ਚੰਗੀ ਸਿਹਤ ਲਈ ਗੁਰਬਾਣੀ ਦਾ ਪਾਠ ਸ਼ਾਮ ਸਵੇਰੇ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਸਿਮਰਨ ਕਰਨਾ ਚਾਹੀਦਾ ਹੈ।

ਦਿਲ ਦੀਆਂ ਬੀਮਾਰੀਆਂ ਦੇ ਆਮ ਘਰੇਲੂ ਇਲਾਜ

- (ਉ) ਲਸਣ ਦੀਆਂ ਗੱਠੀਆਂ ਛਿਲ ਕੇ ਸਾਫ਼ ਕਰਕੇ ਕਿਸੇ ਸ਼ੀਸ਼ੇ ਦੇ ਬਰਤਨ ਵਿਚ ਪਾ ਕੇ ਉਪਰੋਂ ਇੰਨਾ ਸ਼ਹਿਦ

ਪਾਓ ਕਿ ਗੱਠੀਆਂ ਛੁੱਬ ਜਾਣ। 15 ਦਿਨ ਤਕ ਬੰਦ ਕਰਕੇ ਰੱਖ ਦਿਓ ਤੇ ਫੇਰ 2-2 ਗੱਠੀਆਂ ਸਵੇਰੇ ਸ਼ਾਮ ਦੁੱਧ ਨਾਲ ਲਈ। ਇਹ ਦਿਲ ਨੂੰ ਤਾਕਤ ਦਿੰਦੀਆਂ ਹਨ ਤੇ ਬਲੱਡ ਪਰੈਸ਼ਰ ਹਾਈ ਜਾਂ ਲੋਅ ਦੋਹਾਂ ਲਈ ਬਹੁਤ ਹੀ ਲਾਭਦਾਇਕ ਹਨ।

(ਅ) ਪੁਦੀਨਾਂ ਘਰਾਂ ਵਿਚ ਆਮ ਮਿਲਦਾ ਹੈ ਇਸ ਦੀ ਚੱਟਣੀ ਜਾਂ ਰਸ ਬਿਨਾਂ ਨਮਕ ਤੇ ਮਿੱਠੇ ਦੇ ਲੈਣ ਨਾਲ ਹਾਈ ਬਲੱਡ ਪਰੈਸ਼ਰ ਲਈ ਬਹੁਤ ਚੰਗਾ ਹੈ ਤੇ ਇਸੇ ਚੱਟਣੀ ਜਾਂ ਰਸ ਵਿਚ ਕਾਲਾ ਨਮਕ, ਕਾਲੀ ਮਿਰਚ ਪਾਊਡਰ ਤੇ ਕਿਸ਼ਮਿਸ਼ (ਦਾਖਾਂ) ਪਾ ਕੇ ਖਾਣ ਨਾਲ ਲੋਅ ਬਲੱਡ ਪਰੈਸ਼ਰ ਸਹੀ ਰਹਿੰਦਾ ਹੈ। ਰਸ ਦੀ ਮਾਤਰਾ 15-20 ਮਿਲੀਲਿਟਰ ਹੋਵੇ ਹੈ।

(ਇ) ਪਿਆਜ਼ ਦਾ ਰਸ ਤੇ ਸ਼ੁੱਧ ਸ਼ਹਿਦ ਬਰਾਬਰ ਬਰਾਬਰ ਪਾ ਕੇ ਦੋ ਚਮਚ ਦਿਨ ਵਿਚ ਇਕ ਵਾਰ ਲੈਣ ਨਾਲ ਦਿਲ ਨੂੰ ਤਾਕਤ ਮਿਲਦੀ ਹੈ ਤੇ ਰੋਗਾਂ ਤੋਂ ਛਾਇਦਾ ਹੁੰਦਾ ਹੈ।

(ਸ) ਮੂਲੀ ਦਿਲ ਦੇ ਰੋਗਾਂ ਸਮੇਤ ਹੋਰ ਕਈ ਰੋਗਾਂ ਲਈ ਬਹੁਤ ਗੁਣਕਾਰੀ ਹੈ। ਮੂਲੀ ਦਾ ਰਸ ਕੱਢ ਕੇ ਕਾਲੀ ਮਿਰਚ ਤੇ ਸੋਂਧਾਂ ਨਮਕ ਮਿਲਾ ਕੇ ਪੀਣ ਨਾਲ ਬਲੱਡ ਪਰੈਸ਼ਰ ਸਹੀ ਹੁੰਦਾ ਹੈ।

(ਹ) ਹਿੰਗ ਭੁੰਨ ਕੇ ਅੱਧਾ ਗ੍ਰਾਮ ਲੱਸੀ ਨਾਲ ਲੈਣ ਨਾਲ ਬਲੱਡ ਪਰੈਸ਼ਰ ਵਿਚ ਬਹੁਤ ਲਾਭ ਹੁੰਦਾ ਹੈ।

‘ਚਲਦਾ’



ਰਤਵਾੜਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੇ ਦੀਵਾਨਾਂ ਦਾ ਪ੍ਰੋਗਰਾਮ

ਐਤਵਾਰ - 5, 12, 19, 26 ਜਨਵਰੀ।

ਸੰਗਰਾਂਦ - 14 ਜਨਵਰੀ, ਦਿਨ ਮੰਗਲਵਾਰ।

ਪੂਰਨਮਾਸੀ - 18 ਜਨਵਰੀ, ਦਿਨ ਸ਼ਨੀਵਾਰ।

(ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4.00 ਵਜੇ ਤੱਕ)

ਅੰਮ੍ਰਿਤ ਸੰਚਾਰ - ਹਰੇਕ ਪੂਰਨਮਾਸੀ ਨੂੰ ਗੁਰਦਵਾਰਾ ਈਸ਼ਰ ਪ੍ਰਕਾਸ਼, ਰਤਵਾੜਾ ਸਾਹਿਬ ਵਿਖੇ ਦਿਨ ਦੇ 11.00 ਵਜੇ ਹੁੰਦਾ ਹੈ।

(ਪੰਨਾ 31 ਦੀ ਬਾਕੀ)

ਦੁਆਰ ਵਿਚ ਹੈ, ਜਿਥੇ ਪ੍ਰਾਣਾਂ ਨੂੰ ਇੜਾ, ਪਿੰਗਲਾ ਅਤੇ ਸੁਖਮਨਾ ਰਾਹੀਂ ਲੈ ਜਾਇਆ ਜਾਂਦਾ ਹੈ। ਦਸਵੇਂ ਦੁਆਰ ਵਿਖੇ ਪ੍ਰਕਾਸ਼ ਹੀ ਪ੍ਰਕਾਸ਼ ਹੈ, ਅਨਹਦ ਨਾਦ ਵਜਦੇ ਹਨ ਅਤੇ ਅੰਮ੍ਰਿਤ ਝਰਦਾ ਹੈ। ਉਸ ਦਸਵੇਂ ਦੁਆਰ ਵਿਚ ਪੁੱਜਣ ਲਈ ਕਈ ਗੁਣਾਂ ਨੂੰ ਧਾਰਨ ਕਰਨਾ ਪੈਂਦਾ ਹੈ, ਜਿਵੇਂ ਸਾਧਕ ਦਾ ਸੁਚੇਤ ਹੋਣਾ, ਤਿਕੁਟੀ ਨੂੰ ਲੀਨ ਕਰ ਦੇਣਾ, ਬੀਜ ਮੰਡ੍ਰ ਨੂੰ ਹਿਰਦੇ ਵਿਚ ਰੱਖਣਾ, ਮਨ ਨੂੰ ਅਫਰ (ਸੁੰਨ) ਅਵਸਥਾ ਵਿਚ ਲਿਆਉਣਾ, ਪੰਜਾਂ ਇੰਦ੍ਰੀਆਂ ਨੂੰ ਵਸ ਵਿਚ ਕਰਨਾ ਅਤੇ ਤਿਆਗ ਦਾ ਹੋਣਾ। ਉਪਰੰਤ ਪ੍ਰਾਣ ਅਤੇ ਅਪਾਨ ਵਾਯੂ ਨੂੰ ਸੁਖਮਨਾ ਵਿਚ ਦੀ ਦਸਮ ਦੁਆਰ ਪਹੁੰਚਾਉਣਾ। ਇਸ ਕਠਿਨ ਅਭਿਆਸ ਤੋਂ ਉਪਰੰਤ ਤ੍ਰਿਭਵਣ ਧਣੀ ਦੇ ਦਰਬਾਰ ਵਿਚ ਪੁੱਜਿਆ ਜਾ ਸਕਦਾ ਹੈ, ਜਿਥੇ ਸਾਧਕ ਉਸ ਨਾਲ ਗੋਸ਼ਟੀ ਵੀ ਕਰ ਸਕਦਾ ਹੈ। ਇਹ ਸਭ ਕੁਝ ਗੁਰੂ ਦੇ ਗਿਆਨ ਪਾਉਣ ਵਾਲੇ ਅਭਿਆਸੀ ਨੂੰ ਤੌਫ਼ੀਕ ਹੁੰਦੀ ਹੈ। ਇਸ ਸਭ ਦੀ ਪ੍ਰਾਪਤੀ ਦਾ ਆਧਾਰ ਹੈ ਨਾਮ। ਇਸੇ ਕਰਕੇ ਭਗਤ ਬੇਣੀ ਜੀ, ਨਾਮ ਦੀ ਹੀ ਯਾਚਨਾ ਕਰਦੇ ਹਨ।

ਗੁਰਮਤਿ ਵਿਚ ਨਾਮ ਅਭਿਆਸ ਰਾਹੀਂ ਇਹ ਸਭ ਪ੍ਰਾਪਤੀ ਹੋ ਜਾਂਦੀ ਹੈ। ਹੱਠ ਯੋਗ ਦੀ ਕਠਨ ਕਿਰਿਆ ਪਰਵਾਨ ਨਹੀਂ ਕੀਤੀ -

ਕਲਜੁਗਿ ਨਾਨਕ ਨਾਮ ਸੁਖਾਲਾ॥



(ਪੰਨਾ 62 ਦੀ ਬਾਕੀ)

- ਵੀਰ ਭਾਈ ਅਤਰ ਸਿੰਘ ਜੀ,
- ਭਾਈ ਲਾਲ ਸਿੰਘ ਜੀ ਨਾਰੰਗਵਾਲੀਏ
- ਭਾਈ ਬੋਘ ਸਿੰਘ ਜੀ (ਝਾੜ ਸਾਹਿਬ ਵਾਲੇ)
- ਭਾਈ ਗੁਜਰ ਸਿੰਘ ਜੀ (ਭਕਨਾ)
- ਭਾਈ ਹਰਨਾਮ ਸਿੰਘ ਜੀ (ਰਸੂਲ ਪੁਰੀਏ)
- ਭਾਈ ਹਰਨਾਮ ਸਿੰਘ ਜੀ (ਗੁਜਰਵਾਲੀਏ)
- ਵੀਰ ਸੱਜਣ ਸਿੰਘ ਜੀ (ਨਾਰੰਗਵਾਲੀਏ)
- ਭਾਈ ਕਰਤਾਰ ਸਿੰਘ ਜੀ ਨਵੇਂ ਚੰਦ ਵਾਲੇ
- ਭਾਈ ਹਗੀ ਸਿੰਘ ਜੀ ਕੈਨੇਡੀਅਨ (ਚੋਟੀਆਂ)
- ਭਾਈ ਮਹਾਰਾਜ ਸਿੰਘ ਜੀ
- ਵੀਰ ਨਾਰਾਇਣ ਸਿੰਘ ਉਰਫ ਕਰਤਾਰ ਸਿੰਘ ਜੀ ਪਟਿਆਲੇ ਵਾਲੇ
- ਭਾਈ ਦਲ ਸਿੰਘ ਜੀ ਉਰਫ ਪਾਲਾ ਸਿੰਘ (ਛੁਡੀਕੇ)
- ਏਨ੍ਹਾਂ ਵੀਰਾਂ ਦੇ ਕਈ ਕਈ ਵੱਡੀਆਂ ਵੱਡੀਆਂ ਬਾਣੀਆਂ ਕੰਠ ਸਨ, ਕਿਥੇ ਤਕ ਵਰਨਣ ਕਰਕੇ ਸੁਣਾਈਏ।



• •

‘ਆਤਮ ਮਾਰਗ’, ਜਨਵਰੀ, 2003



• •

‘ਆਤਮ ਮਾਰਗ’, ਜਨਵਰੀ, 2003



• •

‘ਆਤਮ ਮਾਰਗ’, ਜਨਵਰੀ, 2003

.....

• •

‘ਆਤਮ ਮਾਰਗ’, ਜਨਵਰੀ, 2003



• •

‘ਆਤਮ ਮਾਰਗ’, ਜਨਵਰੀ, 2003